

ਗੁਰੂ ਗੁਰੂ ਗੁਰੂ ਕਰਹੁ, ਗੁਰੂ ਹਰਿ ਪਾਈਐ ॥ ਉਦਧਿ ਗੁਰੂ, ਗਹਿਰ ਗੰਭੀਰ ਬੇਅੰਤੁ, ਹਰਿ ਨਾਮ ਨਗ ਹੀਰ ਮਣਿ, ਮਿਲਤ ਲਿਵ ਲਾਈਐ ॥ ਫੁਨਿ, ਗੁਰੂ ਪਰਮਲ ਸਰਸ, ਕਰਤ ਕੰਚਨੁ ਪਰਸ, ਮੈਲੁ ਦੁਰਮਤਿ ਹਿਰਤ, ਸਬਦਿ ਗੁਰੂ ਪ੍ਰਾਈਐ ॥ {ਪੰਨਾ ੧੪੦੧}

ਪਦ ਅਰਥ:— ਗੁਰੂ ਹਰਿ ਪਾਈਐ—ਗੁਰੂ ਦੀ ਰਾਹੀਂ ਹੀ ਹਰੀ ਮਿਲਦਾ ਹੈ । ਉਦਧਿ—ਸਮੁੰਦਰ । ਗਹਿਰ—ਗਹਿਰਾ, ਡੂੰਘਾ । ਨਗ ਹੀਰ ਮਣਿ—ਮੋਤੀ, ਹੀਰੇ, ਜਵਾਹਰਾਤ । ਮਿਲਤ—ਮਿਲਦੇ ਹਨ । ਪਰਮਲ ਪਰਸ—ਰਸਦਾਇਕ ਸੁਗੰਧੀ । ਕੰਚਨੁ—ਸੋਨਾ । ਗੁਰੂ ਪਰਸ—ਗੁਰੂ ਦੀ ਛੋਹ । ਹਿਰਤ—ਦੂਰ ਕਰ ਦੇਂਦੀ ਹੈ । ਸਬਦਿ ਗੁਰੂ—ਸ਼ਬਦ ਦੀ ਰਾਹੀਂ ਗੁਰੂ ਨੂੰ ।

ਅਰਥ:— (ਹੇ ਭਾਈ ! ) ਸਦਾ ‘ਗੁਰੂ’ ‘ਗੁਰੂ’ ਕਰੋ, ਗੁਰੂ ਦੀ ਰਾਹੀਂ ਹੀ ਹਰੀ ਮਿਲਦਾ ਹੈ । ਸਤਿਗੁਰੂ ਡੂੰਘਾ ਗੰਭੀਰ ਤੇ ਬੇਅੰਤ ਸਮੁੰਦਰ ਹੈ, (ਉਸ ਵਿਚ) ਚੁੱਭੀ ਲਾਇਆਂ ਹਰੀ ਦਾ ਨਾਮ-ਰੂਪੀ ਨਗ, ਹੀਰੇ ਤੇ ਮਣੀਆਂ ਪ੍ਰਾਪਤ ਹੁੰਦੀਆਂ ਹਨ । ਅਤੇ, ਸਤਿਗੁਰੂ ਦੀ ਛੋਹ (ਜੀਵ ਦੇ ਅੰਦਰ) ਸੁਆਦਲੀ ਸੁਗੰਧੀ ਪੈਦਾ ਕਰ ਦੇਂਦੀ ਹੈ; ਸੋਨਾ ਬਣਾ ਦੇਂਦੀ ਹੈ, ਦੁਰਮਤਿ ਦੀ ਮੈਲ ਦੂਰ ਕਰ ਦੇਂਦੀ ਹੈ; (ਤਾਂ ਤੇ) ਸ਼ਬਦ ਦੀ ਰਾਹੀਂ ਗੁਰੂ ਨੂੰ ਸਿਮਰੀਏ ।

ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਰਾਰਿ ਜਿਸੁ, ਗ੍ਰਾਨ ਗੁਰ ਬਿਮਲ ਸਰ, ਸੰਤ ਸਿਖ ਨਾਈਐ ॥ ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ, ਗੁਰੂ ਗੁਰੂ, ਗੁਰੂ ਕਰਹੁ, ਗੁਰੂ ਹਰਿ ਪਾਈਐ ॥੩॥੧੫॥ {ਪੰਨਾ ੧੪੦੧}

ਪਦ ਅਰਥ:— ਪਰਵਾਹ—ਸੋਮੇ, ਵਹਣ । ਛੁਟਕੰਤ—ਚੱਲਦੇ ਹਨ, ਵਗਦੇ ਹਨ । ਸਦ—ਸਦਾ । ਦ੍ਰਾਰਿ ਜਿਸੁ—ਜਿਸ ਗੁਰੂ ਦੇ ਦਰ ਤੇ । ਸਰ—ਸਰੋਵਰ । ਨਿਰਬਾਣੁ—ਕਲਪਨਾ ਤੋਂ ਰਹਿਤ, ਵਾਸਨਾ-ਰਹਿਤ । ਉਰਿ—ਹਿਰਦੇ ਵਿਚ ।

ਅਰਥ:— ਜਿਸ ਗੁਰੂ ਦੇ ਦਰ ਤੇ ਸਦਾ ਅੰਮ੍ਰਿਤ ਦੇ ਚਸ਼ਮੇ ਜਾਰੀ ਹਨ, ਜਿਸ ਗੁਰੂ ਦੇ ਗਿਆਨ-ਰੂਪ ਨਿਰਮਲ ਸਰੋਵਰ ਵਿਚ ਸਿਖ ਸੰਤ ਇਸ਼ਨਾਨ ਕਰਦੇ ਹਨ, ਉਸ ਗੁਰੂ ਦੀ ਰਾਹੀਂ ਹਰੀ ਦੇ ਵਾਸਨਾ-ਰਹਿਤ ਨਾਮ-ਖਜ਼ਾਨੇ ਨੂੰ ਹਿਰਦੇ ਵਿਚ ਟਿਕਾਓ । ਸਦਾ ‘ਗੁਰੂ’ ‘ਗੁਰੂ’ ਕਰੋ, ਗੁਰੂ ਦੀ ਰਾਹੀਂ ਹੀ ਹਰੀ ਮਿਲਦਾ ਹੈ ।੩।੧੫।

ਗੁਰੂ ਗੁਰੂ, ਗੁਰੂ ਗੁਰੂ, ਗੁਰੂ ਜਪੁ ਮੰਨ ਰੇ ॥ ਜਾ ਕੀ ਸੇਵ, ਸਿਵ ਸਿਧ ਸਾਧਿਕ, ਸੁਰ ਅਸੁਰ ਗਣ, ਤਰਹਿ ਤੇਤੀਸ, ਗੁਰ ਬਚਨ ਸੁਣਿ ਕੰਨ ਰੇ ॥ ਫੁਨਿ, ਤਰਹਿ ਤੇ ਸੰਤ, ਹਿਤ ਭਗਤ ਗੁਰੂ ਗੁਰੂ ਕਰਹਿ, ਤਰਿਓ ਪ੍ਰਹਲਾਦ, ਗੁਰ ਮਿਲਤ ਮੁਨਿ ਜੰਨ ਰੇ ॥ {ਪੰਨਾ ੧੪੦੧}

ਪਦ ਅਰਥ:— ਮੰਨ ਰੇ—ਹੇ ਮਨ ! ਜਾ ਕੀ ਸੇਵ—ਜਿਸ (ਗੁਰੂ) ਦੀ ਸੇਵਾ ਨਾਲ । ਸੁਰ—ਦੇਵਤੇ । ਅਸੁਰ—ਰਾਖਸ਼, ਦੈਂਤ । ਗਣ—ਸ਼ਿਵ ਜੀ ਦੇ ਗਣ । ਤੇਤੀਸ—ਤੇਤੀ ਕਰੋੜ ਦੇਵਤੇ । ਕੰਨ—ਕੰਨਾਂ ਨਾਲ । ਸੁਣਿ—ਸੁਣ ਕੇ । ਹਿਤ—ਪਿਆਰ ਨਾਲ । ਤੇ ਸੰਤ—ਉਹ ਸੰਤ ਜਨ । ਸਾਧਿਕ—ਜੋਗ ਸਾਧਨ ਕਰਨ ਵਾਲੇ । ਸਿਧ—ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ।

ਅਰਥ:— ਹੇ ਮੇਰੇ ਮਨ ! ਗੁਰੂ ਗੁਰੂ ਜਪ, ਸ਼ਿਵ ਜੀ, ਉਸ ਦੇ ਗਣ, ਸਿੱਧ, ਸਾਧਿਕ, ਦੇਵ, ਦੈਂਤ ਤੇ ਤੇਤੀ ਕਰੋੜ ਦੇਵਤੇ, ਉਸ (ਗੁਰੂ) ਦੀ ਸੇਵਾ ਕਰ ਕੇ ਤੇ ਗੁਰੂ ਦੇ ਬਚਨ ਕੰਨੀਂ ਸੁਣ ਕੇ ਪਾਰ ਉਤਰ ਜਾਂਦੇ ਹਨ । ਅਤੇ, ਉਹ ਸੰਤ ਜਨ ਅਤੇ ਭਗਤ ਤਰਦੇ ਹਨ, ਜੋ ਪਿਆਰ ਨਾਲ ‘ਗੁਰੂ’ ‘ਗੁਰੂ’ ਕਰਦੇ ਹਨ । ਗੁਰੂ ਨੂੰ ਮਿਲ ਕੇ ਪ੍ਰਹਲਾਦ ਤਰ ਗਿਆ ਅਤੇ ਕਈ ਮੁਨੀ ਤਰ ਗਏ ।

ਤਰਹਿ ਨਾਰਦਾਦਿ ਸਨਕਾਦਿ, ਹਰਿ ਗੁਰਮੁਖਹਿ, ਤਰਹਿ ਇਕ ਨਾਮ ਲਗਿ, ਤਜਹੁ ਰਸ ਅੰਨ ਰੇ ॥ ਦਾਸੁ ਬੇਨਤਿ ਕਰੈ, ਨਾਮੁ ਗੁਰਮੁਖਿ ਲਹੈ, ਗੁਰੂ ਗੁਰੂ, ਗੁਰੂ ਜਪੁ ਮੰਨ ਰੇ ॥੪॥੧੬॥੨੯॥ (ਪੰਨਾ ੧੪੦੧)

ਪਦ ਅਰਥ:— ਹਰਿ ਗੁਰਮੁਖਿ—ਹਰੀ ਦੇ ਰੂਪ ਗੁਰੂ ਦੀ ਰਾਹੀਂ । ਇਕ ਨਾਮ ਲਗਿ—ਇਕ ਨਾਮ ਵਿਚ ਜੁੜ ਕੇ । ਰਸ ਅੰਨ—ਹੋਰ ਸੁਆਦ । ਦਾਸ—ਦਾਸ ਨਲ੍ਹ ਕਵੀ । ਗੁਰਮੁਖਿ—ਗੁਰੂ ਦੀ ਰਾਹੀਂ, ਗੁਰੂ ਦੇ ਸਨਮੁਖ ਹੋ ਕੇ ।

ਅਰਥ:— ਹਰੀ-ਰੂਪ ਗੁਰੂ ਦੀ ਰਾਹੀਂ ਇਕ ਨਾਮ ਵਿਚ ਜੁੜ ਕੇ ਨਾਰਦ ਤੇ ਸਨਕ ਆਦਿਕ ਤਰਦੇ ਹਨ; (ਤਾਂ ਤੇ ਹੇ ਮਨ ! ਤੂੰ ਭੀ) ਹੋਰ ਸੁਆਦ ਛੱਡ ਦੇਹ (ਤੇ ਇਕ ਨਾਮ ਜਪ) । ਦਾਸ ਨਲ੍ਹ ਕਵੀ ਅਰਜ਼ ਕਰਦਾ ਹੈ ਕਿ ਨਾਮ ਗੁਰੂ ਦੀ ਰਾਹੀਂ ਮਿਲਦਾ ਹੈ, (ਤਾਂ ਤੇ) ਹੇ ਮਨ ! ‘ਗੁਰੂ’ ‘ਗੁਰੂ’ ਜਪ ।੪।੧੬।੨੯।

ਭੱਟ ਨਲ੍ਹ ਦੇ ਤਿੰਨ ਕਿਸਮਾਂ ਦੇ ਸਵਈਏ = ੧੬

ਪਿਛਲੇ ਭੱਟ ਕਲ੍ਹ ਦੇ ਸਵਈਏ . . . . . = ੧੩

. . . . . —

. . . . . ਕੁੱਲ ਜੋੜ . . . . . = ੨੯

**ਸਿਰੀ ਗੁਰੂ ਸਾਹਿਬੁ, ਸਭ ਉਪਰਿ ॥ ਕਰੀ ਕ੍ਰਿਪਾ, ਸਤਜੁਗਿ ਜਿਨਿ ਧੂ ਪਰਿ ॥ ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥ ਹਸੁ ਕਮਲ ਮਾਥੇ ਪਰ ਧਰੀਅੰ ॥ {ਪੰਨਾ ੧੪੦੧}**

ਪਦ ਅਰਥ:— ਸਤਜੁਗਿ—ਸਤਜੁਗ ਵਿਚ । ਜਿਨਿ—ਜਿਸ (ਗੁਰੂ) ਨੇ । ਪਰਿ—ਉੱਤੇ । ਉਧਰੀਅੰ—ਬਚਾਇਆ । ਹਸਤ ਕਮਲ—ਕਮਲ ਫੁੱਲ ਵਰਗੇ ਹੱਥ ।

ਅਰਥ:— ਜਿਸ (ਗੁਰੂ) ਨੇ ਸਤਜੁਗ ਵਿਚ ਧੂ ਉੱਤੇ ਕ੍ਰਿਪਾ ਕੀਤੀ, ਪ੍ਰਹਲਾਦ ਭਗਤ ਨੂੰ ਬਚਾਇਆ, ਤੇ ਉਸ ਦੇ ਮੱਥੇ ਉੱਤੇ ਆਪਣੇ ਕਮਲ ਵਰਗੇ ਹੱਥ ਰੱਖੇ, ਉਸ ਗੁਰੂ ਨੇ ਸਾਰੇ ਜੀਆਂ ਉੱਤੇ ਮਿਹਰ ਕੀਤੀ ਹੈ ।

**ਅਲਖ ਰੂਪ, ਜੀਅ ਲਖਾ ਨ ਜਾਈ ॥ ਸਾਧਿਕ ਸਿਧ ਸਗਲ ਸਰਣਾਈ ॥ ਗੁਰ ਕੇ ਬਚਨ, ਸਤਿ ਜੀਅ ਧਾਰਹੁ ॥ ਮਾਣਸ ਜਨਮੁ ਦੇਹ ਨਿਸਾਰਹੁ ॥ {ਪੰਨਾ ੧੪੦੧}**

ਪਦ ਅਰਥ:— ਜੀਅ—ਜੀਵਾਂ ਤੋਂ । ਲਖਾ ਨ ਜਾਈ—ਪਛਾਣਿਆ ਨਹੀਂ ਜਾ ਸਕਦਾ । ਸਗਲ—ਸਾਰੇ । ਸਤਿ—ਸਤ ਕਰ ਕੇ, ਦ੍ਰਿੜ੍ਹ ਕਰ ਕੇ । ਜੀਅ—ਚਿੱਤ ਵਿਚ । ਦੇਹ—ਸਰੀਰ । ਨਿਸਾਰਹੁ—ਸਫਲਾ ਕਰ ਲਓ । ਅਲਖ—ਅ-ਲੱਖ, ਉਹ ਪਰਮਾਤਮਾ ਜਿਸ ਦਾ ਸਰੂਪ ਬਿਆਨ ਤੋਂ ਪਰੇ ਹੈ ।

ਅਰਥ:— ਸਾਰੇ ਸਿੱਧ ਤੇ ਸਾਧਨ ਕਰਨ ਵਾਲੇ ਸਤਿਗੁਰੂ ਦੀ ਸਰਨ ਆਏ ਹਨ, ਕਿਸੇ ਪਾਸੋਂ ਅਲੱਖ ਪ੍ਰਭੂ ਦੇ ਰੂਪ ਗੁਰੂ ਦਾ ਸੂਰਪ ਪਰਖਿਆ ਨਹੀਂ ਜਾ ਸਕਦਾ । (ਹੇ ਮਨ ! ) ਗੁਰੂ ਦੇ ਬਚਨ ਦ੍ਰਿੜ੍ਹ ਕਰ ਕੇ ਚਿੱਤ ਵਿਚ ਟਿਕਾਓ, (ਤੇ ਇਸ ਤਰ੍ਹਾਂ) ਆਪਣੇ ਮਨੁੱਖਾ ਜਨਮ ਤੇ ਸਰੀਰ ਨੂੰ ਸਫਲ ਕਰ ਲਓ ।

**ਗੁਰੁ ਜਹਾਜੁ, ਖੇਵਟੁ ਗੁਰੁ, ਗੁਰ ਬਿਨੁ ਤਰਿਆ ਨ ਕੋਇ ॥ ਗੁਰ ਪ੍ਰਸਾਦਿ ਪ੍ਰਭੁ ਪਾਈਐ, ਗੁਰ ਬਿਨੁ ਮੁਕਤਿ ਨ ਹੋਇ ॥ {ਪੰਨਾ ੧੪੦੧}**

ਪਦ ਅਰਥ:— ਖੇਵਟੁ—ਮਲਾਹ । ਗੁਰ ਪ੍ਰਸਾਦਿ—ਗੁਰੂ ਦੀ ਕਿਰਪਾ ਨਾਲ । ਮੁਕਤਿ—ਮਾਇਆ ਦੇ ਬੰਧਨਾਂ ਤੋਂ ਖਲਾਸੀ ।

ਅਰਥ:— (ਇਸ ਸੰਸਾਰ-ਸਾਗਰ ਤੋਂ ਤਾਰਨ ਲਈ) ਗੁਰੂ ਜਹਾਜ਼ ਹੈ, ਗੁਰੂ ਹੀ ਮਲਾਹ ਹੈ, ਕੋਈ ਪ੍ਰਾਣੀ ਗੁਰੂ (ਦੀ ਸਹੈਤਾ) ਤੋਂ ਬਿਨਾ ਨਹੀਂ ਤਰ ਸਕਿਆ । ਗੁਰੂ ਦੀ ਕਿਰਪਾ ਨਾਲ ਹੀ ਪ੍ਰਭੂ ਮਿਲਦਾ ਹੈ, ਗੁਰੂ ਤੋਂ ਬਿਨਾ

ਮੁਕਤੀ ਪ੍ਰਾਪਤ ਨਹੀਂ ਹੁੰਦੀ ।

ਗੁਰੂ ਨਾਨਕ, ਨਿਕਟਿ ਬਸੈ ਬਨਵਾਰੀ ॥ ਤਿਨਿ ਲਹਣਾ ਥਾਪਿ, ਜੋਤਿ ਜਗਿ ਧਾਰੀ ॥ ਲਹਣੈ, ਪੰਥੁ ਧਰਮ ਕਾ ਕੀਆ ॥ ਅਮਰਦਾਸ ਭਲੇ ਕਉ ਦੀਆ ॥ ਤਿਨਿ, ਸ੍ਰੀ ਰਾਮਦਾਸੁ ਸੋਢੀ ਥਿਰੁ ਥਪੁਉ ॥ ਹਰਿ ਕਾ ਨਾਮੁ ਅਖੈ ਨਿਧਿ ਅਪੁਉ ॥ {ਪੰਨਾ ੧੪੦੧}

ਪਦ ਅਰਥ:— ਨਿਕਟਿ—ਨੇੜੇ । ਬਨਵਾਰੀ—ਜਗਤ ਦਾ ਮਾਲਕ । ਤਿਨਿ—ਉਸ (ਗੁਰੂ ਨਾਨਕ) ਨੇ । ਥਾਪਿ—ਨਿਵਾਜਿ ਕੇ । ਜਗਿ—ਜਗਤ ਵਿਚ । ਥਿਰੁ ਥਪੁਉ—ਅਟੱਲ ਕਰ ਦਿੱਤਾ । ਅਖੈ ਨਿਧਿ—ਨਾਹ ਨਾਸ ਹੋਣ ਵਾਲਾ ਖਜ਼ਾਨਾ । ਅਪੁਉ—ਅਰਪਿਆ, ਦਿੱਤਾ ।

ਅਰਥ:— ਗੁਰੂ ਨਾਨਕ ਅਕਾਲ ਪੁਰਖ ਦੇ ਨੇੜੇ ਵੱਸਦਾ ਹੈ । ਉਸ (ਗੁਰੂ ਨਾਨਕ) ਨੇ ਲਹਣੇ ਨੂੰ ਨਿਵਾਜਿ ਕੇ ਜਗਤ ਵਿਚ (ਰੱਬੀ) ਜੋਤਿ ਪ੍ਰਕਾਸ਼ ਕੀਤੀ । ਲਹਣੇ ਨੇ ਧਰਮ ਦਾ ਰਾਹ ਚਲਾਇਆ, ਤੇ ਭੱਲੇ (ਗੁਰੂ) ਅਮਰਦਾਸ ਜੀ ਨੂੰ (ਨਾਮ ਦੀ ਦਾਤਿ) ਦਿੱਤੀ । ਉਸ (ਗੁਰੂ ਅਮਰਦਾਸ ਜੀ) ਨੇ ਸੋਢੀ ਗੁਰੂ ਰਾਮਦਾਸ ਜੀ ਨੂੰ ਹਰੀ ਦਾ ਨਾਮ-ਰੂਪ ਨਾਹ ਮੁੱਕਣ ਵਾਲਾ ਖਜ਼ਾਨਾ ਬਖਸ਼ਿਆ ਤੇ (ਉਹਨਾਂ ਨੂੰ ਸਦਾ ਲਈ) ਅਟੱਲ ਕਰ ਦਿੱਤਾ ।

ਅਪੁਉ ਹਰਿ ਨਾਮੁ, ਅਖੈ ਨਿਧਿ, ਚਹੁ ਜੁਗਿ ਗੁਰੁ ਸੇਵਾ ਕਰਿ ਫਲੁ ਲਹੀਅੰ ॥ ਬੰਦਹਿ ਜੋ ਚਰਣ, ਸਰਣਿ ਸੁਖੁ ਪਾਵਹਿ, ਪਰਮਾਨੰਦ, ਗੁਰਮੁਖਿ ਕਹੀਅੰ ॥ {ਪੰਨਾ ੧੪੦੧}

ਪਦ ਅਰਥ:— ਚਹੁ ਜੁਗਿ—ਚਹੁਜੁਗੀ (ਨਾਮ), ਸਦਾ-ਥਿਰ ਰਹਿਣ ਵਾਲਾ (ਨਾਮ) । ਲਹੀਅੰ—ਪ੍ਰਾਪਤ ਕੀਤਾ ਹੈ । ਬੰਦਹਿ—ਨਮਸਕਾਰ ਕਰਦੇ ਹਨ । ਪਰਮਾਨੰਦ—ਪਰਮ ਆਨੰਦ ਵਾਲੇ ।

ਅਰਥ:— ਜੋ (ਮਨੁੱਖ ਗੁਰੂ ਦੇ) ਚਰਨਾਂ ਤੇ ਢਹਿੰਦੇ ਹਨ ਤੇ ਸਰਨ ਆਉਂਦੇ ਹਨ, ਉਹ ਸੁਖ ਪਾਂਦੇ ਹਨ, ਉਹ ਪਰਮ ਆਨੰਦ ਮਾਣਦੇ ਹਨ, ਤੇ ਉਹਨਾਂ ਨੂੰ ਗੁਰਮੁਖ ਆਖੀਦਾ ਹੈ । ਸਤਿਗੁਰੂ ਦੀ ਸੇਵਾ ਕਰ ਕੇ ਉਹਨਾਂ ਨੂੰ (ਨਾਮ-ਰੂਪ) ਫਲ ਪ੍ਰਾਪਤ ਹੁੰਦਾ ਹੈ । ਸਤਿਗੁਰੂ (ਉਹਨਾਂ ਨੂੰ) ਕਦੇ ਨਾਹ ਨਿਖੁੱਟਣ ਵਾਲਾ ਤੇ ਸਦਾ-ਥਿਰ ਰਹਿਣ ਵਾਲਾ ਨਾਮ-ਰੂਪ ਖਜ਼ਾਨਾ ਬਖਸ਼ਦਾ ਹੈ ।

ਪਰਤਖਿ ਦੇਹ ਪਾਰਬ੍ਰਹਮੁ ਸੁਆਮੀ, ਆਦਿ ਰੂਪਿ ਪੋਖਣ ਭਰਣੰ ॥ ਸਤਿਗੁਰੁ ਗੁਰੁ ਸੇਵਿ, ਅਲਖ ਗਤਿ ਜਾ ਕੀ, ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥ (ਪੰਨਾ ੧੪੦੧)

ਪਦ ਅਰਥ:— ਦੇਹ—ਸਰੀਰ ਰੂਪ । ਆਦਿ—ਸਭ ਦਾ ਮੂਲ । ਰੂਪਿ—ਰੂਪ ਵਾਲਾ, ਹੋਂਦ ਵਾਲਾ । ਪੋਖਣ ਭਰਣੰ—ਪਾਲਣ ਵਾਲਾ । ਤਾਰਣ ਤਰਣੰ—(ਸੰਸਾਰ-ਸਾਗਰ ਤੋਂ) ਤਾਰਨ ਲਈ ਜਹਾਜ਼ । ਤਰਣ—ਜਹਾਜ਼ । ਗਤਿ—ਆਤਮਕ ਅਵਸਥਾ । ਅਲਖ—ਅਲੱਖ, ਅਕਥਨੀਯ ।

ਅਰਥ:— (ਜੋ) ਪਰਮਾਤਮਾ (ਸਭ ਜੀਵਾਂ ਦਾ) ਮਾਲਕ ਹੈ, ਸਭ ਦਾ ਮੂਲ ਹੈ, ਹੋਂਦ ਵਾਲਾ ਹੈ, ਸਭ ਦਾ ਪਾਲਣ ਵਾਲਾ ਹੈ, ਉਹ ਹੁਣ) ਪਰਤੱਖ ਤੌਰ ਤੇ (ਗੁਰੂ ਰਾਮਦਾਸ ਜੀ ਦੇ) ਸਰੀਰ (ਵਿਚ ਪਰਗਟ) ਹੈ । (ਹੇ ਭਾਈ ! ) ਜਿਸ ਗੁਰੂ (ਰਾਮਦਾਸ) ਦੀ ਆਤਮਕ ਅਵਸਥਾ ਬਿਆਨ ਤੋਂ ਬਾਹਰ ਹੈ, ਜੋ ਸੰਸਾਰ-ਸਾਗਰ ਤੋਂ ਤਾਰਨ ਲਈ ਜਹਾਜ਼ ਹੈ, ਉਸ ਦੀ ਸੇਵਾ ਕਰੋ ।

ਜਿਹ ਅੰਮ੍ਰਿਤ ਬਚਨ ਬਾਣੀ, ਸਾਧੂ ਜਨ ਜਪਹਿ, ਕਰਿ ਬਿਚਿਤਿ ਚਾਓ ॥ ਆਨੰਦੁ ਨਿਤ ਮੰਗਲੁ, ਗੁਰੁ ਦਰਸਨੁ ਸਫਲੁ ਸੰਸਾਰਿ ॥ {ਪੰਨਾ ੧੪੦੧}

ਪਦ ਅਰਥ:— ਜਿਹ—ਜਿਸ (ਗੁਰੂ) ਦੇ । ਬਿਚਿਤਿ—ਚਿੱਤ ਵਿਚ ਵਿਸ਼ੇਸ਼ ਕਰ ਕੇ । ਕਰਿ ਚਾਓ—ਉਤਸ਼ਾਹ

ਨਾਲ । ਸੰਸਾਰਿ—ਸੰਸਾਰ ਵਿਚ । ਸਫਲੁ—ਫਲਦਾਇਕ । ਅੰਮ੍ਰਿਤ—ਆਤਮਕ ਜੀਵਨ ਦੇਣ ਵਾਲੇ ।

ਅਰਥ:— ਜਿਸ (ਗੁਰੂ) ਦੇ ਅੰਮ੍ਰਿਤ ਬਚਨਾਂ ਤੇ ਬਾਣੀ ਨੂੰ ਸੰਤ-ਜਨ ਹਿਰਦੇ ਵਿਚ ਵੱਡੇ ਉਤਸ਼ਾਹ ਨਾਲ ਜਪਦੇ ਹਨ ਤੇ ਸਦਾ ਆਨੰਦ ਮੰਗਲ (ਕਰਦੇ ਹਨ), ਉਸ ਗੁਰੂ ਦਾ ਦਰਸ਼ਨ ਸੰਸਾਰ ਵਿਚ (ਉੱਤਮ) ਫਲ ਦੇਣ ਵਾਲਾ ਹੈ ।

ਸੰਸਾਰਿ, ਸਫਲੁ ਗੰਗਾ ਗੁਰ ਦਰਸਨੁ, ਪਰਸਨ ਪਰਮ ਪਵਿਤ੍ਰ ਗਤੇ ॥ ਜੀਤਹਿ ਜਮ ਲੋਕੁ, ਪਤਿਤ ਜੇ ਪ੍ਰਾਣੀ, ਹਰਿ ਜਨ ਸਿਵ ਗੁਰ ਗੁਾਨਿ ਰਤੇ ॥ {ਪੰਨਾ ੧੪੦੧}

ਪਦ ਅਰਥ:— ਜੇ—ਜਿਹੜੇ । ਸਿਵ—ਕਲਿਆਣ-ਸਰੂਪ । ਗੁਾਨਿ—ਗਿਆਨ ਵਿਚ । ਰਤੇ—ਰੰਗੇ ਜਾ ਕੇ । ਹਰਿ ਜਨ—ਰੱਬ ਦੇ ਸੇਵਕ ।

ਅਰਥ:— ਸੰਸਾਰ ਵਿਚ ਸਤਿਗੁਰੂ ਦਾ ਦਰਸ਼ਨ ਗੰਗਾ ਵਾਂਗ ਸਫਲ ਹੈ । ਗੁਰੂ ਦੇ (ਚਰਨ) ਪਰਸਨ ਨਾਲ ਪਰਮ ਪਵਿਤ੍ਰ ਪਦਵੀ ਪ੍ਰਾਪਤ ਹੁੰਦੀ ਹੈ । ਜੋ ਮਨੁੱਖ (ਪਹਿਲਾਂ) ਪਤਿਤ ਭੀ (ਭਾਵ, ਗਿਰੇ ਹੋਏ ਆਚਰਨ ਵਾਲੇ) ਹੁੰਦੇ ਹਨ, ਉਹ ਕਲਿਆਣ-ਸਰੂਪ ਸਤਿਗੁਰੂ ਦੇ ਗਿਆਨ ਵਿਚ ਰੰਗੇ ਜਾ ਕੇ ਰੱਬ ਦੇ ਸੇਵਕ ਬਣ ਕੇ ਜਮ-ਲੋਕ ਨੂੰ ਜਿੱਤ ਲੈਂਦੇ ਹਨ, (ਭਾਵ, ਉਹਨਾਂ ਨੂੰ ਜਮਾਂ ਦਾ ਡਰ ਨਹੀਂ ਰਹਿੰਦਾ) ।

ਰਘੁਬੰਸਿ ਤਿਲਕੁ, ਸੁੰਦਰੁ ਦਸਰਥ ਘਰਿ, ਮੁਨਿ ਬੰਢਹਿ ਜਾ ਕੀ ਸਰਣੰ ॥ ਸਤਿਗੁਰੁ ਗੁਰੁ ਸੇਵਿ, ਅਲਖ ਗਤਿ ਜਾ ਕੀ, ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥ {ਪੰਨਾ ੧੪੦੧-੧੪੦੨}

ਪਦ ਅਰਥ:— ਰਘੁਬੰਸਿ—ਰਘੂ ਦੀ ਕੁਲ ਵਿਚ । ਤਿਲਕੁ—ਸ਼ਿਰੋਮਣੀ । ਦਸਰਥ ਘਰਿ—ਦਸਰਥ ਦੇ ਘਰ ਵਿਚ । ਬੰਢਹਿ—ਲੋਚਦੇ ਹਨ । ਜਾ ਕੀ—ਜਿਸ ਦੀ ।

ਅਰਥ:— ਰਘੂ ਦੀ ਕੁਲ ਵਿਚ ਦਸਰਥ ਦੇ ਘਰ ਵਿਚ ਸ਼ਿਰੋਮਣੀ ਤੇ ਸੁੰਦਰ (ਮੇਰੀਆਂ ਨਿਗਾਹਾਂ ਵਿਚ ਤਾਂ ਗੁਰੂ ਅਮਰਦਾਸ ਜੀ ਹੀ ਸਨ) ਜਿਨ੍ਹਾਂ ਦੀ ਸਰਨ ਆਉਣਾ (ਸਾਰੇ) ਮੁਨੀ ਲੋਚਦੇ ਹਨ । ਸ੍ਰੀ ਗੁਰੂ (ਰਾਮਦਾਸ ਜੀ) ਦੀ ਸੇਵਾ ਕਰੋ (ਸਰਨ ਪਵੋ) ਜਿਸ ਦੀ ਆਤਮਕ ਅਵਸਥਾ ਬਿਆਨ ਤੋਂ ਬਾਹਰ ਹੈ, ਤੇ ਜੋ ਤਾਰਣ ਲਈ ਜਹਾਜ਼ ਹੈ ।੨।

ਸੰਸਾਰੁ ਅਗਮ ਸਾਗਰੁ, ਤੁਲਹਾ ਹਰਿ ਨਾਮੁ, ਗੁਰੂ ਮੁਖਿ ਪਾਯਾ ॥ ਜਗਿ, ਜਨਮ ਮਰਣੁ ਭਗਾ, ਇਹ ਆਈ ਹੀਐ ਪਰਤੀਤਿ ॥ {ਪੰਨਾ ੧੪੦੨}

ਪਦ ਅਰਥ:— ਗੁਰੂ ਮੁਖਿ—ਗੁਰੂ ਦੀ ਰਾਹੀਂ । ਜਗਿ—ਜਗਤ ਵਿਚ । ਭਗਾ—ਨਾਸ ਹੋ ਗਿਆ, ਮੁੱਕ ਗਿਆ । ਹੀਐ—ਹਿਰਦੇ ਵਿਚ । ਪਰਤੀਤਿ—ਯਕੀਨ ।

ਅਰਥ:— ਸੰਸਾਰ ਅਥਾਹ ਸਮੁੰਦਰ ਹੈ, ਤੇ ਹਰੀ ਦਾ ਨਾਮ (ਇਸ ਵਿਚੋਂ ਤਾਰਨ ਲਈ) ਤੁਲਹਾ ਹੈ; (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ (ਇਹ ਤੁਲਹਾ) ਪ੍ਰਾਪਤ ਕਰ ਲਿਆ ਹੈ ਤੇ ਜਿਸ ਨੂੰ ਹਿਰਦੇ ਵਿਚ ਇਹ ਯਕੀਨ ਬੱਝ ਗਿਆ ਹੈ, ਉਸ ਦਾ ਜਗਤ ਵਿਚ ਜਨਮ ਮਰਨ ਮੁੱਕ ਜਾਂਦਾ ਹੈ ।

ਪਰਤੀਤਿ ਹੀਐ ਆਈ, ਜਿਨ ਜਨ ਕੈ, ਤਿਨੁ ਕਉ, ਪਦਵੀ ਉਚ ਭਈ ॥ ਤਜਿ ਮਾਇਆ ਮੋਹੁ, ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥ {ਪੰਨਾ ੧੪੦੨}

ਪਦ ਅਰਥ:— ਤਜਿ—ਛੱਡ ਕੇ । ਬ੍ਰਿਥਾ—(ਕ੍ਰਿਥਾ) ਪੀੜ, ਕਲੇਸ਼ । ਗਈ—ਮੁੱਕ ਗਈ ।

ਅਰਥ:— ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਯਕੀਨ ਬੱਝ ਗਿਆ ਹੈ, ਉਹਨਾਂ ਨੂੰ ਉੱਚੀ ਪਦਵੀ ਮਿਲੀ ਹੈ; ਮਾਇਆ ਦਾ ਮੋਹ, ਲੋਭ ਅਤੇ ਲਾਲਚ ਤਿਆਗ ਕੇ (ਭਾਵ, ਉਹਨਾਂ ਨੇ ਤਿਆਗ ਦਿੱਤਾ ਹੈ ਅਤੇ) ਉਹਨਾਂ ਦੀ ਕਾਮ ਕ੍ਰੋਧ ਦੀ ਪੀੜ ਦੂਰ ਹੋ ਗਈ ਹੈ ।

**ਅਵਲੋਕਾ ਬ੍ਰਹਮੁ ਭਰਮੁ ਸਭੁ ਛੁਟਕਾ ਦਿਬੁ ਦ੍ਰਿਸ਼੍ਟਿ ਕਾਰਣ ਕਰਣੰ ॥ ਸਤਿਗੁਰੁ ਗੁਰੁ ਸੇਵਿ, ਅਲਖ ਗਤਿ ਜਾ ਕੀ, ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥ (ਪੰਨਾ ੧੪੦੨)**

ਪਦ ਅਰਥ:— ਅਵਲੋਕਾ—ਵੇਖਿਆ । ਬ੍ਰਹਮੁ—ਹਰੀ (ਰੂਪ ਗੁਰੂ ਰਾਮਦਾਸ ਜੀ) ਨੂੰ । ਛੁਟਕਾ—ਦੂਰ ਹੋ ਗਿਆ । ਦਿਬੁ ਦ੍ਰਿਸ਼੍ਟਿ—(ਜਿਸ ਗੁਰੂ ਦੀ) ਨਜ਼ਰ ਰੱਬੀ ਜੋਤਿ ਵਾਲੀ (ਹੈ) । ਕਾਰਣ ਕਰਣੰ—ਜੋ ਸ੍ਰਿਸ਼ਟੀ ਦਾ ਮੂਲ ਹੈ ।

ਅਰਥ:— ਜਿਸ ਮਨੁੱਖ ਨੇ ਸ੍ਰਿਸ਼ਟੀ ਦੇ ਮੂਲ, ਦਿੱਬ ਦ੍ਰਿਸ਼ਟੀ ਵਾਲੇ ਹਰੀ-(ਰੂਪ ਗੁਰੂ ਰਾਮਦਾਸ ਜੀ) ਨੂੰ ਡਿੱਠਾ ਹੈ, ਉਸ ਦਾ ਸਾਰਾ ਭਰਮ ਮਿਟ ਗਿਆ ਹੈ । (ਤਾਂ ਤੇ) ਗੁਰੂ ਰਾਮਦਾਸ ਜੀ ਦੀ ਸੇਵਾ ਕਰੋ, ਜਿਸ ਦੀ ਆਤਮਕ ਅਵਸਥਾ ਬਿਆਨ ਤੋਂ ਪਰੇ ਹੈ, ਤੇ ਜੋ ਤਾਰਨ ਲਈ ਜਹਾਜ਼ ਹੈ ।੩।

**ਪਰਤਾਪੁ ਸਦਾ ਗੁਰ ਕਾ ਘਟਿ ਘਟਿ, ਪਰਗਾਸੁ ਭਯਾ ਜਸੁ ਜਨ ਕੈ ॥ ਇਕਿ ਪੜਹਿ ਸੁਣਹਿ ਗਾਵਹਿ, ਪਰਭਾਤਿਹਿ ਕਰਹਿ ਇਸ਼ਾਨੁ ॥ {ਪੰਨਾ ੧੪੦੨}**

ਪਦ ਅਰਥ:— ਘਟਿ ਘਟਿ—ਹਰੇਕ ਹਿਰਦੇ ਵਿਚ । ਜਨ ਕੈ—ਦਾਸਾਂ ਦੇ ਹਿਰਦੇ ਵਿਚ । ਜਸੁ—ਸੋਭਾ । ਪਰਭਾਤਿਹਿ—ਅੰਮ੍ਰਿਤ ਵੇਲੇ । ਇਕਿ—(ਲਫਜ਼ 'ਇਕ' ਤੋਂ ਬਹੁ-ਵਚਨ) । ਪੜਹਿ—ਪੜ੍ਹਦੇ ਹਨ ।

ਅਰਥ:— ਸਤਿਗੁਰੂ ਦਾ ਪ੍ਰਤਾਪ ਸਦਾ ਹਰੇਕ ਘਟ ਵਿਚ, ਤੇ ਸਤਿਗੁਰੂ ਦਾ ਜਸ ਦਾਸਾਂ ਦੇ ਹਿਰਦੇ ਵਿਚ ਪਰਗਟ ਹੋ ਰਿਹਾ ਹੈ । ਕਈ ਮਨੁੱਖ (ਗੁਰੂ ਦਾ ਜਸ) ਪੜ੍ਹਦੇ ਹਨ, ਸੁਣਦੇ ਹਨ ਤੇ ਗਾਉਂਦੇ ਹਨ ਤੇ (ਉਸ 'ਜਸ'-ਰੂਪ ਜਲ ਵਿਚ) ਅੰਮ੍ਰਿਤ ਵੇਲੇ ਇਸ਼ਨਾਨ ਕਰਦੇ ਹਨ ।

**ਇਸ਼ਾਨੁ ਕਰਹਿ ਪਰਭਾਤਿ, ਸੁਧ ਮਨਿ, ਗੁਰ ਪੂਜਾ ਬਿਧਿ ਸਹਿਤ ਕਰੰ ॥ ਕੰਚਨੁ ਤਨੁ ਹੋਇ, ਪਰਸਿ ਪਾਰਸ ਕਉ, ਜੋਤਿ ਸਰੂਪੀ ਧਾਨੁ ਧਰੰ ॥ {ਪੰਨਾ ੧੪੦੨}**

ਪਦ ਅਰਥ:— ਸੁਧ ਮਨਿ—ਸੁਅੱਛ ਮਨ ਨਾਲ । ਬਿਧਿ ਸਹਿਤ—ਮਰਿਆਦਾ ਨਾਲ । ਪਰਸਿ—ਛੁਹ ਕੇ । ਕਰੰ—ਕਰਦੇ ਹਨ । ਧਰੰ—ਧਰਦੇ ਹਨ । ਗੁਰ ਪੂਜਾ—ਗੁਰੂ ਦੀ ਦੱਸੀ ਸੇਵਾ ।

ਅਰਥ:— (ਕਈ ਮਨੁੱਖ ਗੁਰੂ ਦੇ ਜਸ-ਰੂਪ ਜਲ ਵਿਚ) ਅੰਮ੍ਰਿਤ ਵੇਲੇ ਚੁੱਭੀ ਲਾਂਦੇ ਹਨ, ਤੇ ਸੁੱਧ ਹਿਰਦੇ ਨਾਲ ਮਰਿਆਦਾ ਅਨੁਸਾਰ ਗੁਰੂ ਦੀ ਪੂਜਾ ਕਰਦੇ ਹਨ, ਜੋਤਿ-ਰੂਪ ਗੁਰੂ ਦਾ ਧਿਆਨ ਧਰਦੇ ਹਨ, ਅਤੇ ਪਾਰਸ-ਗੁਰੂ ਨੂੰ ਛੁਹ ਕੇ ਉਹਨਾਂ ਦਾ ਸਰੀਰ ਕੰਚਨ (ਵਤ ਸੁੱਧ) ਹੋ ਜਾਂਦਾ ਹੈ ।

**ਜਗਜੀਵਨੁ ਜਗੰਨਾਥੁ, ਜਲ ਥਲ ਮਹਿ ਰਹਿਆ ਪੂਰਿ, ਬਹੁ ਬਿਧਿ ਬਰਨੰ ॥ ਸਤਿਗੁਰੁ ਗੁਰੁ ਸੇਵਿ, ਅਲਖ ਗਤਿ ਜਾ ਕੀ, ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥ {ਪੰਨਾ ੧੪੦੨}**

ਪਦ ਅਰਥ:— ਰਹਿਆ ਪੂਰਿ—ਵਿਆਪਕ ਹੈ । ਬਹੁ ਬਿਧਿ ਬਰਨੰ—ਕਈ ਰੰਗਾਂ ਵਿਚ । ਜਗੰਨਾਥੁ—ਜਗਤ-ਨਾਥ, ਜਗਤ ਦਾ ਖਸਮ ।

ਅਰਥ:— ਸਤਿਗੁਰੂ ਰਾਮਦਾਸ ਜੀ ਦੀ ਸੇਵਾ ਕਰੋ, (ਸਰਨ ਪਵੋ) ਜਿਸ ਦੀ ਆਤਮਕ ਅਵਸਥਾ ਕਥਨ ਤੋਂ ਪਰੇ ਹੈ, ਤੇ ਜੋ ਤਾਰਨ ਲਈ ਜਹਾਜ਼ ਹੈ, ਜੋ (ਗੁਰੂ) ਉਸ 'ਜਗਤ ਦੇ ਜੀਵਨ' ਤੇ 'ਜਗਤ ਦੇ ਨਾਥ' ਹਰੀ ਦਾ ਰੂਪ ਹੈ ਜੋ (ਹਰੀ) ਕਈ ਰੰਗਾਂ ਵਿਚ ਜਲਾਂ ਥਲਾਂ ਵਿਚ ਵਿਆਪਕ ਹੈ ।੪।

ਜਿਨਹੁ ਬਾਤ ਨਿਸੂਲ ਧੂਅ ਜਾਨੀ, ਤੇਈ ਜੀਵ ਕਾਲ ਤੇ ਬਚਾ ॥ ਤਿਨ੍ ਤਰਿਓ ਸਮੁਦ੍ ਰੁਦ੍, ਖਿਨ ਇਕ ਮਹਿ,  
ਜਲਹਰ ਬਿੰਬ ਜੁਗਤਿ ਜਗੁ ਰਚਾ ॥ {ਪੰਨਾ ੧੪੦੨}

ਪਦ ਅਰਥ:— ਨਿਸੂਲ—ਦ੍ਰਿੜ੍ ਕਰ ਕੇ । ਬਾਤ—(ਗੁਰੂ ਦੇ) ਬਚਨ । ਰੁਦ੍—ਡਰਾਉਣਾ । ਜਲਹਰ—  
ਜਲਧਰ, ਬੱਦਲ । ਬਿੰਬ—ਛਾਇਆ । ਜਲਹਰ ਬਿੰਬ—ਬੱਦਲਾਂ ਦੀ ਛਾਂ । ਰਚਾ—ਬਣਿਆ ਹੋਇਆ ਹੈ ।

ਅਰਥ:— ਜਿਨ੍ਹਾਂ (ਮਨੁੱਖਾਂ ਨੇ) ਗੁਰੂ ਦੇ ਬਚਨ ਧੂ ਭਗਤ ਵਾਂਗ ਦ੍ਰਿੜ੍ ਕਰਕੇ ਮੰਨੇ ਹਨ, ਉਹ ਮਨੁੱਖ ਕਾਲ (ਦੇ  
ਭੈ) ਤੋਂ ਬਚ ਗਏ ਹਨ । ਭਿਆਨਕ ਸੰਸਾਰ-ਸਮੁੰਦਰ ਉਹਨਾਂ ਨੇ ਇਕ ਪਲ ਵਿਚ ਤਰ ਲਿਆ ਹੈ, ਜਗਤ ਨੂੰ  
ਉਹ ਬੱਦਲਾਂ ਦੀ ਛਾਂ ਵਾਂਗ ਰਚਿਆ ਹੋਇਆ (ਸਮਝਦੇ ਹਨ) ।

ਕੁੰਡਲਨੀ ਸੁਰਤੀ ਸਤਸੰਗਤਿ, ਪਰਮਾਨੰਦ, ਗੁਰੂ ਮੁਖਿ ਮਚਾ ॥ ਸਿਰੀ ਗੁਰੂ ਸਾਹਿਬੁ ਸਭ ਉਪਰਿ, ਮਨ ਬਚ ਕ੍ਰਮ  
ਸੇਵੀਐ ਸਚਾ ॥੫॥ (ਪੰਨਾ ੧੪੦੨)

ਪਦ ਅਰਥ:— ਕੁੰਡਲਨੀ—ਗੁੰਝਲ, ਮਨ ਦੇ ਮਾਇਆ ਨਾਲ ਵਲੇਵੇਂ । ਸੁਰਤੀ—ਸੁਲਤੀ, ਖੁਲ੍ਹ ਗਈ । ਗੁਰੂ  
ਮੁਖਿ—ਗੁਰੂ ਦੀ ਰਾਹੀਂ । ਮਚਾ—ਮਚੇ ਹਨ, ਚਮਕੇ ਹਨ, ਪਰਗਟ ਹੁੰਦੇ ਹਨ ।

ਅਰਥ:— ਉਹਨਾਂ ਦੇ ਮਨ ਦੇ ਵੱਟ ਸਤ-ਸੰਗ ਵਿਚ ਖੁਲ੍ਹਦੇ ਹਨ, ਉਹ ਪਰਮਾਨੰਦ ਮਾਣਦੇ ਹਨ ਤੇ ਗੁਰੂ ਦੀ  
ਬਰਕਤਿ ਨਾਲ ਉਹਨਾਂ ਦਾ ਜਸ ਪਰਗਟਦਾ ਹੈ । (ਤਾਂ ਤੇ ਇਹੋ ਜਿਹੇ) ਸੱਚੇ ਗੁਰੂ ਨੂੰ ਮਨ ਬਚਨ ਤੇ ਕਰਮਾਂ  
ਦੁਆਰਾ ਪੂਜਣਾ ਚਾਹੀਦਾ ਹੈ; ਇਹ ਸਤਿਗੁਰੂ ਸਭ ਤੋਂ ਉੱਚਾ ਹੈ ।੫।

ਵਾਹਿ ਗੁਰੂ, ਵਾਹਿ ਗੁਰੂ, ਵਾਹਿ ਗੁਰੂ, ਵਾਹਿ ਜੀਉ ॥ ਕਵਲ ਨੈਨ, ਮਧੁਰ ਬੈਨ, ਕੋਟਿ ਸੈਨ ਸੰਗ ਸੋਭ, ਕਹਤ  
ਮਾ ਜਸੋਦ ਜਿਸਹਿ, ਦਹੀ ਭਾਤੁ ਖਾਹਿ ਜੀਉ ॥ ਦੇਖਿ ਰੂਪੁ, ਅਤਿ ਅਨੂਪੁ, ਮੋਹ ਮਹਾ ਮਗ ਭਈ, ਕਿੰਕਨੀ ਸਬਦ  
ਝਨਤਕਾਰ ਖੇਲੁ ਪਾਹਿ ਜੀਉ ॥ {ਪੰਨਾ ੧੪੦੨}

ਪਦ ਅਰਥ:— ਵਾਹਿ ਗੁਰੂ—ਹੇ ਗੁਰੂ ! ਤੂੰ ਅਚਰਜ ਹੈਂ । ਨੈਨ—ਨੇੜ੍ਹ । ਮਧੁਰ—ਮਿੱਠੇ । ਬੈਨ—ਬਚਨ ।  
ਕੋਟਿ ਸੈਨ—ਕਰੋੜਾਂ ਸੈਨਾਂ, ਕਰੋੜਾਂ ਜੀਵ । ਸੰਗ—(ਤੇਰੇ) ਨਾਲ । ਸੋਭ—ਸੋਹਣੇ ਲੱਗਦੇ ਹਨ । ਜਿਸਹਿ—  
ਜਿਸ ਨੂੰ, (ਹੇ ਗੁਰੂ ! ) ਭਾਵ, ਤੈਨੂੰ, (ਹੇ ਗੁਰੂ ! ) । ਕਹਤ—ਆਖਦੀ ਸੀ । ਮਾ ਜਸੋਦ—ਮਾਂ ਜਸੋਧਾ ।  
ਭਾਤੁ—ਚਉਲ । ਜੀਉ—ਹੇ ਪਿਆਰੇ ! ਦੇਖਿ—ਵੇਖ ਕੇ । ਅਤਿ ਅਨੂਪੁ—ਬੜਾ ਸੋਹਣਾ । ਮਹਾ ਮਗ ਭਈ—  
ਬਹੁਤ ਮਗਨ ਹੋ ਜਾਂਦੀ ਸੀ । ਕਿੰਕਨੀ—ਤੜਾਗੀ । ਸਬਦ—ਆਵਾਜ਼ । ਝਨਤਕਾਰ—ਛਣਕਾਰ । ਖੇਲੁ ਪਾਹਿ  
ਜੀਉ—ਜਦੋਂ ਤੂੰ ਖੇਡ ਮਚਾਉਂਦਾ ਸੈਂ ।

ਅਰਥ:— ਵਾਹ ਵਾਹ ! ਹੇ ਪਿਆਰੇ ! ਹੇ ਗੁਰੂ ! ਸਦਕੇ ! ਤੇਰੇ ਕਮਲ ਵਰਗੇ ਨੇੜ੍ਹ ਹਨ, (ਮੇਰੇ ਵਾਸਤੇ ਤਾਂ ਤੂੰ  
ਹੀ ਹੈਂ ਜਿਸ ਨੂੰ) ਮਾਂ ਜਸੋਧਾ ਆਖਦੀ ਸੀ—'ਹੇ ਲਾਲ (ਆ), ਦਹੀਂ ਚਾਉਲ ਖਾ ।' ਜਦੋਂ ਤੂੰ ਖੇਡ ਮਚਾਉਂਦਾ  
ਸੈਂ, ਤੇਰੀ ਤੜਾਗੀ ਦੀ ਛਣਕਾਰ ਦੀ ਅਵਾਜ਼ ਪੈਂਦੀ ਸੀ, ਤੇਰੇ ਅੱਤ ਸੋਹਣੇ ਮੁਖੜੇ ਨੂੰ ਵੇਖ ਕੇ (ਮਾਂ ਜਸੋਧਾ) ਤੇਰੇ  
ਪਿਆਰ ਵਿਚ ਮਗਨ ਹੋ ਜਾਂਦੀ ਸੀ ।

ਕਾਲ ਕਲਮ ਹੁਕਮੁ ਹਾਥਿ, ਕਹਹੁ ਕਉਨੁ ਮੇਟਿ ਸਕੈ, ਈਸੁ ਬੰਮੁ, ਗੁਨੁ ਧਾਨੁ ਧਰਤ ਹੀਐ ਚਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ, ਆਦਿ ਪੁਰਖੁ ਸਦਾ ਤੁਹੀ, ਵਾਹਿ ਗੁਰੂ, ਵਾਹਿ ਗੁਰੂ, ਵਾਹਿ ਗੁਰੂ, ਵਾਹਿ ਜੀਉ ॥੧॥੬॥ (ਪੰਨਾ ੧੪੦੨)

ਪਦ ਅਰਥ:— ਕਾਲ ਕਲਮ—ਕਾਲ ਦੀ ਕਲਮ । ਹਾਥਿ—(ਤੇਰੇ) ਹੱਥ ਵਿਚ । ਕਹਹੁ—ਦੱਸੋ । ਈਸੁ—ਸ਼ਿਵ । ਬੰਮੁ—ਬ੍ਰਹਮਾ । ਗੁਨੁ ਧਾਨੁ—ਤੇਰੇ ਗਿਆਨ ਤੇ ਧਿਆਨ ਨੂੰ । ਧਰਤ ਹੀਐ ਚਾਹਿ ਜੀਉ—ਹਿਰਦੇ ਵਿਚ ਧਾਰਨ ਕਰਨਾ ਚਾਹੁੰਦੇ ਹਨ । ਸ੍ਰੀ ਨਿਵਾਸੁ—ਲੱਛਮੀ ਦਾ ਟਿਕਾਣਾ ।

ਅਰਥ:— (ਹੇ ਭਾਈ ! ) ਕਾਲ ਦੀ ਕਲਮ ਤੇ ਹੁਕਮ (ਗੁਰੂ ਦੇ ਹੀ) ਹੱਥ ਵਿਚ ਹਨ । ਦੱਸੋ, ਕਉਣ (ਗੁਰੂ ਦੇ ਹੁਕਮ ਨੂੰ) ਮਿਟਾ ਸਕਦਾ ਹੈ ? ਸ਼ਿਵ ਤੇ ਬ੍ਰਹਮਾ (ਗੁਰੂ ਦੇ ਬਖਸ਼ੇ ਹੋਏ) ਗਿਆਨ ਤੇ ਧਿਆਨ ਨੂੰ ਆਪਣੇ ਹਿਰਦੇ ਵਿਚ ਧਾਰਨ ਕਰਨਾ ਚਾਹੁੰਦੇ ਹਨ । ਹੇ ਗੁਰੂ ! ਤੂੰ ਅਚਰਜ ਹੈਂ, ਤੂੰ ਸਤਿ-ਸਰੂਪ ਹੈਂ, ਤੂੰ ਅਟੱਲ ਹੈਂ, ਤੂੰ ਹੀ ਲੱਛਮੀ ਟਿਕਾਣਾ ਹੈਂ, ਤੂੰ ਹੀ ਆਦਿ ਪੁਰਖੁ ਹੈਂ ਤੇ ਸਦਾ-ਥਿਰ ਹੈਂ । ੬ ।

ਰਾਮ ਨਾਮ, ਪਰਮ ਧਾਮ, ਸੁਧ ਬੁਧ ਨਿਰੀਕਾਰ, ਬੇਸੁਮਾਰ, ਸਰਬਰ ਕਉ ਕਾਹਿ ਜੀਉ ॥ ਸੁਥਰ ਚਿਤ, ਭਗਤ ਹਿਤ ਭੇਖੁ ਧਰਿਓ, ਹਰਨਾਖਸੁ ਹਰਿਓ, ਨਖ ਬਿਦਾਰਿ ਜੀਉ ॥ {ਪੰਨਾ ੧੪੦੨}

ਪਦ ਅਰਥ:— ਰਾਮ ਨਾਮ—ਹੇ ਰਾਮ ਨਾਮ ਵਾਲੇ ! ਹੇ ਗੁਰੂ ਜਿਸ ਦਾ ਨਾਮ 'ਰਾਮ' ਹੈ । ਪਰਮ ਧਾਮ—ਹੇ ਉੱਚੇ ਟਿਕਾਣੇ ਵਾਲੇ ! ਸੁਧ ਬੁਧ—ਹੇ ਸੁੱਧ ਗਿਆਨ ਵਾਲੇ ! ਨਿਰੀਕਾਰ—ਹੇ ਆਕਾਰ ਰਹਿਤ ! ਬੇਸੁਮਾਰ—ਹੇ ਬੇਅੰਤ ! ਸਰਬਰ ਕਉ—ਬਰਾਬਰ ਦਾ, ਤੇਰੇ ਜੇਡਾ । ਕਾਹਿ—ਕੌਣ ਹੈ ? ਸੁਥਰ—ਅਡੋਲ । ਭਗਤ ਹਿਤ—ਭਗਤ ਦੀ ਖਾਤਰ । ਧਰਿਓ—ਧਰਿਆ ਹੈ । ਹਰਿਓ—ਮਾਰਿਆ ਹੈ । ਨਖ ਬਿਦਾਰਿ—ਨਹੁੰਆਂ ਨਾਲ ਚੀਰ ਕੇ । ਬਿਦਾਰਿ—ਚੀਰ ਕੇ ।

ਅਰਥ:— ਹੇ ਸਤਿਗੁਰੂ ! ਤੇਰਾ ਹੀ ਨਾਮ 'ਰਾਮ' ਹੈ, ਤੇ ਟਿਕਾਣਾ ਉੱਚਾ ਹੈ । ਤੂੰ ਸੁੱਧ ਗਿਆਨ ਵਾਲਾ ਹੈਂ, ਆਕਾਰ-ਰਹਿਤ ਹੈਂ, ਬੇਅੰਤ ਹੈਂ । ਤੇਰੇ ਬਰਾਬਰ ਦਾ ਕੌਣ ਹੈ ? ਹੇ ਗੁਰੂ ! ਤੂੰ ਅਡੋਲ ਚਿੱਤ ਵਾਲਾ ਹੈਂ । (ਮੇਰੇ ਵਾਸਤੇ ਤਾਂ ਤੂੰ ਹੀ ਹੈਂ ਜਿਸ ਨੇ) ਭਗਤ (ਪ੍ਰਲਾਦ) ਦੀ ਖਾਤਰ (ਨਰਸਿੰਘ ਦਾ) ਰੂਪ ਧਾਰਿਆ ਸੀ, ਤੇ ਹਰਨਾਖਸੁ ਨੂੰ ਨਹੁੰਆਂ ਨਾਲ ਚੀਰ ਕੇ ਮਾਰਿਆ ਸੀ ।

ਸੰਖ ਚਕ੍ਰ ਗਦਾ ਪਦਮ, ਆਪਿ ਆਪੁ ਕੀਓ ਛਦਮ, ਅਪਰੰਪਰ ਪਾਰਬ੍ਰਹਮ, ਲਖੈ ਕਉਨੁ ਤਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ, ਆਦਿ ਪੁਰਖੁ ਸਦਾ ਤੁਹੀ, ਵਾਹਿ ਗੁਰੂ, ਵਾਹਿ ਗੁਰੂ, ਵਾਹਿ ਗੁਰੂ, ਵਾਹਿ ਜੀਉ ॥੨॥੭॥ (ਪੰਨਾ ੧੪੦੨)

ਪਦ ਅਰਥ:— ਸੰਖ ਚਕ੍ਰ ਗਦਾ ਪਦਮ—ਇਹ ਵਿਸ਼ਨੂੰ ਦੇ ਚਿੰਨ੍ਹ ਮੰਨੇ ਗਏ ਹਨ । ਛਦਮ—ਛਲ (ਭਾਵ, ਬਾਵਨ ਅਵਤਾਰ) । ਆਪੁ—ਆਪਣੇ ਆਪ ਨੂੰ । ਅਪਰੰਪਰ—ਬੇਅੰਤ । ਲਖੈ—ਪਛਾਣੇ ।

ਅਰਥ:— ਹੇ ਸਤਿਗੁਰੂ ! (ਮੇਰੇ ਵਾਸਤੇ ਤਾਂ ਤੂੰ ਹੀ ਉਹ ਹੈਂ ਜਿਸ ਦੇ) ਸੰਖ, ਚਕ੍ਰ, ਗਦਾ ਤੇ ਪਦਮ (ਚਿੰਨ੍ਹ ਹਨ); (ਮੇਰੇ ਵਾਸਤੇ ਤਾਂ ਤੂੰ ਹੀ ਉਹ ਹੈਂ ਜਿਸ ਨੇ) ਆਪ ਆਪਣੇ ਆਪ ਨੂੰ (ਬਾਵਨ-ਰੂਪ) ਛਲ ਬਣਾਇਆ ਸੀ । ਤੂੰ ਬੇਅੰਤ ਪਾਰਬ੍ਰਹਮ (ਦਾ ਰੂਪ) ਹੈਂ, ਤੇਰੇ ਉਸ ਰੂਪ ਨੂੰ ਕੌਣ ਪਛਾਣ ਸਕਦਾ ਹੈ ? ਹੇ ਗੁਰੂ । ਤੂੰ ਅਸਚਰਜ ਹੈਂ, ਤੂੰ ਅਟੱਲ ਹੈਂ, ਤੂੰ ਹੀ ਲੱਛਮੀ ਦਾ ਟਿਕਾਣਾ ਹੈਂ, ਤੂੰ ਆਦਿ ਪੁਰਖ ਹੈਂ, ਤੇ ਸਦਾ-ਥਿਰ ਹੈਂ । ੭ ।

ਪੀਤ ਬਸਨ, ਕੁੰਦ ਦਸਨ, ਪ੍ਰਿਅ ਸਹਿਤ, ਕੰਠ ਮਾਲ, ਮੁਕਟ ਸੀਸਿ ਮੋਰ ਪੰਖ ਚਾਹਿ ਜੀਉ ॥ ਬੇਵਜੀਰ, ਬਡੇ ਧੀਰ, ਧਰਮ ਅੰਗ, ਅਲਖ ਅਗਮ, ਖੇਲੁ ਕੀਆ ਆਪਣੈ ਉਛਾਹਿ ਜੀਉ ॥ {ਪੰਨਾ ੧੪੦੨-੧੪੦੩}

ਪਦ ਅਰਥ:— ਪੀਤ—ਪੀਲੇ । ਬਸਨ—ਬਸਤ੍ਰ । ਕੁੰਦ—ਇਕ ਕਿਸਮ ਦੀ ਚੰਬੇਲੀ ਦਾ ਫੁੱਲ, ਜੋ ਚਿੱਟਾ ਤੇ ਕੋਮਲ ਹੁੰਦਾ ਹੈ । ਦਸਨ—ਦੰਦ । ਪ੍ਰਿਆ—ਪਿਆਰੀ (ਰਾਧਕਾ) । ਸਹਿਤ—ਨਾਲ । ਕੰਠ—ਗਲ । ਮਾਲ—ਮਾਲਾ । ਸੀਸਿ—ਸਿਰ ਉੱਤੇ । ਮੋਰ ਪੰਖ—ਮੋਰ ਦੇ ਖੰਭਾਂ ਦਾ । ਚਾਹਿ—ਚਾਹ ਨਾਲ (ਪਹਿਨਦਾ ਹੈ) । ਵਜੀਰ—ਸਲਾਹਕਾਰ । ਧੀਰ—ਧੀਰਜ ਵਾਲਾ । ਧਰਮ ਅੰਗ—ਧਰਮ-ਸਰੂਪ । ਉਛਾਹਿ—ਚਾਉ ਨਾਲ ।

ਅਰਥ:— ਹੇ ਸਤਿਗੁਰੂ ! (ਮੇਰੇ ਵਾਸਤੇ ਤਾਂ) ਪੀਲੇ ਬਸਤ੍ਰਾਂ ਵਾਲਾ (ਕ੍ਰਿਸ਼ਨ) ਤੂੰ ਹੀ ਹੈਂ, (ਜਿਸ ਦੇ) ਕੁੰਦ ਵਰਗੇ ਚਿੱਟੇ ਦੰਦ ਹਨ, (ਜੋ) ਆਪਣੀ ਪਿਆਰੀ (ਰਾਧਕਾ) ਦੇ ਨਾਲ ਹੈ; (ਜਿਸ ਦੇ) ਗਲ ਵਿਚ ਮਾਲਾ ਹੈ, ਮੋਰ ਦੇ ਖੰਭਾਂ ਦਾ ਮੁਕਟ (ਜਿਸ ਨੇ) ਆਪਣੇ ਮਸਤਕ ਉੱਤੇ ਚਾਹ ਨਾਲ (ਪਹਿਨਿਆ ਹੈ) । ਤੂੰ ਬੜਾ ਧੀਰਜ ਵਾਲਾ ਹੈਂ, ਤੈਨੂੰ ਸਲਾਹਕਾਰ ਦੀ ਲੋੜ ਨਹੀਂ, ਤੂੰ ਧਰਮ-ਸਰੂਪ ਹੈਂ, ਅਲੱਖ ਤੇ ਅਗੰਮ ਹੈਂ, ਇਹ ਸਾਰਾ ਖੇਲ ਤੂੰ (ਹੀ) ਆਪਣੇ ਚਾਉ ਨਾਲ ਰਚਿਆ ਹੈ ।

ਅਕਥ ਕਥਾ ਕਥੀ ਨ ਜਾਇ, ਤੀਨਿ ਲੋਕ ਰਹਿਆ ਸਮਾਇ, ਸੁਤਹ ਸਿਧ ਰੂਪੁ ਧਰਿਓ, ਸਾਹਨ ਕੈ ਸਾਹਿ ਜੀਉ  
॥ ਸਤਿ ਸਾਚੁ ਸ੍ਰੀ ਨਿਵਾਸੁ, ਆਦਿ ਪੁਰਖੁ ਸਦਾ ਤੁਹੀ, ਵਾਹਿ ਗੁਰੂ, ਵਾਹਿ ਗੁਰੂ, ਵਾਹਿ ਗੁਰੂ, ਵਾਹਿ ਜੀਉ  
॥੩॥੮॥ (ਪੰਨਾ ੧੪੦੩)

ਪਦ ਅਰਥ:— ਤੀਨਿ ਲੋਕ—ਤਿੰਨਾਂ ਹੀ ਲੋਕਾਂ ਵਿਚ । ਰਹਿਆ ਸਮਾਇ—ਵਿਆਪਕ ਹੈਂ । ਸੁਤਹ ਸਿਧ—ਆਪਣੀ ਇੱਛਾ ਨਾਲ, ਸੁਭਾਵਕ ਹੀ । ਰੂਪੁ ਧਰਿਓ—ਪ੍ਰਗਟ ਹੋਇਆ ਹੈਂ ।

ਅਰਥ:— (ਹੇ ਗੁਰੂ ! ) ਤੇਰੀ ਕਥਾ ਕਥਨ ਤੋਂ ਪਰੇ ਹੈ, ਕਹੀ ਨਹੀਂ ਜਾ ਸਕਦੀ, ਤੂੰ ਤਿੰਨਾਂ ਲੋਕਾਂ ਵਿਚ ਰਮ ਰਿਹਾ ਹੈਂ । ਹੇ ਸਾਹਾਂ ਦੇ ਸਾਹ ! ਤੂੰ ਆਪਣੀ ਇੱਛਾ ਨਾਲ ਇਹ (ਮਨੁੱਖ)-ਰੂਪ ਧਾਰਿਆ ਹੈ, ਹੇ ਗੁਰੂ ! ਤੂੰ ਅਚਰਜ ਹੈਂ, ਸਤਿ-ਸਰੂਪ ਹੈਂ, ਅਟੱਲ ਹੈਂ, ਤੂੰ ਹੀ ਲਕਸ਼ਮੀ ਦਾ ਆਸਰਾ ਹੈਂ, ਆਦਿ ਪੁਰਖ ਹੈਂ ਤੇ ਸਦਾ-ਬਿਰ ਹੈਂ ।੩।੮।

ਸਤਿਗੁਰੂ ਸਤਿਗੁਰੂ, ਸਤਿਗੁਰੂ ਗੁਬਿੰਦ ਜੀਉ ॥ ਬਲਿਹਿ ਛਲਨ ਸਬਲ ਮਲਨ, ਭਗਿ ਗੁ ਫਲਨ, ਕਾਨ੍ ਕੁਅਰ,  
ਨਿਹਕਲੰਕ ਬਜੀ ਡੰਕ, ਚੜ੍ਹੁ ਦਲ ਰਵਿੰਦ ਜੀਉ ॥ ਰਾਮ ਰਵਣ, ਦੁਰਤ ਦਵਣ, ਸਕਲ ਭਵਣ ਕੁਸਲ ਕਰਣ,  
ਸਰਬ ਭੂਤ, ਆਪਿ ਹੀ ਦੇਵਾਧਿ ਦੇਵ, ਸਹਸ ਮੁਖ ਫਨਿੰਦ ਜੀਉ ॥ (ਪੰਨਾ ੧੪੦੩)

ਪਦ ਅਰਥ:— ਸਬਲ ਮਲਨ—ਬਲ ਵਾਲਿਆਂ ਨੂੰ (ਭਾਵ, ਅਹੰਕਾਰੀਆਂ ਨੂੰ) ਦਲਨ ਵਾਲਾ । ਕਾਨ੍ ਕੁਅਰ—ਕਾਨ੍ ਕੁਮਾਰ । ਚੜ੍ਹੁ ਦਲ ਰਵਿੰਦ ਜੀਉ—ਰਵੀ ਤੇ ਇੰਦ (ਸੂਰਜ ਤੇ ਚੰਦ੍ਰਮਾ) ਦਾ ਦਲ ਤੇਰੇ ਨਾਲ (ਤੇਰੀ ਸੋਭਾ ਵਧਾਉਣ ਲਈ) ਚੜ੍ਹਦਾ ਹੈ । ਰਵਣ—ਸਿਮਰਨ ਕਰਨ ਵਾਲਾ । ਦੁਰਤ ਦਵਣ—ਪਾਪਾਂ ਦਾ ਨਾਸ ਕਰਨ ਵਾਲਾ । ਸਕਲ ਭਵਣ—ਵਿਆਪਕ ਸਭ ਥਾਈਂ । ਕੁਸਲ—ਆਨੰਦ, ਸੁਖ । ਭੂਤ—ਜੀਵ । ਦੇਵਾਧਿ ਦੇਵ—ਦੇਵਾਂ ਦਾ ਅਧਿਦੇਵ, ਦੇਵਤਿਆਂ ਦਾ ਦੇਵਤਾ । ਫਨਿੰਦ—ਸ਼ੇਸ਼ਨਾਗ, ਫਨੀਅਰ । ਸਹਸ ਮੁਖ—ਹਜ਼ਾਰਾਂ ਫਣਾਂ ਵਾਲਾ ।

ਅਰਥ:— ਸਤਿਗੁਰੂ ਗੋਬਿੰਦ-ਰੂਪ ਹੈ । (ਮੇਰੇ ਵਾਸਤੇ ਤਾਂ) ਸਤਿਗੁਰੂ ਹੀ ਹੈ (ਉਹ) ਜਿਸ ਨੇ ਰਾਜਾ ਬਲੀ ਨੂੰ ਛਲਿਆ ਸੀ, ਆਪ ਅਹੰਕਾਰੀਆਂ ਦਾ ਮਾਨ ਤੋੜਨ ਵਾਲੇ ਹਨ, ਭਗਤੀ ਦਾ ਫਲ ਦੇਣ ਵਾਲੇ ਹਨ । (ਮੇਰੇ ਵਾਸਤੇ ਤਾਂ) ਗੁਰੂ ਹੀ ਕਾਨ੍ ਕੁਮਾਰ ਹੈ । (ਆਪ ਵਿਚ) ਕੋਈ ਕਲੰਕ ਨਹੀਂ ਹੈ, ਆਪ ਦਾ ਡੰਕਾ ਵੱਜ ਰਿਹਾ ਹੈ, ਸੂਰਜ ਤੇ ਚੰਦ੍ਰਮਾ ਦਾ ਦਲ ਆਪ ਦੀ ਹੀ ਸੋਭਾ ਵਧਾਉਣ ਲਈ ਚੜ੍ਹਦਾ ਹੈ । ਆਪ ਅਕਾਲ ਪੁਰਖ ਦਾ ਸਿਮਰਨ



ਕਰਦੇ ਹਨ, ਪਾਪਾਂ ਦੇ ਦੂਰ ਕਰਨ ਵਾਲੇ ਹਨ, ਸਭ ਥਾਈਂ ਸੁਖ ਪੈਦਾ ਕਰਨ ਵਾਲੇ ਹਨ, ਸਾਰੇ ਜੀਆਂ ਵਿਚ ਆਪ ਹੀ ਹਨ, ਆਪ ਹੀ ਦੇਵਤਿਆਂ ਦੇ ਦੇਵਤਾ ਹਨ । ਅਤੇ (ਮੇਰੇ ਵਾਸਤੇ ਤਾਂ) ਹਜ਼ਾਰਾਂ ਮੂੰਹਾਂ ਵਾਲਾ ਸ਼ੇਸ਼ਨਾਗ ਭੀ ਆਪ ਹੀ ਹਨ ।

**ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ, ਖੇਲੁ ਖੇਲਿਓ ਜਿਨਿ ਗਿੰਦ ਜੀਉ ॥ ਨਾਮੁ ਸਾਰੁ, ਹੀਏ ਧਾਰੁ, ਤਜੁ ਬਿਕਾਰੁ, ਮਨ ਗਯੰਦ, ਸਤਿਗੁਰੁ ਸਤਿਗੁਰੁ, ਸਤਿਗੁਰੁ ਗੁਬਿੰਦ ਜੀਉ ॥੪॥੯॥ (ਪੰਨਾ ੧੪੦੩)**

**ਪਦ ਅਰਥ:—** ਹੁਅ—ਹੋ ਕੇ । ਕਰਮ—ਕੰਮ । ਜਰਮ ਹੁਅ—ਜਨਮ ਲੈ ਕੇ । ਕੂਲਿ—ਕੰਢੇ ਤੇ । ਖੇਲੁ ਗਿੰਦ—ਗੇਂਦ ਦੀ ਖੇਲ । ਜਿਨਿ—ਜਿਸ ਨੇ । ਸਾਰੁ—ਸ਼੍ਰੇਸ਼ਟ । ਹੀਏ—ਹਿਰਦੇ ਵਿਚ । ਧਾਰ—ਟਿਕਾ ਰੱਖ । ਮਨ ਗਯੰਦ—ਹੇ ਗਯੰਦ ਦੇ ਮਨ ! ਗਯੰਦ—ਭੱਟ ਦਾ ਨਾਮ ਹੈ ।

**ਅਰਥ:—** (ਮੇਰੇ ਵਾਸਤੇ ਤਾਂ ਗੋਬਿੰਦ-ਰੂਪ ਸਤਿਗੁਰੂ ਹੀ ਹੈ ਉਹ) ਜਿਸ ਨੇ ਮੱਛ ਕੱਛ ਤੇ ਵਰਾਹ ਦੇ ਜਨਮ ਲੈ ਕੇ ਕਈ ਕੰਮ ਕੀਤੇ, ਜਿਸ ਨੇ ਜਮੁਨਾ ਦੇ ਕੰਢੇ ਉੱਤੇ ਗੇਂਦ ਦੀ ਖੇਡ ਖੇਡੀ ਸੀ । ਹੇ ਗਯੰਦ ਦੇ ਮਨ ! (ਇਸ ਸਤਿਗੁਰੂ ਦਾ) ਸ਼੍ਰੇਸ਼ਟ ਨਾਮ ਹਿਰਦੇ ਵਿਚ ਧਾਰ ਤੇ ਵਿਕਾਰ ਛੱਡ ਦੇਹ; ਇਹ ਗੁਰੂ ਉਹੀ ਗੋਬਿੰਦ ਹੈ ।੪।੯।

**ਸਿਰੀ ਗੁਰੂ, ਸਿਰੀ ਗੁਰੂ, ਸਿਰੀ ਗੁਰੂ ਸਤਿ ਜੀਉ ॥ ਗੁਰ ਕਹਿਆ ਮਾਨੁ, ਨਿਜ ਨਿਧਾਨੁ, ਸਚੁ ਜਾਨੁ ਮੰਤ੍ਰੁ ਇਹੈ, ਨਿਸਿ ਬਾਸੁਰ ਹੋਇ ਕਲਾਨੁ, ਲਹਹਿ ਪਰਮ ਗਤਿ ਜੀਉ ॥ ਕਾਮੁ ਕ੍ਰੋਧੁ ਲੋਭੁ ਮੋਹੁ, ਜਣ ਜਣ ਸਿਉ ਛਾਡੁ ਧੋਹੁ, ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥ (ਪੰਨਾ ੧੪੦੩)**

**ਪਦ ਅਰਥ:—** ਸਤਿ—ਸਦਾ ਅਟੱਲ । ਨਿਜ—ਆਪਣਾ (ਭਾਵ, ਨਾਲ ਨਿਭਣ ਵਾਲਾ) । ਨਿਧਾਨੁ—ਖਜ਼ਾਨਾ । ਸਚੁ ਜਾਣੁ—ਨਿਸਚੇ ਜਾਣ, ਸਹੀ ਸਮਝ । ਨਿਸਿ—ਰਾਤ । ਬਾਸੁਰ—ਦਿਨ । ਕਲਾਨੁ—ਸੁਖ । ਲਹਹਿ—ਪ੍ਰਾਪਤ ਕਰੇਂਗਾ । ਪਰਮ ਗਤਿ—ਸਭ ਤੋਂ ਉੱਚੀ ਆਤਮਕ ਅਵਸਥਾ । ਧੋਹੁ—ਠੱਗੀ । ਜਣ ਜਣ ਸਿਉ—ਧਿਰ ਧਿਰ ਨਾਲ । ਫੰਧੁ—ਫਾਹੀ । ਰਤਿ—ਪਿਆਰ ।

**ਅਰਥ:—** ਸਤਿਗੁਰੂ ਹੀ ਸਦਾ-ਬਿਰ ਹੈ । (ਹੇ ਮਨ ! ) ਸਤਿਗੁਰੂ ਦਾ ਬਚਨ ਮੰਨ, ਇਹੀ ਨਾਲ ਨਿਭਣ ਵਾਲਾ ਖਜ਼ਾਨਾ ਹੈ; ਨਿਸਚਾ ਕਰ ਕੇ ਮੰਨ ਕਿ ਇਹੀ ਮੰਤ੍ਰੁ ਹੈ (ਜਿਸ ਨਾਲ ਤੈਨੂੰ) ਦਿਨ ਰਾਤ ਸੁਖ ਹੋਇਆ ਤੇ ਤੂੰ ਉੱਚੀ ਪਦਵੀ ਪਾ ਲਏਂਗਾ । ਕਾਮ, ਕ੍ਰੋਧ, ਲੋਭ, ਮੋਹ ਅਤੇ ਜਣੇ ਖਣੇ ਨਾਲ ਠੱਗੀ ਕਰਨੀ ਛੱਡ ਦੇਹ; ਹਉਮੈ ਦੀ ਫਾਹੀ (ਭੀ) ਦੂਰ ਕਰ ਤੇ ਸਾਧ ਸੰਗਤਿ ਵਿਚ ਪਿਆਰ ਪਾ ।

**ਦੇਹ ਗੇਹੁ, ਤ੍ਰਿਅ ਸਨੇਹੁ, ਚਿਤ ਬਿਲਾਸੁ, ਜਗਤ ਏਹੁ, ਚਰਨ ਕਮਲ ਸਦਾ ਸੇਉ, ਦ੍ਰਿੜਤਾ ਕਰੁ ਮਤਿ ਜੀਉ ॥ ਨਾਮੁ ਸਾਰੁ, ਹੀਏ ਧਾਰੁ, ਤਜੁ ਬਿਕਾਰੁ, ਮਨ ਗਯੰਦ, ਸਿਰੀ ਗੁਰੂ, ਸਿਰੀ ਗੁਰੂ, ਸਿਰੀ ਗੁਰੂ, ਸਤਿ ਜੀਉ ॥੫॥੧੦॥ (ਪੰਨਾ ੧੪੦੩)**

**ਪਦ ਅਰਥ:—** ਦੇਹ—ਸਰੀਰ । ਗੇਹੁ—ਗਰ । ਤ੍ਰਿਅ ਸਨੇਹੁ—ਇਸਤ੍ਰੀ ਦਾ ਪਿਆਰ । ਚਿਤ ਬਿਲਾਸੁ—ਮਨ ਦੀ ਖੇਡ । ਸੇਉ—ਸਿਮਰ । ਦ੍ਰਿੜਤਾ—ਪਕਿਆਈ, ਸਿਦਕ ।

**ਅਰਥ:—** ਇਹ ਸਰੀਰ, ਘਰ, ਇਸਤ੍ਰੀ ਦਾ ਪਿਆਰ, ਇਹ (ਸਾਰਾ) ਸੰਸਾਰ ਮਨ ਦੀ (ਹੀ) ਖੇਡ ਹੈ । (ਸਤਿਗੁਰੂ ਦੇ) ਚਰਨ ਕਮਲਾਂ ਦਾ ਸਿਮਰਨ ਕਰ, (ਆਪਣੀ) ਮਤਿ ਵਿਚ ਇਹੀ ਭਾਵ ਦ੍ਰਿੜੁ ਕਰ । ਹੇ ਗਯੰਦ ਦੇ ਮਨ ! (ਸਤਿਗੁਰੂ ਦਾ) ਸ਼੍ਰੇਸ਼ਟ ਨਾਮ ਹਿਰਦੇ ਵਿਚ ਧਾਰ ਤੇ ਵਿਕਾਰ ਛੱਡ ਦੇਹ; ਸਤਿਗੁਰੂ (ਹੀ) ਸਦਾ-ਬਿਰ ਹੈ ।੫।

ਸੇਵਕ ਕੈ ਭਰਪੂਰ ਜੁਗੁ ਜੁਗੁ, ਵਾਹੁ ਗੁਰੂ, ਤੇਰਾ ਸਭੁ ਸਦਕਾ ॥ ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ  
ਕੋਊ ਤੂ ਕਦ ਕਾ ॥ ਬ੍ਰਹਮਾ ਬਿਸਨੁ, ਸਿਰੇ ਤੈ ਅਗਨਤ, ਤਿਨ ਕਉ ਮੋਹੁ ਭਯਾ, ਮਨ ਮਦ ਕਾ ॥ (ਪੰਨਾ  
੧੪੦੩)

ਪਦ ਅਰਥ:— ਸੇਵਕ ਕੈ—ਸੇਵਕਾਂ ਦੇ (ਹਿਰਦੇ-ਰੂਪ ਘਰ ਵਿਚ) । ਭਰਪੂਰ—ਨਕਾ-ਨਕ, ਵਿਆਪਕ । ਜੁਗੁ  
ਜੁਗੁ—ਸਦਾ । ਵਾਹੁ—ਧੰਨ ਹੈਂ ਤੂੰ । ਗੁਰੂ—ਹੇ ਗੁਰੂ ! ਸਦਕਾ—ਬਰਕਤਿ । ਸਲਾਮਤਿ—ਥਿਰ, ਅਟੱਲ ।  
ਸਿਰੇ—ਪੈਦਾ ਕੀਤੇ । ਤੈ—ਤੈਂ, ਤੂੰ ਹੀ । ਅਗਨਤ—(ਅ-ਗਨਤ) ਬੇਅੰਤ । ਮੋਹੁ ਮਨ ਮਦ ਕਾ—ਮਨ ਦੇ  
ਅਹੰਕਾਰ ਦਾ ਮੋਹ ।

ਅਰਥ:— ਹੇ ਗੁਰੂ ! ਤੂੰ ਧੰਨ ਹੈਂ ! ਤੂੰ ਆਪਣੇ ਸੇਵਕਾਂ ਦੇ ਹਿਰਦੇ ਵਿਚ ਸਦਾ ਹਾਜ਼ਰ-ਨਾਜ਼ਰ ਹੈਂ, ਤੇਰੀ ਹੀ  
ਸਾਰੀ ਬਰਕਤਿ ਹੈ; ਤੂੰ ਨਿਰੰਕਾਰ (-ਰੂਪ) ਹੈਂ, ਪ੍ਰਭੂ (-ਰੂਪ) ਹੈਂ, ਸਦਾ-ਥਿਰ ਹੈਂ । ਕੋਈ ਨਹੀਂ ਆਖ  
ਸਕਦਾ, ਤੂੰ ਕਦੋਂ ਦਾ ਹੈਂ । (ਹੇ ਗੁਰੂ ! ) ਤੂੰ ਹੀ ਅਗਿਣਤ ਬ੍ਰਹਮਾ ਤੇ ਵਿਸ਼ਨੂੰ ਪੈਦਾ ਕੀਤੇ ਹਨ, ਅਤੇ ਉਹਨਾਂ ਨੂੰ  
ਆਪਣੇ ਮਨ ਦੇ ਅਹੰਕਾਰ ਦਾ ਮੋਹ ਹੋ ਗਿਆ ।

ਚਵਰਾਸੀਹ ਲਖ ਜੋਨਿ ਉਪਾਈ, ਰਿਜਕੁ ਦੀਆ ਸਭ ਹੂ ਕਉ ਤਦ ਕਾ ॥ ਸੇਵਕ ਕੈ ਭਰਪੂਰ ਜੁਗੁ ਜੁਗੁ, ਵਾਹਿ  
ਗੁਰੂ, ਤੇਰਾ ਸਭੁ ਸਦਕਾ ॥੧॥੧੧॥ (ਪੰਨਾ ੧੪੦੩)

ਪਦ ਅਰਥ:— ਤਦ ਕਾ—ਤਦੋਂ ਤੋਂ, ਜਦੋਂ ਪੈਦਾ ਕੀਤੀ ।

ਅਰਥ:— (ਹੇ ਗੁਰੂ ! ਤੂੰ ਹੀ) ਚੌਰਾਸੀ ਲੱਖ ਜੂਨ ਪੈਦਾ ਕੀਤੀ ਹੈ, ਅਤੇ ਸਾਰਿਆਂ ਨੂੰ ਤਦੋਂ ਤੋਂ ਹੀ ਰਿਜਕ ਦੇ  
ਰਿਹਾ ਹੈਂ । ਹੇ ਗੁਰੂ ! ਤੂੰ ਧੰਨ ਹੈਂ ! ਤੂੰ ਆਪਣੇ ਸੇਵਕਾਂ ਦੇ ਹਿਰਦੇ ਵਿਚ ਸਦਾ ਹਾਜ਼ਰ-ਨਾਜ਼ਰ ਹੈਂ, ਤੇਰੀ ਹੀ  
ਸਾਰੀ ਬਰਕਤਿ ਹੈ । ੧।੧੧।

ਵਾਹੁ ਵਾਹੁ ਕਾ ਬਡਾ ਤਮਾਸਾ ॥ ਆਪੇ ਹਸੈ, ਆਪਿ ਹੀ ਚਿਤਵੈ, ਆਪੇ ਚੰਦੁ ਸੂਰੁ ਪਰਗਾਸਾ ॥ ਆਪੇ ਜਲੁ,  
ਆਪੇ ਥਲੁ ਥੰਮ੍ਹਨੁ, ਆਪੇ ਕੀਆ ਘਟਿ ਘਟਿ ਬਾਸਾ ॥ (ਪੰਨਾ ੧੪੦੩)

ਪਦ ਅਰਥ:— ਵਾਹੁ ਵਾਹੁ—ਧੰਨਯਤਾ-ਯੋਗ ਗੁਰੂ, ਬਰਕਤਿ ਵਾਲਾ ਗੁਰੂ । ਤਮਾਸਾ—ਸੰਸਾਰ-ਰੂਪ ਖੇਡ ।  
ਚਿਤਵੈ—ਵਿਚਾਰਦਾ ਹੈ । ਥੰਮ੍ਹਨੁ—ਆਸਰਾ, ਥੰਮ੍ਹ । ਬਾਸਾ—ਟਿਕਾਣਾ । ਘਟਿ ਘਟਿ—ਹਰੇਕ ਹਿਰਦੇ ਵਿਚ  
।

ਅਰਥ:— ਬਰਕਤਿ ਵਾਲੇ ਗੁਰੂ (ਰਾਮਦਾਸ) ਦਾ (ਸੰਸਾਰ-ਰੂਪ ਇਹ) ਵੱਡਾ ਖੇਲ ਹੋ ਰਿਹਾ ਹੈ, (ਸਰਬ-  
ਵਿਆਪਕ ਪ੍ਰਭੂ ਦਾ ਰੂਪ ਗੁਰੂ) ਆਪ ਹੀ ਹੱਸ ਰਿਹਾ ਹੈ, ਆਪ ਹੀ ਵਿਚਾਰ ਰਿਹਾ ਹੈ, ਆਪ ਹੀ ਚੰਦ ਤੇ ਸੂਰਜ  
ਨੂੰ ਚਾਨਣ ਦੇ ਰਿਹਾ ਹੈ । (ਉਹ ਗੁਰੂ) ਆਪ ਹੀ ਜਲ ਹੈ, ਆਪ ਹੀ ਧਰਤੀ ਹੈ, ਆਪ ਹੀ ਆਸਰਾ ਹੈ ਤੇ ਉਸ  
ਨੇ ਆਪ ਹੀ ਹਰੇਕ ਸਰੀਰ ਵਿਚ ਨਿਵਾਸ ਕੀਤਾ ਹੋਇਆ ਹੈ ।

ਆਪੇ ਨਰੁ, ਆਪੇ ਫੁਨਿ ਨਾਰੀ, ਆਪੇ ਸਾਰਿ, ਆਪ ਹੀ ਪਾਸਾ ॥ ਗੁਰਮੁਖਿ ਸੰਗਤਿ ਸਭੈ ਬਿਚਾਰਹੁ, ਵਾਹੁ ਵਾਹੁ  
ਕਾ ਬਡਾ ਤਮਾਸਾ ॥੨॥੧੨॥ (ਪੰਨਾ ੧੪੦੩)

ਪਦ ਅਰਥ:— ਨਰ—ਮਨੁੱਖ । ਫੁਨਿ—ਅਤੇ । ਸਾਰਿ—ਨਰਦ । ਪਾਸਾ—ਚੌਂਪੜ । ਗੁਰਮੁਖਿ—ਹੇ ਗੁਰਮੁਖੇ  
! ਸੰਗਤਿ—ਸੰਗਤਿ ਵਿਚ । ਸਭੈ—ਸਾਰੇ ।

ਅਰਥ:— (ਸਰਬ-ਵਿਆਪਕ ਪ੍ਰਭੂ ਦਾ ਰੂਪ ਗੁਰੂ ਰਾਮਦਾਸ) ਆਪ ਹੀ ਮਨੁੱਖ ਹੈ ਅਤੇ ਆਪ ਹੀ ਇਸਤ੍ਰੀ ਹੈ;

ਆਪ ਹੀ ਨਰਦ ਹੈ ਤੇ ਆਪ ਹੀ ਚੌਪੜ ਹੈ । ਹੇ ਗੁਰਮੁਖੇ ! ਸੰਗਤਿ ਵਿਚ ਰਲ ਕੇ ਸਾਰੇ ਵਿਚਾਰ ਕਰੋ, ਬਰਕਤਿ ਵਾਲੇ ਗੁਰੂ (ਰਾਮਦਾਸ ਜੀ) ਦਾ (ਸੰਸਾਰ-ਰੂਪ) ਇਹ ਖੇਡ ਹੋ ਰਿਹਾ ਹੈ । ੨।੧੨।

**ਕੀਆ ਖੇਲੁ ਬਡ ਮੇਲੁ ਤਮਾਸਾ, ਵਾਹਿ ਗੁਰੂ, ਤੇਰੀ ਸਭ ਰਚਨਾ ॥ ਤੂੰ ਜਲਿ ਥਲਿ ਗਗਨਿ ਪਯਾਲਿ ਪੂਰਿ ਰਹਾ ਅੰਮ੍ਰਿਤ ਤੇ ਮੀਠੇ, ਜਾ ਕੇ ਬਚਨਾ ॥ (ਪੰਨਾ ੧੪੦੩)**

ਪਦ ਅਰਥ:— ਖੇਲੁ—ਖੇਡ । ਮੇਲੁ—ਮੇਲਾ, ਤੱਤਾਂ ਦਾ ਮਿਲਾਪ । ਤਮਾਸਾ—ਕੌਤਕ । ਵਾਹਿ—ਧੰਨ । ਗੁਰੂ—ਹੇ ਗੁਰੂ ! ਰਚਨਾ—ਸ੍ਰਿਸ਼ਟੀ । ਜਲਿ—ਜਲ ਵਿਚ । ਥਲਿ—ਥਲ ਵਿਚ । ਗਗਨਿ—ਅਕਾਸ਼ ਉਤੇ । ਪਯਾਲਿ—ਪਾਤਾਲ ਵਿਚ । ਪੂਰਿ ਰਹਾ—ਵਿਆਪਕ ਹੈਂ । ਜਾ ਕੇ—ਜਿਸ ਦੇ ।

ਅਰਥ:— ਹੇ ਗੁਰੂ ! ਤੂੰ ਧੰਨ ਹੈਂ; ਇਹ ਸ੍ਰਿਸ਼ਟੀ ਸਭ ਤੇਰੀ (ਕੀਤੀ ਹੋਈ) ਹੈ; ਤੂੰ (ਤੱਤਾਂ ਦਾ) ਮੇਲ (ਕਰ ਕੇ) ਇਕ ਖੇਲ ਤੇ ਤਮਾਸਾ ਰਚਾ ਦਿੱਤਾ ਹੈ । ਤੂੰ ਜਲ ਵਿਚ, ਪ੍ਰਿਥਵੀ ਤੇ, ਅਕਾਸ਼ ਉਤੇ, ਪਾਤਾਲ ਵਿਚ, (ਸਭ ਥਾਈਂ) ਵਿਆਪਕ ਹੈਂ; ਤੇਰੇ ਬਚਨ ਅੰਮ੍ਰਿਤ ਨਾਲੋਂ ਭੀ ਮਿੱਠੇ ਹਨ ।

**ਮਾਨਹਿ ਬ੍ਰਹਮਾਦਿਕ ਰੁਦ੍ਰਾਦਿਕ, ਕਾਲ ਕਾ ਕਾਲੁ, ਨਿਰੰਜਨ ਜਚਨਾ ॥ ਗੁਰ ਪ੍ਰਸਾਦਿ ਪਾਈਐ ਪਰਮਾਰਥੁ, ਸਤ ਸੰਗਤਿ ਸੇਤੀ ਮਨੁ ਖਚਨਾ ॥ ਕੀਆ ਖੇਲੁ ਬਡ ਮੇਲੁ ਤਮਾਸਾ, ਵਾਹ ਗੁਰੂ, ਤੇਰੀ ਸਭ ਰਚਨਾ ॥੩॥੧੩॥੪੨॥ (ਪੰਨਾ ੧੪੦੪)**

ਪਦ ਅਰਥ:— ਮਾਨਹਿ—ਸੇਉਂਦੇ ਹਨ, ਮੰਨਦੇ ਹਨ । ਜਚਨਾ—ਮੰਗਦੇ ਹਨ, ਜਾਚਨਾ (ਕਰਦੇ ਹਨ) । ਗੁਰ ਪ੍ਰਸਾਦਿ—ਹੇ ਗੁਰੂ ! ਤੇਰੀ ਕ੍ਰਿਪਾ ਨਾਲ, ਤੈਂ ਗੁਰੂ ਦੀ ਕ੍ਰਿਪਾ ਨਾਲ । ਪਰਮਾਰਥੁ—ਉੱਚੀ ਪਦਵੀ । ਸੇਤੀ—ਨਾਲ । ਖਚਨਾ—ਜੁੜ ਜਾਂਦਾ ਹੈ ।

ਅਰਥ:— ਹੇ ਗੁਰੂ ! ਬ੍ਰਹਮਾ ਤੇ ਰੁਦ੍ਰ (ਸ਼ਿਵ) ਆਦਿਕ (ਤੈਨੂੰ) ਸੇਉਂਦੇ ਹਨ, ਤੂੰ ਕਾਲ ਦਾ ਭੀ ਕਾਲ ਹੈਂ, (ਤੂੰ) ਮਾਇਆ ਤੋਂ ਰਹਤ (ਹਰੀ) ਹੈਂ, (ਸਭ ਲੋਕ ਤੈਥੋਂ) ਮੰਗਦੇ ਹਨ । ਹੇ ਗੁਰੂ ! ਤੇਰੀ ਹੀ ਕ੍ਰਿਪਾ ਨਾਲ ਉੱਚੀ ਪਦਵੀ ਮਿਲਦੀ ਹੈ, ਅਤੇ ਸਤਸੰਗ ਵਿਚ ਮਨ ਜੁੜ ਜਾਂਦਾ ਹੈ । ਹੇ ਗੁਰੂ ! ਤੂੰ ਧੰਨ ਹੈਂ, ਇਹ ਰਚਨਾ ਤੇਰੀ ਹੀ ਹੈ; (ਤੱਤਾਂ ਦਾ) ਮੇਲ (ਕਰ ਕੇ) ਤੂੰ ਇਹ ਤਮਾਸਾ ਤੇ ਖੇਲ ਰਚਾ ਦਿੱਤਾ ਹੈ । ੩।੧੩।੪੨।

ਇਹਨਾਂ ਉਪਰਲੇ ੪੨ ਸਵਈਆਂ ਦਾ ਵੇਰਵਾ ਇਉਂ ਹੈ:—

ਪਹਿਲੇ ੧੩ ਸਵਈਏ ਭੱਟ ਕਲ੍ਹਸਹਾਰ ਦੇ ।

ਅਗਲੇ ੧੬ ਸਵਈਏ ਭੱਟ ਨਲ ਦੇ ।

ਅਖੀਰਲੇ ੧੩ ਸਵਈਏ ਗਯੰਦ ਦੇ । ਜੋੜ—੪੨ ।

**ਅਗਮੁ ਅਨੰਤੁ ਅਨਾਦਿ, ਆਦਿ ਜਿਸੁ ਕੋਇ ਨ ਜਾਣੈ ॥ ਸਿਵ ਬਿਰੰਚਿ ਧਰਿ ਧ੍ਰਾਨੁ, ਨਿਤਹਿ ਜਿਸੁ ਬੇਦੁ ਬਖਾਣੈ ॥ (ਪੰਨਾ ੧੪੦੪)**

ਪਦ ਅਰਥ:— ਅਗਮੁ—ਅਪਹੁੰਚ । ਅਨੰਤੁ—ਬੇਅੰਤ । ਅਨਾਦਿ—(ਅਨ-ਆਦਿ) ਜਿਸ ਦਾ ਮੁੱਢ ਲੱਭ ਨਹੀਂ ਸਕਦਾ । ਆਦਿ—ਮੁੱਢ । ਬਿਰੰਚਿ—ਬ੍ਰਹਮਾ । ਨਿਤਹਿ—ਸਦਾ । ਬਖਾਣੈ—ਬਿਆਨ ਕਰਦਾ ਹੈ ।

ਅਰਥ:— ਜੋ ਅਕਾਲ ਪੁਰਖ ਅਪਹੁੰਚ ਹੈ, ਅਨੰਤ ਹੈ, ਅਨਾਦਿ ਹੈ, ਜਿਸ ਦਾ ਮੁੱਢ ਕੋਈ ਨਹੀਂ ਜਾਣਦਾ, ਜਿਸ

ਦਾ ਧਿਆਨ ਸਦਾ ਸ਼ਿਵ ਤੇ ਬ੍ਰਹਮਾ ਧਰ ਰਹੇ ਹਨ ਤੇ ਜਿਸ ਦੇ (ਗੁਣਾਂ) ਨੂੰ ਵੇਦ ਵਰਣਨ ਕਰ ਰਿਹਾ ਹੈ ।

**ਨਿਰੰਕਾਰ ਨਿਰਵੈਰੁ, ਅਵਰੁ ਨਹੀ ਦੂਸਰ ਕੋਈ ॥ ਭੰਜਨ ਗੜ੍ਹਣ ਸਮਥੁ, ਤਰਣ ਤਾਰਣ ਪ੍ਰਭੁ ਸੋਈ ॥ (ਪੰਨਾ ੧੪੦੪)**

**ਪਦ ਅਰਥ:—** ਭੰਜਨ ਗੜ੍ਹਣ ਸਮਥੁ—ਜੀਵਾਂ ਨੂੰ ਨਾਸ ਕਰਨ ਤੇ ਪੈਦਾ ਕਰਨ ਦੇ ਸਮਰੱਥ । ਤਰਣ ਤਾਰਣ— ਤਾਰਣ ਲਈ ਜਹਾਜ਼ । ਤਰਣ—ਜਹਾਜ਼ ।

**ਅਰਥ:—** ਉਹ ਅਕਾਲ ਪੁਰਖ ਅਕਾਰ-ਰਹਿਤ ਹੈ, ਵੈਰ-ਰਹਿਤ ਹੈ, ਕੋਈ ਹੋਰ ਉਸ ਦੇ ਸਮਾਨ ਨਹੀਂ ਹੈ, ਉਹ ਜੀਵਾਂ ਨੂੰ ਪੈਦਾ ਕਰਨ ਤੇ ਮਾਰਨ ਦੀ ਤਾਕਤ ਰੱਖਣ ਵਾਲਾ ਹੈ, ਉਹ ਪ੍ਰਭੂ (ਜੀਵਾਂ ਨੂੰ ਸੰਸਾਰ-ਸਾਗਰ ਤੋਂ) ਤਾਰਣ ਲਈ ਜਹਾਜ਼ ਹੈ ।

**ਨਾਨਾ ਪ੍ਰਕਾਰ ਜਿਨਿ ਜਗੁ ਕੀਓ, ਜਨੁ ਮਥੁਰਾ ਰਸਨਾ ਰਸੈ ॥ ਸ੍ਰੀ ਸਤਿ ਨਾਮੁ ਕਰਤਾ ਪੁਰਖੁ, ਗੁਰ ਰਾਮਦਾਸ ਚਿਤਹ ਬਸੈ ॥੧॥ (ਪੰਨਾ ੧੪੦੪)**

**ਪਦ ਅਰਥ:—** ਨਾਨਾ ਪ੍ਰਕਾਰ—ਕਈ ਤਰ੍ਹਾਂ ਦਾ । ਜਿਨਿ—ਜਿਸ (ਅਕਾਲ ਪੁਰਖ) ਨੇ । ਰਸਨਾ ਰਸੈ—ਜੀਭ ਨਾਲ (ਉਸ ਨੂੰ) ਜਪਦਾ ਹੈ । ਗੁਰ ਰਾਮਦਾਸ ਚਿਤਹ—ਗੁਰੂ ਰਾਮਦਾਸ ਦੇ ਹਿਰਦੇ ਵਿਚ ।

**ਅਰਥ:—** ਜਿਸ ਅਕਾਲ ਪੁਰਖ ਨੇ ਕਈ ਤਰ੍ਹਾਂ ਦਾ ਜਗਤ ਰਚਿਆ ਹੈ, ਉਸ ਨੂੰ ਦਾਸ ਮਥੁਰਾ ਜੀਭ ਨਾਲ ਜਪਦਾ ਹੈ । ਉਹੀ ਸਤਿਨਾਮੁ ਕਰਤਾ ਪੁਰਖ ਗੁਰੂ ਰਾਮਦਾਸ ਜੀ ਦੇ ਹਿਰਦੇ ਵਿਚ ਵੱਸਦਾ ਹੈ ।੧।

**ਗੁਰੂ ਸਮਰਥੁ, ਗਹਿ ਕਰੀਆ, ਧੂਵ ਬੁਧਿ ਸੁਮਤਿ ਸਮਾਰਨ ਕਉ ॥ ਫੁਨਿ, ਧੰਮ ਧੁਜਾ ਫਹਰੰਤਿ ਸਦਾ, ਅਘ ਪੁੰਜ ਤਰੰਗ ਨਿਵਾਰਨ ਕਉ ॥ (ਪੰਨਾ ੧੪੦੪)**

**ਪਦ ਅਰਥ:—** ਗਹਿ ਕਰੀਆ—ਪਕੜ ਲਿਆ ਹੈ (ਭਾਵ, ਸਰਨ ਲਈ ਹੈ) । ਧੂਵ—ਅਡੋਲ । ਸੁਮਤਿ—ਚੰਗੀ ਮਤਿ । ਸਮਾਰਨ ਕਉ—ਸੰਭਾਲਣ ਲਈ, ਪ੍ਰਾਪਤ ਕਰਨ ਲਈ । ਧੰਮ ਧੁਜਾ—ਧਰਮ ਦਾ ਝੰਡਾ । ਫਹਰੰਤਿ—ਝੁੱਲ ਰਿਹਾ ਹੈ । ਅਘ—ਪਾਪ । ਪੁੰਜ—ਸਮੂਹ, ਢੇਰ । ਤਰੰਗ—ਲਹਿਰਾਂ ।

**ਅਰਥ:—** ਜਿਸ ਸਮਰੱਥ ਗੁਰੂ ਦਾ ਧਰਮ ਦਾ ਝੰਡਾ ਸਦਾ ਝੁੱਲ ਰਿਹਾ ਹੈ, ਮੈਂ ਉਸ ਦੀ ਸਰਨ ਲਈ ਹੈ; (ਕਿਉਂ ?) ਅਡੋਲ ਬੁੱਧ ਤੇ ਉੱਚੀ ਮੱਤ ਪ੍ਰਾਪਤ ਕਰਨ ਲਈ, ਅਤੇ ਪਾਪਾਂ ਦੇ ਪੁੰਜ ਤੇ ਤਰੰਗ (ਆਪਣੇ ਅੰਦਰੋਂ) ਦੂਰ ਕਰਨ ਲਈ ।

**ਮਥੁਰਾ ਜਨ ਜਾਨਿ ਕਹੀ ਜੀਅ ਸਾਚੁ, ਸੁ ਅਉਰ ਕਛੁ ਨ ਬਿਚਾਰਨ ਕਉ ॥ ਹਰਿ ਨਾਮੁ ਬੋਹਿਥੁ ਬਡੋ ਕਲਿ ਮੈ ਭਵ ਸਾਗਰ ਪਾਰਿ ਉਤਾਰਨ ਕਉ ॥੨॥ (ਪੰਨਾ ੧੪੦੪)**

**ਪਦ ਅਰਥ:—** ਜਾਨਿ ਕਹੀ ਜੀਅ—ਹਿਰਦੇ ਵਿਚ ਸੋਚ ਕੇ ਆਖੀ ਹੈ । ਬਿਚਾਰਨ ਕਉ—ਵਿਚਾਰਨ-ਜੋਗ ਗੱਲ । ਅਉਰ ਕਛੁ—ਹੋਰ ਕੋਈ ਗੱਲ । ਬੋਹਿਥੁ—ਜਹਾਜ਼ । ਕਲਿ ਮੈ—ਕਲਜੁਗ ਵਿੱਚ ।

**ਅਰਥ:—** ਦਾਸ ਮਥੁਰਾ ਨੇ ਹਿਰਦੇ ਵਿਚ ਸੋਚ-ਸਮਝ ਕੇ ਇਹ ਸੱਚ ਆਖਿਆ ਹੈ, ਇਸ ਤੋਂ ਬਿਨਾ ਕੋਈ ਹੋਰ ਵਿਚਾਰਨ-ਜੋਗ ਗੱਲ ਨਹੀਂ ਹੈ, ਕਿ ਸੰਸਾਰ-ਸਾਗਰ ਤੋਂ ਪਾਰ ਉਤਾਰਨ ਲਈ ਹਰੀ ਦਾ ਨਾਮ ਹੀ ਕਲਜੁਗ ਵਿਚ ਵੱਡਾ ਜਹਾਜ਼ ਹੈ (ਅਤੇ ਉਹ ਨਾਮ ਸਮਰੱਥ ਗੁਰੂ ਤੋਂ ਮਿਲਦਾ ਹੈ) ।੨।

ਸੰਤਤ ਹੀ ਸਤਸੰਗਤਿ ਸੰਗ, ਸੁਰੰਗ ਰਤੇ ਜਸੁ ਗਾਵਤ ਹੈ ॥ ਧ੍ਰਮ ਪੰਥੁ ਧਰਿਓ, ਧਰਨੀਧਰ ਆਪਿ, ਰਹੇ ਲਿਵ ਧਾਰਿ, ਨ ਧਾਵਤ ਹੈ ॥ (ਪੰਨਾ ੧੪੦੪)

ਪਦ ਅਰਥ:— ਸੰਤਤ ਹੀ—ਸਦਾ ਹੀ, ਇਕ ਰੱਸ (ਸੰਤਤ—always) । ਸਤਸੰਗਤਿ ਸੰਗ—ਸਤਸੰਗ ਵਿਚ । ਧਰਿਓ—ਥਾਪਿਆ ਹੈ । ਧਰਨੀਧਰ—ਧਰਤੀ ਦਾ ਆਸਰਾ, ਅਕਾਲ ਪੁਰਖ । ਲਿਵ ਧਰਿ—ਥਿਤੀ ਟਿਕਾ ਕੇ । ਨ ਧਾਵਤ ਹੈ—ਭਟਕਦੇ ਨਹੀਂ ।

ਅਰਥ:— (ਇਹ ਸਤਿਗੁਰੂ ਵਾਲਾ) ਧਰਮ ਦਾ ਰਾਹ ਧਰਤੀ-ਦੇ-ਆਸਰੇ ਹਰੀ ਨੇ ਆਪ ਚਲਾਇਆ ਹੈ । (ਜਿਨ੍ਹਾਂ ਮਨੁੱਖਾਂ ਨੇ ਇਸ ਵਿਚ) ਥਿਤੀ ਜੋੜੀ ਹੈ ਅਤੇ (ਜੋ) ਸਦਾ ਇੱਕ ਰਸ ਸਤਸੰਗ ਵਿਚ (ਜੁੜ ਕੇ) ਸੋਹਣੇ ਰੰਗ ਵਿਚ ਰੰਗੀਜ ਕੇ ਹਰੀ ਦਾ ਜਸ ਗਾਉਂਦੇ ਹਨ, (ਉਹ ਕਿਸੇ ਹੋਰ ਪਾਸੇ) ਭਟਕਦੇ ਨਹੀਂ ਫਿਰਦੇ ।

ਮਥੁਰਾ, ਭਨਿ, ਭਾਗ ਭਲੇ ਉਨ੍ ਕੇ, ਮਨ ਇਛਤ ਹੀ ਫਲ ਪਾਵਤ ਹੈ ॥ ਰਵਿ ਕੇ ਸੁਤ ਕੋ, ਤਿਨ੍ ਤ੍ਰਾਸੁ ਕਹਾ, ਜੁ ਚਰੰਨ ਗੁਰੂ, ਚਿਤੁ ਲਾਵਤ ਹੈ ॥੩॥ (ਪੰਨਾ ੧੪੦੪)

ਪਦ ਅਰਥ:— ਭਨਿ—ਆਖ । ਉਨ੍ ਕੇ—ਉਹਨਾਂ ਮਨੁੱਖਾਂ ਦੇ । ਮਨ ਇਛਤ ਫਲ—ਮਨ-ਭਾਉਂਦੇ ਫਲ । ਰਵਿ ਕੇ ਸੁਤ ਕੋ—ਧਰਮ ਰਾਜ ਦਾ । ਤ੍ਰਾਸੁ—ਡਰ । ਕਹਾ—ਕਿਥੇ ? ਰਵਿ—ਸੂਰਜ । ਸੁਤ—ਪੁੱਤਰ । ਜੁ—ਜਿਹੜੇ ਬੰਦੇ । ਰਵਿਸੁਤ—ਧਰਮਰਾਜ ।

ਅਰਥ:— ਹੇ ਮਥੁਰਾ ! ਆਖ—‘ਜੋ ਮਨੁੱਖ ਗੁਰੂ (ਰਾਮਦਾਸ ਜੀ) ਦੇ ਚਰਨਾਂ ਵਿਚ ਮਨ ਜੋੜਦੇ ਹਨ, ਉਹਨਾਂ ਦੇ ਭਾਗ ਚੰਗੇ ਹਨ, ਉਹ ਮਨ-ਭਾਉਂਦੇ ਫਲ ਪਾਂਦੇ ਹਨ, ਉਹਨਾਂ ਨੂੰ ਧਰਮ ਰਾਜ ਦਾ ਡਰ ਕਿਥੇ ਰਹਿੰਦਾ ਹੈ ? (ਬਿਲਕੁਲ ਨਹੀਂ ਰਹਿੰਦਾ) ।੩।

ਨਿਰਮਲ ਨਾਮੁ ਸੁਧਾ ਪਰਪੂਰਨ, ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥ ਗਹਿਰ ਗੰਭੀਰੁ ਅਥਾਹ ਅਤਿ ਬਡ, ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥ (ਪੰਨਾ ੧੪੦੪)

ਪਦ ਅਰਥ:— ਸੁਧਾ—ਅੰਮ੍ਰਿਤ । ਪਰਪੂਰਨ—ਭਰਿਆ ਹੋਇਆ (ਸਰੋਵਰ) । ਤਰੰਗ—ਲਹਿਰਾਂ । ਦਿਨ ਆਗਰੁ—ਅੰਮ੍ਰਿਤ ਵੇਲੇ । ਗਹਿਰ—ਡੂੰਘਾ । ਸੁਭਰੁ—ਨਕਾ-ਨਕ ਭਰਿਆ ਹੋਇਆ । ਰਤਨਾਗਰੁ—ਰਤਨਾਂ ਦਾ ਖਜ਼ਾਨਾ (ਰਤਨ ਆਕਰ—ਰਤਨਾਂ ਦੀ ਖਾਣ) ।

ਅਰਥ:— (ਗੁਰੂ ਰਾਮਦਾਸ ਇਕ ਐਸਾ ਸਰੋਵਰ ਹੈ ਜਿਸ ਵਿਚ ਪਰਮਾਤਮਾ ਦਾ) ਪਵਿੱਤਰ ਨਾਮ-ਅੰਮ੍ਰਿਤ ਭਰਿਆ ਹੋਇਆ ਹੈ (ਉਸ ਵਿਚ) ਅੰਮ੍ਰਿਤ ਵੇਲੇ ਸ਼ਬਦ ਦੀਆਂ ਲਹਿਰਾਂ ਉੱਠਦੀਆਂ ਹਨ, (ਇਹ ਸਰੋਵਰ) ਬੜਾ ਡੂੰਘਾ ਗੰਭੀਰ ਤੇ ਅਥਾਹ ਹੈ, ਸਦਾ ਨਕਾ-ਨਕ ਭਰਿਆ ਰਹਿੰਦਾ ਹੈ ਤੇ ਸਭ ਤਰ੍ਹਾਂ ਦੇ ਰਤਨਾਂ ਦਾ ਖਜ਼ਾਨਾ ਹੈ ।

ਸੰਤ ਮਰਾਲ ਕਰਹਿ ਕੰਤੂਹਲ, ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥ ਕਲਜੁਗ ਦੁਰਤ ਦੂਰਿ ਕਰਬੇ ਕਉ, ਦਰਸਨੁ ਗੁਰੂ, ਸਗਲ ਸੁਖ ਸਾਗਰੁ ॥੪॥ (ਪੰਨਾ ੧੪੦੪)

ਪਦ ਅਰਥ:— ਮਰਾਲ—ਹੰਸ । ਕੰਤੂਹਲ—ਕਲੋਲ । ਦੁਖ ਕਾਗਰੁ—ਦੁੱਖਾਂ ਦਾ ਕਾਗਰ (ਭਾਵ, ਲੇਖਾ) । ਜਮ ਤ੍ਰਾਸ—ਜਮਾਂ ਦਾ ਡਰ । ਦੁਰਤ—ਪਾਪ । ਕਰਬੇ ਕਉ—ਕਰਨ ਲਈ । ਸਗਲ ਸੁਖ ਸਾਗਰੁ—ਸਾਰੇ ਸੁਖਾਂ ਦਾ ਸਮੁੰਦਰ ।

ਅਰਥ:— (ਉਸ ਸਰੋਵਰ ਵਿਚ) ਸੰਤ-ਹੰਸ ਕਲੋਲ ਕਰਦੇ ਹਨ, ਉਹਨਾਂ ਦਾ ਜਮਾਂ ਦਾ ਡਰ ਤੇ ਦੁੱਖਾਂ ਦਾ ਲੇਖਾ ਮਿਟ ਗਿਆ ਹੁੰਦਾ ਹੈ । ਕਲਜੁਗ ਦੇ ਪਾਪ ਦੂਰ ਕਰਨ ਲਈ ਸਤਿਗੁਰੂ ਦਾ ਦਰਸਨ ਸਾਰੇ ਸੁਖਾਂ ਦਾ ਸਮੁੰਦਰ ਹੈ

ਜਾ ਕਉ, ਮੁਨਿ ਧਾਨੁ ਧਰੈ, ਫਿਰਤ ਸਗਲ ਜੁਗ, ਕਬਹੁ ਕ ਕੋਊ ਪਾਵੈ, ਆਤਮ ਪ੍ਰਗਾਸ ਕਉ ॥ ਬੇਦ ਬਾਣੀ ਸਹਿਤ, ਬਿਰੰਚਿ ਜਸੁ ਗਾਵੈ ਜਾ ਕੋ, ਸਿਵ ਮੁਨਿ ਗਹਿ, ਨ ਤਜਾਤ ਕਬਿਲਾਸ ਕੰਉ ॥ (ਪੰਨਾ ੧੪੦੪)

ਪਦ ਅਰਥ:— ਜਾ ਕਉ—ਜਿਸ (ਦੇ ਦਰਸਨ) ਦੀ ਖਾਤਰ । ਧਰੈ—ਧਰਦਾ ਹੈ । ਫਿਰਤ ਸਗਲ ਜੁਗ—ਸਾਰੇ ਜੁਗਾਂ ਵਿਚ ਭੌਂਦਾ । ਕਬਹੁ ਕ—ਕਦੇ, ਕਿਸੇ ਵਿਰਲੇ ਸਮੇਂ । ਆਤਮ ਪ੍ਰਗਾਸ—ਅੰਦਰ ਦਾ ਚਾਨਣਾ । ਬਿਰੰਚਿ—(ਕਿਰੰਚਿ) ਬ੍ਰਹਮਾ । ਗਹਿ—ਫੜ ਕੇ । ਨ ਤਜਾਤ—ਨਹੀਂ ਛੱਡਦਾ । ਕਬਿਲਾਸ—ਕੈਲਾਸ ਪਰਬਤ ।

ਅਰਥ:— ਸਾਰੇ ਜੁਗਾਂ ਵਿਚ ਭੌਂਦਾ ਹੋਇਆ ਕੋਈ ਮੁਨੀ ਜਿਸ (ਹਰੀ) ਦੀ ਖਾਤਰ ਧਿਆਨ ਧਰਦਾ ਹੈ, ਅਤੇ ਕਦੇ ਹੀ ਉਸ ਨੂੰ ਅੰਦਰ ਦਾ ਚਾਨਣਾ ਲੱਭਦਾ ਹੈ, ਜਿਸ ਹਰੀ ਦਾ ਜਸ ਬ੍ਰਹਮਾ ਵੇਦਾਂ ਦੀ ਬਾਣੀ ਸਮੇਤ ਗਾਉਂਦਾ ਹੈ, ਅਤੇ ਜਿਸ ਵਿਚ ਸਮਾਧੀ ਲਾ ਕੇ ਸ਼ਿਵ ਕੈਲਾਸ ਪਰਬਤ ਨਹੀਂ ਛੱਡਦਾ;

ਜਾ ਕੋ, ਜੋਗੀ ਜਤੀ ਸਿਧ ਸਾਧਿਕ ਅਨੇਕ ਤਪ, ਜਟਾ ਜੂਟ ਭੇਖ ਕੀਏ, ਫਿਰਤ ਉਦਾਸ ਕਉ ॥ ਸੁ ਤਿਨਿ ਸਤਿਗੁਰਿ, ਸੁਖ ਭਾਇ ਕ੍ਰਿਪਾ ਧਾਰੀ ਜੀਅ, ਨਾਮ ਕੀ ਬਡਾਈ ਦਈ, ਗੁਰ ਰਾਮਦਾਸ ਕਉ ॥੫॥ (ਪੰਨਾ ੧੪੦੪)

ਪਦ ਅਰਥ:— ਜਾ ਕਉ—ਜਿਸ ਦੀ ਖਾਤਰ । ਉਦਾਸ ਕਉ—ਉਦਾਸ ਨੂੰ (ਧਾਰ ਕੇ) । ਸੁ ਤਿਨਿ ਸਤਿਗੁਰਿ—ਉਸ ਹਰੀ-ਰੂਪ ਗੁਰੂ (ਅਮਰਦਾਸ ਜੀ) ਨੇ । ਸੁਖ ਭਾਇ—ਸਹਜ ਸੁਭਾਇ । ਜੀਅ—ਜੀਵਾਂ ਉੱਤੇ । ਤਿਨਿ—ਉਸ ਨੇ । ਸਤਿਗੁਰਿ—ਸਤਿਗੁਰ ਨੇ ।

ਅਰਥ:— ਜਿਸ (ਦਾ ਦਰਸਨ ਕਰਨ) ਦੀ ਖਾਤਰ ਅਨੇਕਾਂ ਜੋਗੀ, ਜਤੀ, ਸਿੱਧ ਤੇ ਸਾਧਿਕ ਤਪ ਕਰਦੇ ਹਨ ਅਤੇ ਜਟਾ-ਜੂਟ ਰਹਿ ਕੇ ਉਦਾਸ-ਭੇਖ ਧਾਰ ਕੇ ਫਿਰਦੇ ਹਨ, ਉਸ (ਹਰੀ-ਰੂਪ) ਗੁਰੂ (ਅਮਰਦਾਸ ਜੀ) ਨੇ ਸਹਜ ਸੁਭਾਇ ਜੀਆਂ ਉੱਤੇ ਕਿਰਪਾ ਕੀਤੀ ਤੇ ਗੁਰ ਰਾਮਦਾਸ ਜੀ ਨੂੰ ਹਰੀ-ਨਾਮ ਦੀ ਵਡਿਆਈ ਬਖਸ਼ੀ । ੫।

ਨਾਮੁ ਨਿਧਾਨੁ, ਧਿਆਨ ਅੰਤਰਗਤਿ, ਤੇਜ ਪੁੰਜ, ਤਿਹੁ ਲੋਗ ਪ੍ਰਗਾਸੇ ॥ ਦੇਖਤ ਦਰਸੁ, ਭਟਕਿ ਭ੍ਰਮੁ ਭਜਤ, ਦੁਖ ਪਰਹਰਿ, ਸੁਖ ਸਹਜ ਬਿਗਾਸੇ ॥ (ਪੰਨਾ ੧੪੦੪)

ਪਦ ਅਰਥ:— ਧਿਆਨ—ਬ੍ਰਿਤੀ । ਅੰਤਰਗਤਿ—ਅੰਦਰ ਵਲ, ਅੰਤਰ-ਮੁਖ । ਤਿਹੁ ਲੋਗ—ਤਿੰਨਾਂ ਲੋਕਾਂ ਵਿਚ । ਪ੍ਰਗਾਸੇ—ਚਮਕਿਆ । ਭਟਕਿ—ਬੌਂਦਲ ਕੇ । ਭਜਤ—ਦੂਰ ਹੋ ਜਾਂਦਾ ਹੈ, ਭੱਜ ਜਾਂਦਾ ਹੈ । ਪਰਹਰਿ—ਦੂਰ ਹੋ ਕੇ । ਸਹਜ—ਆਤਮਕ ਅਡੋਲਤਾ । ਬਿਗਾਸੇ—ਪ੍ਰਗਟ ਹੁੰਦੇ ਹਨ ।

ਅਰਥ:— (ਗੁਰੂ ਰਾਮਦਾਸ ਜੀ ਪਾਸ) ਨਾਮ-ਰੂਪ ਖਜ਼ਾਨਾ ਹੈ, (ਆਪ ਦੀ) ਅੰਤਰਮੁਖ ਬ੍ਰਿਤੀ ਹੈ, (ਆਪ ਦੇ) ਤੇਜ ਦਾ ਪੁੰਜ ਤਿੰਨਾਂ ਲੋਕਾਂ ਵਿਚ ਚਮਕ ਰਿਹਾ ਹੈ, (ਆਪ ਦਾ) ਦਰਸਨ ਕਰ ਕੇ (ਦਰਸਨ ਕਰਨ ਵਾਲਿਆਂ ਦਾ) ਭਰਮ ਭਟਕ ਕੇ ਭੱਜ ਜਾਂਦਾ ਹੈ, ਅਤੇ (ਉਹਨਾਂ ਦੇ) ਦੁੱਖ ਦੂਰ ਹੋ ਕੇ (ਉਹਨਾਂ ਦੇ ਅੰਦਰ) ਆਤਮਕ ਅਡੋਲਤਾ ਦੇ ਸੁਖ ਪਰਗਟ ਹੋ ਜਾਂਦੇ ਹਨ ।

ਸੇਵਕ ਸਿਖ ਸਦਾ ਅਤਿ ਲੁਭਿਤ, ਅਲਿ ਸਮੂਹ ਜਿਉ ਕੁਸਮ ਸੁਬਾਸੇ ॥ ਬਿਦਮਾਨ ਗੁਰਿ ਆਪਿ ਥਪੁਉ ਥਿਰੁ, ਸਾਚਉ ਤਖਤੁ ਗੁਰੁ ਰਾਮਦਾਸੈ ॥੬॥ (ਪੰਨਾ ੧੪੦੪)

ਪਦ ਅਰਥ:— ਲੁਭਿਤ—ਚਾਹਵਾਨ, ਲੋਭੀ । ਅਲਿ ਸਮੂਹ—ਸ਼ਹਿਦ ਦੀਆਂ ਮੱਖੀਆਂ ਦਾ ਇਕੱਠ । ਕੁਸਮ—

ਫੁੱਲ । ਬਿਦਮਾਨ—ਪ੍ਰਤੱਖ । ਗੁਰਿ—ਗੁਰੂ (ਅਮਰ ਦਾਸ ਜੀ) ਨੇ । ਗੁਰੂ ਰਾਮਦਾਸੈ—ਗੁਰੂ ਰਾਮ ਦਾਸ ਜੀ ਦਾ ।

ਅਰਥ:— ਸੇਵਕ ਤੇ ਸਿੱਖ ਸਦਾ (ਗੁਰੂ ਰਾਮਦਾਸ ਜੀ ਦੇ ਚਰਨਾਂ ਦੇ) ਆਸ਼ਿਕ ਹਨ, ਜਿਵੇਂ ਭੌਰੇ ਫੁੱਲਾਂ ਦੀ ਵਾਸ਼ਨਾ ਦੇ । ਪ੍ਰਤੱਖ ਗੁਰੂ (ਅਮਰਦਾਸ ਜੀ) ਨੇ ਆਪ ਹੀ ਗੁਰੂ ਰਾਮਦਾਸ ਜੀ ਦਾ ਸੱਚਾ ਤਖ਼ਤ ਨਿਹਚਲ ਟਿਕਾ ਦਿੱਤਾ ਹੈ ।੬।

**ਤਾਰੁਉ ਸੰਸਾਰੁ ਮਾਯਾ ਮਦ ਮੋਹਿਤ, ਅੰਮ੍ਰਿਤ ਨਾਮੁ ਦੀਅਉ ਸਮਰਥੁ ॥ ਫੁਨਿ, ਕੀਰਤਿਵੰਤ ਸਦਾ ਸੁਖ ਸੰਪਤਿ, ਰਿਧਿ ਅਰੁ ਸਿਧਿ ਨ ਛੋਡਇ ਸਥੁ ॥ (ਪੰਨਾ ੧੪੦੫)**

ਪਦ ਅਰਥ:— ਮਦ—ਅਹੰਕਾਰ । ਸਥੁ—ਸਾਥ । ਕੀਰਤਿ—ਸੋਭਾ । ਸੰਪਤਿ—ਧਨ । ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ ।

ਅਰਥ:— (ਗੁਰੂ ਰਾਮਦਾਸ ਜੀ ਨੇ) ਮਾਇਆ ਦੇ ਮਦ ਵਿਚ ਮੋਹੇ ਹੋਏ ਸੰਸਾਰ ਨੂੰ ਤਾਰਿਆ ਹੈ, (ਆਪ ਨੇ ਜੀਆਂ ਨੂੰ) ਸਮਰੱਥਾ ਵਾਲਾ ਅੰਮ੍ਰਿਤ-ਨਾਮ ਬਖਸ਼ਿਆ ਹੈ, ਆਪ ਸਦਾ ਸੁਖ, ਧਨ ਅਤੇ ਸੋਭਾ ਦੇ ਮਾਲਕ ਹਨ, ਰਿੱਧੀ ਅਤੇ ਸਿੱਧੀ ਆਪ ਦਾ ਸਾਥ ਨਹੀਂ ਛੱਡਦੀ ।

**ਦਾਨਿ ਬਡੋ ਅਤਿਵੰਤੁ ਮਹਾਬਲਿ, ਸੇਵਕਿ ਦਾਸਿ ਕਹਿਓ ਇਹੁ ਤਥੁ ॥ ਤਾਹਿ ਕਹਾ ਪਰਵਾਹ ਕਾਹੁ ਕੀ, ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥ (ਪੰਨਾ ੧੪੦੫)**

ਪਦ ਅਰਥ:— ਦਾਨਿ—ਦਾਨੀ । ਅਤਿਵੰਤੁ—ਅਤਿਅੰਤ । ਸੇਵਕ ਦਾਸਿ—ਸੇਵਕ ਦਾਸ (ਮਥੁਰਾ) ਨੇ । ਕਹਿਓ—ਆਖਿਆ ਹੈ । ਤਥੁ—ਸੱਚ । ਤਾਹਿ—ਉਸ (ਮਨੁੱਖ) ਨੂੰ । ਕਹਾ—ਕਿਥੇ ? ਬਸੀਸਿ—ਸਿਰ ਉਤੇ । ਗੁਰਿ—ਗੁਰੂ ਨੇ ।

ਅਰਥ:— (ਗੁਰੂ ਰਾਮਦਾਸ) ਬੜਾ ਦਾਨੀ ਹੈ ਅਤੇ ਅਤਿਅੰਤ ਮਹਾਬਲੀ ਹੈ, ਸੇਵਕ ਦਾਸ (ਮਥੁਰਾ) ਨੇ ਇਹ ਸੱਚ ਆਖਿਆ ਹੈ । ਜਿਸ ਦੇ ਸਿਰ ਉੱਤੇ ਗੁਰੂ (ਰਾਮਦਾਸ ਜੀ) ਨੇ ਹੱਥ ਧਰਿਆ ਹੈ, ਉਸ ਨੂੰ ਕਿਸੇ ਦੀ ਕੀ ਪਰਵਾਹ ਹੈ ? ।੭।੪੯।

ਭੱਟ ਮਥੁਰਾ ਦੇ ੭ ਸਵਈਏ ।

**ਤੀਨਿ ਭਵਨ ਭਰਪੂਰਿ ਰਹਿਓ ਸੋਈ ॥ ਅਪਨ ਸਰਸੁ ਕੀਅਉ ਨ ਜਗਤ ਕੋਈ ॥ ਆਪੁਨ ਆਪੁ ਆਪ ਹੀ ਉਪਾਯਉ ॥ ਸੁਰਿ ਨਰ ਅਸੁਰ ਅੰਤੁ ਨਹੀ ਪਾਯਉ ॥ (ਪੰਨਾ ੧੪੦੫)**

ਪਦ ਅਰਥ:— ਭਰਪੂਰਿ ਰਹਿਓ—ਵਿਆਪਕ ਹੈ । ਸੋਈ—ਉਹ ਅਕਾਲ ਪੁਰਖ । ਸਰਸੁ—ਸਦਰਸ਼, ਵਰਗਾ । ਆਪੁਨ ਆਪੁ—ਆਪਣਾ ਆਪ । ਉਪਾਯਉ—ਪੈਦਾ ਕੀਤਾ । ਸੁਰਿ—ਦੇਵਤੇ । ਨਰ—ਮਨੁੱਖ । ਅਸੁਰ—ਦੈਂਤ । ਆਪ ਹੀ—ਆਪਿ ਹੀ ।

ਅਰਥ:— (ਜਿਹੜਾ) ਅਕਾਲ ਪੁਰਖ ਆਪ ਹੀ ਤਿੰਨਾਂ ਭਵਨਾਂ ਵਿਚ ਵਿਆਪਕ ਹੈ, ਜਗਤ ਦਾ ਕੋਈ ਦੂਜਾ ਜੀਵ (ਜਿਸ ਨੇ) ਆਪਣੇ ਵਰਗਾ ਪੈਦਾ ਨਹੀਂ ਕੀਤਾ, ਆਪਣਾ ਆਪ (ਜਿਸ ਨੇ) ਆਪ ਹੀ ਪੈਦਾ ਕੀਤਾ ਹੈ, ਦੇਵਤੇ, ਮਨੁੱਖ, ਦੈਂਤ, ਕਿਸੇ ਨੇ (ਜਿਸ ਦਾ) ਅੰਤ ਨਹੀਂ ਪਾਇਆ;

ਪਾਯਉ ਨਹੀ ਅੰਤੁ, ਸੁਰੇ ਅਸੁਰਹ ਨਰ, ਗਣ ਗੰਧੂਬ ਖੋਜੰਤ ਫਿਰੇ ॥ ਅਬਿਨਾਸੀ ਅਚਲੁ ਅਜੋਨੀ ਸੰਭਉ,  
ਪੁਰਖੋਤਮੁ ਅਪਾਰ ਪਰੇ ॥ (ਪੰਨਾ ੧੪੦੫)

ਪਦ ਅਰਥ:— ਸੰਭਉ—(ਸੁਖਯੰਮੁ) ਆਪਣੇ ਆਪ ਤੋਂ ਪਰਗਟ ਹੋਣ ਵਾਲਾ ।

ਅਰਥ:— ਦੇਵਤੇ, ਦੈਂਤ, ਮਨੁੱਖ, ਗਣ ਗੰਧਰਬ—ਸਭ ਜਿਸ ਨੂੰ ਖੋਜਦੇ ਫਿਰਦੇ ਹਨ, (ਕਿਸੇ ਨੇ ਜਿਸ ਦਾ) ਅੰਤ ਨਹੀਂ ਪਾਇਆ, ਜਿਹੜਾ ਅਕਾਲ ਪੁਰਖ ਅਬਿਨਾਸੀ ਹੈ, ਅਡੋਲ ਹੈ, ਜੂਨਾਂ ਤੋਂ ਰਹਤ ਹੈ, ਆਪਣੇ ਆਪ ਤੋਂ ਪਰਗਟ ਹੋਇਆ ਹੈ, ਉੱਤਮ ਪੁਰਖ ਹੈ ਤੇ ਬਹੁਤ ਬੇਅੰਤ ਹੈ ।

ਕਰਣ ਕਾਰਣ ਸਮਰਥੁ ਸਦਾ ਸੋਈ, ਸਰਬ ਜੀਅ ਮਨਿ ਧਾਇਯਉ ॥ ਸ੍ਰੀ ਗੁਰ ਰਾਮਦਾਸ, ਜਯੋ ਜਯ ਜਗ ਮਹਿ,  
ਤੈ ਹਰਿ ਪਰਮ ਪਦੁ ਪਾਇਯਉ ॥੧॥ (ਪੰਨਾ ੧੪੦੫)

ਪਦ ਅਰਥ:— ਕਰਣ—ਜਗਤ । ਕਰਣ ਕਾਰਣ—ਸ੍ਰਿਸ਼ਟੀ ਦਾ ਮੂਲ । ਸਰਬ ਜੀਅ—ਸਾਰੇ ਜੀਆਂ ਨੇ । ਮਨਿ—ਮਨ ਵਿਚ । ਜਯੋ ਜਯ—ਜੈ-ਜੈਕਾਰ ਹੋ ਰਹੀ ਹੈ । ਮਹਿ—ਜਗਤ ਵਿਚ । ਹਰਿ ਪਰਮ ਪਦੁ—(ਉਪ੍ਰੋਕਤ) ਹਰੀ ਦੀ ਉੱਚੀ ਪਦਵੀ ।

ਅਰਥ:— (ਜਿਹੜਾ) ਹਰੀ ਸ੍ਰਿਸ਼ਟੀ ਦਾ ਮੂਲ ਹੈ, (ਜੋ) ਆਪ ਹੀ ਸਦਾ ਸਮਰੱਥ ਹੈ, ਸਾਰੇ ਜੀਆਂ ਨੇ (ਜਿਸ ਨੂੰ) ਮਨ ਵਿਚ ਸਿਮਰਿਆ ਹੈ, ਹੇ ਗੁਰੂ ਰਾਮਦਾਸ ਜੀ ! (ਆਪ ਦੀ) ਜਗਤ ਵਿਚ ਜੈ-ਜੈਕਾਰ ਹੋ ਰਹੀ ਹੈ ਕਿ ਆਪ ਨੇ ਉਸ ਹਰੀ ਦੀ ਉੱਚੀ ਪਦਵੀ ਪਾ ਲਈ ਹੈ ।੧।

ਸਤਿਗੁਰਿ ਨਾਨਕਿ, ਭਗਤਿ ਕਰੀ ਇਕ ਮਨਿ, ਤਨੁ ਮਨੁ ਧਨੁ, ਗੋਬਿੰਦ ਦੀਅਉ ॥ ਅੰਗਦਿ, ਅਨੰਤ ਮੂਰਤਿ  
ਨਿਜ ਧਾਰੀ, ਅਗਮ ਗੁਾਨਿ, ਰਸਿ ਰਸੁਉ ਹੀਅਉ ॥ (ਪੰਨਾ ੧੪੦੫)

ਪਦ ਅਰਥ:— ਸਤਿਗੁਰਿ ਨਾਨਕਿ—ਸਤਿਗੁਰੂ ਨਾਨਕ ਨੇ । ਇਕ ਮਨਿ—ਇਕਾਗ੍ਰ ਮਨ ਹੋ ਕੇ । ਦੀਅਉ—ਅਰਪਨ ਕਰ ਦਿੱਤਾ । ਅੰਗਦਿ—ਅੰਗਦ ਨੇ । ਅਨੰਤ ਮੂਰਤਿ—ਬੇਅੰਤ ਅਕਾਰਾਂ ਵਾਲਾ, ਸਰਗੁਣ ਹਰੀ । ਨਿਜ ਧਾਰੀ—ਆਪਣੇ ਅੰਦਰ ਧਾਰਨ ਕੀਤੀ । ਅਗਮ ਗੁਾਨਿ—ਅਗਮ ਹਰੀ ਦੇ ਗਿਆਨ ਨਾਲ । ਰਸਿ—ਪ੍ਰੇਮ ਵਿਚ । ਰਸੁਉ—ਰਸਿਆ, ਭਿੱਜ ਗਿਆ । ਹੀਅਉ—(ਗੁਰੂ ਅੰਗਦ ਜੀ ਦਾ) ਹਿਰਦਾ । ਅਗਮ—ਅਪਹੁੰਚ ।

ਅਰਥ:— ਗੁਰੂ ਨਾਨਕ ਦੇਵ ਜੀ ਨੇ ਇਕ-ਮਨ ਹੋ ਕੇ ਭਗਤੀ ਕੀਤੀ, ਤੇ (ਆਪਣਾ) ਤਨ ਮਨ ਧਨ ਗੋਬਿੰਦ ਨੂੰ ਅਰਪਨ ਕਰ ਦਿੱਤਾ । (ਗੁਰੂ) ਅੰਗਦ (ਸਾਹਿਬ ਜੀ) ਨੇ ‘ਅਨੰਤ ਮੂਰਤਿ’ ਹਰੀ ਨੂੰ ਆਪਣੇ ਅੰਦਰ ਟਿਕਾਇਆ, ਅਪਹੁੰਚ ਹਰੀ ਦੇ ਗਿਆਨ ਦੀ ਬਰਕਤਿ ਨਾਲ ਆਪ ਦਾ ਹਿਰਦਾ ਪ੍ਰੇਮ ਵਿਚ ਭਿੱਜ ਗਿਆ ।

ਗੁਰਿ ਅਮਰਦਾਸਿ, ਕਰਤਾਰੁ ਕੀਅਉ ਵਸਿ, ਵਾਹੁ ਵਾਹੁ ਕਰਿ ਧਾਇਯਉ ॥ ਸ੍ਰੀ ਗੁਰ ਰਾਮਦਾਸ, ਜਯੋ ਜਯ ਜਗ  
ਮਹਿ, ਤੈ ਹਰਿ ਪਰਮ ਪਦੁ ਪਾਇਯਉ ॥੨॥ (ਪੰਨਾ ੧੪੦੫)

ਪਦ ਅਰਥ:— ਗੁਰਿ ਅਮਰਦਾਸਿ—ਗੁਰੂ ਅਮਰਦਾਸ (ਜੀ) ਨੇ । ਵਸਿ—ਵੱਸ ਵਿਚ । ਵਾਹੁ ਵਾਹੁ ਕਰਿ—‘ਤੂੰ ਧੰਨ ਹੈਂ, ਤੂੰ ਧੰਨ ਹੈਂ’—ਇਹ ਆਖ ਕੇ । ਪਰਮ—ਸਭ ਤੋਂ ਉੱਚਾ । ਪਦੁ—ਦਰਜਾ । ਹਰਿ ਪਰਮ ਪਦੁ—ਪ੍ਰਭੂ (ਦੇ ਮਿਲਾਪ) ਦਾ ਸਭ ਤੋਂ ਉੱਚਾ ਦਰਜਾ ।

ਅਰਥ:— ਗੁਰੂ ਅਮਰਦਾਸ ਜੀ ਨੇ ਕਰਤਾਰ ਨੂੰ ਆਪਣੇ ਵੱਸ ਵਿਚ ਕੀਤਾ । ‘ਤੂੰ ਧੰਨ ਹੈਂ, ਤੂੰ ਧੰਨ ਹੈਂ’—ਇਹ ਆਖ ਕੇ ਆਪ ਨੇ ਕਰਤਾਰ ਨੂੰ ਸਿਮਰਿਆ । ਹੇ ਗੁਰੂ ਰਾਮਦਾਸ ਜੀ ! ਆਪ ਦੀ ਭੀ ਜਗਤ ਵਿਚ ਜੈ-ਜੈਕਾਰ ਹੋ ਰਹੀ ਹੈ; ਆਪ ਨੇ ਅਕਾਲ ਪੁਰਖ ਦੇ ਮਿਲਾਪ ਦਾ ਸਭ ਤੋਂ ਉੱਚਾ ਦਰਜਾ ਹਾਸਲ ਕਰ ਲਿਆ ਹੈ ।੨।



ਨਾਰਦੁ ਧੂ ਪ੍ਰਹਲਾਦੁ ਸੁਦਾਮਾ, ਪੁਬ ਭਗਤ ਹਰਿ ਕੇ ਜੁ ਗਣੰ ॥ ਅੰਬਰੀਕੁ ਜਯਦੇਵ ਤ੍ਰਿਲੋਚਨੁ, ਨਾਮਾ ਅਵਰੁ ਕਬੀਰੁ ਭਣੰ ॥ ਤਿਨ ਕੋ ਅਵਤਾਰੁ, ਭਯਉ ਕਲਿ ਭਿੰਤਰਿ, ਜਸੁ ਜਗਤੁ ਪਰਿ ਛਾਇਯਉ ॥ ਸ੍ਰੀ ਗੁਰ ਰਾਮਦਾਸ, ਜਯੋ ਜਯ ਜਗ ਮਹਿ, ਤੈ ਹਰਿ ਪਰਮ ਪਦੁ ਪਾਇਯਉ ॥੩॥ (ਪੰਨਾ ੧੪੦੫)

ਪਦ ਅਰਥ:— ਪੁਬ—ਪੂਰਬਲੇ (ਜੁਗਾਂ ਦੇ) । ਗਣੰ—ਗਿਣੇ ਜਾਂਦੇ ਹਨ । ਅਵਰੁ—ਅਤੇ ਹੋਰ । ਭਣੰ—ਆਖੇ ਜਾਂਦੇ ਹਨ । ਅਵਤਾਰੁ—ਜਨਮ । ਕਲਿ ਭਿੰਤਰਿ—ਕਲਜੁਗ ਵਿਚ । ਛਾਇਯਉ—ਖਿਲਰਿਆ ਹੈ ।

ਅਰਥ:— ਨਾਰਦ, ਧੂ ਪ੍ਰਹਲਾਦ, ਸੁਦਾਮਾ ਅਤੇ ਅੰਬਰੀਕ—ਜੋ ਹਰੀ ਦੇ ਪੂਰਬਲੇ ਜੁਗਾਂ ਦੇ ਭਗਤ ਗਿਣੇ ਜਾਂਦੇ ਹਨ; ਜੈਦੇਵ, ਤ੍ਰਿਲੋਚਨ, ਨਾਮਾ ਅਤੇ ਕਬੀਰ, ਜਿਨ੍ਹਾਂ ਦਾ ਜਨਮ ਕਲਜੁਗ ਵਿਚ ਹੋਇਆ ਹੈ—ਇਹਨਾਂ ਸਾਰਿਆਂ ਦਾ ਜਸ ਜਗਤ ਉੱਤੇ (ਹਰੀ ਦੇ ਭਗਤ ਹੋਣ ਦੇ ਕਾਰਨ ਹੀ) ਖਿਲਰਿਆ ਹੋਇਆ ਹੈ । ਹੇ ਗੁਰੂ ਰਾਮਦਾਸ ਜੀ ! ਆਪ ਦੀ ਭੀ ਜੈ-ਜੈਕਾਰ ਜਗਤ ਵਿਚ ਹੋ ਰਹੀ ਹੈ, ਕਿ ਆਪ ਨੇ ਹਰੀ (ਦੇ ਮਿਲਾਪ) ਦੀ ਪਰਮ ਪਦਵੀ ਪਾਈ ਹੈ ।੩।

ਮਨਸਾ ਕਰਿ ਸਿਮਰੰਤ ਤੁਝੈ ਨਰ, ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥ ਬਾਚਾ ਕਰਿ ਸਿਮਰੰਤ ਤੁਝੈ, ਤਿਨੁ ਦੁਖੁ ਦਰਿਦ੍ਰੁ ਮਿਟਿਯਉ ਜੁ ਖਿਣੰ ॥ (ਪੰਨਾ ੧੪੦੫)

ਪਦ ਅਰਥ:— ਮਨਸਾ—ਮਨ ਦੀ ਬ੍ਰਿਤੀ । ਤਿਣੰ—ਉਹਨਾਂ ਦਾ । ਬਾਚਾ—ਬਚਨ । ਖਿਣੰ—ਖਿਨ ਵਿਚ ।

ਅਰਥ:— ਜੋ ਮਨੁੱਖ, (ਹੇ ਸਤਿਗੁਰੂ ! ) ਤੈਨੂੰ ਮਨ ਜੋੜ ਕੇ ਸਿਮਰਦੇ ਹਨ, ਉਹਨਾਂ ਦਾ ਕਾਮ ਅਤੇ ਕ੍ਰੋਧ ਮਿਟ ਜਾਂਦਾ ਹੈ । ਜੋ ਜੀਵ ਆਪ ਨੂੰ ਬਚਨਾਂ ਦੁਆਰਾ (ਭਾਵ, ਜੀਭ ਨਾਲ) ਸਿਮਰਦੇ ਹਨ, ਉਹਨਾਂ ਦਾ ਦੁੱਖ ਤੇ ਦਰਿਦ੍ਰੁ ਖਿਨ ਵਿਚ ਦੂਰ ਹੋ ਜਾਂਦਾ ਹੈ ।

ਕਰਮ ਕਰਿ, ਤੁਅ ਦਰਸ ਪਰਸ, ਪਾਰਸ ਸਰ, ਬਲੁ ਭਟ ਜਸੁ ਗਾਇਯਉ ॥ ਸ੍ਰੀ ਗੁਰ ਰਾਮਦਾਸ, ਜਯੋ ਜਯ ਜਗ ਮਹਿ, ਤੈ ਹਰਿ ਪਰਮ ਪਦੁ ਪਾਇਯਉ ॥੪॥ (ਪੰਨਾ ੧੪੦੫)

ਪਦ ਅਰਥ:— ਕਰਮ ਕਰਿ—ਕਰਮਾਂ ਦੁਆਰਾ (ਭਾਵ, ਸਰੀਰ ਦੇ ਇੰਦ੍ਰੇ ਵਰਤ ਕੇ) । ਪਾਰਸ ਸਰ—(ਉਹ) ਪਾਰਸ ਸਮਾਨ (ਹੋ ਜਾਂਦੇ ਹਨ) । ਸਰ—ਬਰਾਬਰ, ਵਰਗੇ । ਤੁਅ—ਤੇਰਾ (ਜਕ) ।

ਅਰਥ:— ਹੇ ਗੁਰੂ ਰਾਮਦਾਸ ਜੀ ! ਬਲੁ ਭੱਟ (ਆਪ ਦਾ) ਜਸ ਗਾਂਦਾ ਹੈ (ਤੇ ਆਖਦਾ ਹੈ ਕਿ) ਜੋ ਮਨੁੱਖ ਆਪ ਦਾ ਦਰਸ਼ਨ ਸਰੀਰਕ ਇੰਦ੍ਰਿਆਂ ਨਾਲ ਪਰਸਦੇ ਹਨ, ਉਹ ਪਾਰਸ ਸਮਾਨ ਹੋ ਜਾਂਦੇ ਹਨ । ਹੇ ਗੁਰੂ ਰਾਮਦਾਸ ਜੀ ! ਆਪ ਦੀ ਜੈ-ਜੈਕਾਰ ਜਗਤ ਵਿਚ ਹੋ ਰਹੀ ਹੈ ਕਿ ਆਪ ਨੇ ਹਰੀ ਦੀ ਉੱਚੀ ਪਦਵੀ ਪਾ ਲਈ ਹੈ ।੪।

ਜਿਹ ਸਤਿਗੁਰ ਸਿਮਰੰਤ, ਨਯਨ ਕੇ ਤਿਮਰ ਮਿਟਹਿ ਖਿਨੁ ॥ ਜਿਹ ਸਤਿਗੁਰ ਸਿਮਰੰਥਿ, ਰਿਦੈ ਹਰਿ ਨਾਮੁ ਦਿਨੋ ਦਿਨੁ ॥ (ਪੰਨਾ ੧੪੦੫)

ਪਦ ਅਰਥ:— ਨਯਨ—ਨੇਤ੍ਰ, ਅੱਖਾਂ । ਤਿਮਰ—ਹਨੇਰਾ । ਰਿਦੈ—ਹਿਰਦੇ ਵਿਚ ।

ਅਰਥ:— ਜਿਸ ਗੁਰੂ ਦਾ ਸਿਮਰਨ ਕੀਤਿਆਂ, ਅੱਖਾਂ ਦੇ ਛੋੜ ਖਿਨ ਵਿਚ ਕੱਟੇ ਜਾਂਦੇ ਹਨ, ਜਿਸ ਗੁਰੂ ਦਾ ਸਿਮਰਨ ਕੀਤਿਆਂ ਹਿਰਦੇ ਵਿਚ ਹਰੀ ਦਾ ਨਾਮ ਦਿਨੋ ਦਿਨ (ਵਧੀਕ ਜੰਮਦਾ ਹੈ);

ਜਿਹ ਸਤਿਗੁਰ ਸਿਮਰੰਥਿ, ਜੀਅ ਕੀ ਤਪਤਿ ਮਿਟਾਵੈ ॥ ਜਿਹ ਸਤਿਗੁਰ ਸਿਮਰੰਥਿ, ਰਿਧਿ ਸਿਧਿ ਨਵ ਨਿਧਿ ਪਾਵੈ ॥ (ਪੰਨਾ ੧੪੦੫)

ਅਰਥ:— ਜਿਸ ਗੁਰੂ ਨੂੰ ਸਿਮਰਿਆਂ (ਜੀਵ) ਹਿਰਦੇ ਦੀ ਤਪਤ ਮਿਟਾਉਂਦਾ ਹੈ, ਜਿਸ ਗੁਰੂ ਨੂੰ ਯਾਦ ਕਰ ਕੇ (ਜੀਵ) ਰਿੱਧੀਆਂ ਸਿੱਧੀਆਂ ਤੇ ਨੌਂ ਨਿਧੀਆਂ ਪਾ ਲੈਂਦਾ ਹੈ;

ਸੋਈ ਰਾਮਦਾਸੁ ਗੁਰੂ, ਬਲੁ ਭਣਿ, ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥ ਜਿਹ ਸਤਿਗੁਰ ਲਗਿ, ਪ੍ਰਭੁ ਪਾਈਐ, ਸੋ ਸਤਿਗੁਰੁ ਸਿਮਰਹੁ ਨਰਹੁ ॥੫॥੫੪॥ (ਪੰਨਾ ੧੪੦੫)

ਪਦ ਅਰਥ:— ਭਣਿ—ਆਖ । ਲਗਿ—(ਚਰਨੀਂ) ਲੱਗ ਕੇ । ਨਰਹੁ—ਹੇ ਮਨੁੱਖੋ !

ਅਰਥ:— ਹੇ ਬਲੁ (ਕਵੀ) ! ਆਖ—ਹੇ ਜਨੋ ! ਜਿਸ ਗੁਰੂ ਰਾਮਦਾਸ ਜੀ ਦੀ ਚਰਨੀਂ ਲੱਗ ਕੇ ਪ੍ਰਭੂ ਨੂੰ ਮਿਲੀਦਾ ਹੈ, ਉਸ ਗੁਰੂ ਨੂੰ ਸਿਮਰੋ ਅਤੇ ਸੰਗਤਿ ਵਿਚ ਮਿਲ ਕੇ ਉਸ ਨੂੰ ਆਖੋ—‘ਤੂੰ ਧੰਨ ਹੈਂ, ਤੂੰ ਧੰਨ ਹੈਂ’ ।੫।੫੪।

(ਭੱਟ ਬਲੁ ਦੇ ਪੰਜ ਸਵਈਏ)

ਜਿਨਿ ਸਬਦੁ ਕਮਾਇ, ਪਰਮ ਪਦੁ ਪਾਇਓ, ਸੇਵਾ ਕਰਤ ਨ ਛੋਡਿਓ ਪਾਸੁ ॥ ਤਾ ਤੇ, ਗਉਹਰੁ ਗ੍ਰਾਨ ਪ੍ਰਗਟੁ ਉਜੀਆਰਉ, ਦੁਖ ਦਰਿਦ੍ਰੁ ਅੰਧਾਰ ਕੋ ਨਾਸੁ ॥ (ਪੰਨਾ ੧੪੦੫-੧੪੦੬)

ਪਦ ਅਰਥ:— ਜਿਨਿ—ਜਿਸ (ਗੁਰੂ ਰਾਮਦਾਸ ਜੀ) ਨੇ । ਪਾਸੁ—ਪਾਸਾ, ਸਾਥ । ਤਾ ਤੇ—ਉਸ (ਗੁਰੂ ਰਾਮਦਾਸ ਜੀ) ਤੋਂ । ਗਉਹਰੁ—ਮੋਤੀ (ਵਾਂਗ ਉੱਜਲ) । ਗ੍ਰਾਨ ਉਜੀਆਰਉ—ਗਿਆਨ ਦਾ ਚਾਨਣਾ । ਅੰਧਾਰ—ਹਨੇਰਾ । ਕੋ—ਦਾ ।

ਅਰਥ:— ਜਿਸ (ਗੁਰੂ ਰਾਮਦਾਸ ਜੀ) ਨੇ ਸ਼ਬਦ ਨੂੰ ਕਮਾ ਕੇ ਉੱਚੀ ਪਦਵੀ ਪਾਈ, ਅਤੇ (ਗੁਰੂ ਅਮਰਦਾਸ ਜੀ ਦੀ) ਸੇਵਾ ਕਰਦਿਆਂ ਸਾਥ ਨਾ ਛੱਡਿਆ, ਉਸ (ਗੁਰੂ) ਤੋਂ ਮੋਤੀ-ਵਤ ਉੱਜਲ ਗਿਆਨ ਦਾ ਚਾਨਣਾ ਪ੍ਰਗਟ ਹੋਇਆ, ਅਤੇ ਦਰਿਦ੍ਰ ਤੇ ਹਨੇਰੇ ਦਾ ਨਾਸ ਹੋ ਗਿਆ ।

ਕਵਿ ਕੀਰਤ, ਜੋ ਸੰਤ ਚਰਨ ਮੁੜਿ ਲਾਗਹਿ, ਤਿਨੁ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥ ਜਿਵ ਅੰਗਦੁ, ਅੰਗਿ ਸੰਗਿ ਨਾਨਕ ਗੁਰ, ਤਿਵ ਗੁਰ ਅਮਰਦਾਸ ਕੈ, ਗੁਰੁ ਰਾਮਦਾਸੁ ॥੧॥ (ਪੰਨਾ ੧੪੦੬)

ਪਦ ਅਰਥ:— ਜੋ—ਜਿਹੜੇ ਮਨੁੱਖ । ਤ੍ਰਾਸੁ—ਡਰ । ਜਿਵ—ਜਿਵੇਂ । ਅੰਗਿ ਸੰਗਿ ਨਾਨਕ ਗੁਰ—ਗੁਰੂ ਨਾਨਕ ਦੇ ਸਦਾ ਨਾਲ ।

ਅਰਥ:— ਹੇ ਕਵੀ ਕੀਰਤ ! ਜੋ ਮਨੁੱਖ ਉਸ ਸੰਤ (ਗੁਰੂ ਰਾਮਦਾਸ ਜੀ) ਦੀ ਚਰਨੀਂ ਲੱਗਦੇ ਹਨ, ਉਹਨਾਂ ਨੂੰ ਕਾਮ ਕ੍ਰੋਧ ਤੇ ਜਮਾਂ ਦਾ ਡਰ ਨਹੀਂ ਰਹਿੰਦਾ । ਜਿਵੇਂ (ਗੁਰੂ) ਅੰਗਦ (ਸਾਹਿਬ ਜੀ) ਸਦਾ ਗੁਰੂ ਨਾਨਕ ਦੇਵ ਜੀ ਨਾਲ (ਰਹੇ, ਭਾਵ, ਸਦਾ ਗੁਰੂ ਨਾਨਕ ਦੇਵ ਜੀ ਦੀ ਹਜ਼ੂਰੀ ਵਿਚ ਰਹੇ), ਤਿਵੇਂ ਗੁਰੂ ਰਾਮਦਾਸ (ਜੀ) ਗੁਰੂ ਅਮਰਦਾਸ (ਜੀ) ਦੇ (ਨਾਲ ਰਹੇ) ।੧।

ਜਿਨਿ ਸਤਿਗੁਰੁ ਸੇਵਿ, ਪਦਾਰਥ, ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥ ਤਾ ਤੇ, ਸੰਗਤਿ ਸਘਨ ਭਾਇ ਭਉ ਮਾਨਹਿ, ਤੁਮ ਮਲੀਆਗਰ ਪ੍ਰਗਟ ਸੁਬਾਸੁ ॥ (ਪੰਨਾ ੧੪੦੬)

ਪਦ ਅਰਥ:— ਜਿਨਿ—ਜਿਸ (ਗੁਰੂ ਰਾਮਦਾਸ ਜੀ) ਨੇ । ਪਦਾਰਥ—ਨਾਮ-ਪਦਾਰਥ । ਨਿਸਿ ਬਾਸੁਰ—ਰਾਤ ਦਿਨੇ । ਨਿਸਿ—ਰਾਤ । ਬਾਸੁਰ—ਦਿਨ । ਤਾਂ ਤੇ—ਉਸ (ਗੁਰੂ ਰਾਮਦਾਸ ਜੀ) ਤੋਂ । ਸਘਨ—ਬੇਅੰਤ ।

ਭਾਇ—ਪ੍ਰੇਮ ਵਿਚ । ਮਲੀਆਗਰ—ਮਲਯ ਪਹਾੜ ਤੇ ਉੱਗਾ ਹੋਇਆ ਚੰਦਨ (ਮਲਯ-ਅੱਗ) ।

ਅਰਥ:— ਜਿਸ (ਗੁਰੂ ਰਾਮਦਾਸ ਜੀ) ਨੇ ਸਤਿਗੁਰੂ (ਅਮਰਦਾਸ ਜੀ) ਨੂੰ ਸਿਮਰ ਕੇ ਨਾਮ ਪਦਾਰਥ ਲੱਭਾ ਹੈ, ਤੇ ਅੱਠੇ ਪਹਿਰ ਜਿਸ ਦਾ ਹਰੀ ਦੇ ਚਰਨਾਂ ਵਿਚ ਨਿਵਾਸ ਰਹਿੰਦਾ ਹੈ, ਉਸ (ਗੁਰੂ ਰਾਮਦਾਸ ਜੀ) ਪਾਸੋਂ ਬੇਅੰਤ ਸੰਗਤਾਂ ਪ੍ਰੇਮ ਵਿਚ (ਮਸਤ ਹੋ ਕੇ) ਭਉ ਮੰਨਦੀਆਂ ਹਨ (ਤੇ ਕਹਿੰਦੀਆਂ ਹਨ)—(“ਹੇ ਗੁਰੂ ਰਾਮਦਾਸ ਜੀ ! ਆਪ ਪ੍ਰਤੱਖ ਤੌਰ ਤੇ ਚੰਦਨ ਦੀ ਮਿੱਠੀ ਵਾਸ਼ਨਾ ਵਾਲੇ ਹੋ ।”

**ਧੂ ਪ੍ਰਹਲਾਦ ਕਬੀਰ ਤਿਲੋਚਨ, ਨਾਮੁ ਲੈਤ ਉਪਜੋ ਜੁ ਪ੍ਰਗਾਸੁ ॥ ਜਿਹ ਪਿਖਤ, ਅਤਿ ਹੋਇ ਰਹਸੁ ਮਨਿ, ਸੋਈ ਸੰਤ ਸਹਾਰੁ, ਗੁਰੂ ਰਾਮਦਾਸੁ ॥੨॥ (ਪੰਨਾ ੧੪੦੬)**

ਪਦ ਅਰਥ:— ਜੁ ਪ੍ਰਗਾਸੁ—ਜਿਹੜਾ ਚਾਨਣਾ । ਜਿਹ ਪਿਖਤ—ਜਿਸ ਨੂੰ ਵੇਖਦਿਆਂ । ਰਹਸੁ—ਖਿੜਾਉ । ਮਨਿ—ਮਨ ਵਿਚ । ਸੰਤ ਸਹਾਰੁ—ਸੰਤਾਂ ਦਾ ਆਸਰਾ ।

ਅਰਥ:— ਨਾਮ ਸਿਮਰ ਕੇ ਧੂ ਪ੍ਰਹਲਾਦ ਕਬੀਰ ਅਤੇ ਤਿਲੋਚਨ ਨੂੰ ਜੋ ਚਾਨਣ (ਦਿੱਸਿਆ ਸੀ) ਅਤੇ ਜਿਸ ਨੂੰ ਵੇਖ ਵੇਖ ਕੇ ਮਨ ਵਿਚ ਬੜਾ ਅਨੰਦ ਹੁੰਦਾ ਹੈ, ਉਹ ਸੰਤਾਂ ਦਾ ਆਸਰਾ ਗੁਰੂ ਰਾਮਦਾਸ ਹੀ ਹੈ ।੨।

**ਨਾਨਕਿ, ਨਾਮੁ ਨਿਰੰਜਨ ਜਾਨੁਉ, ਕੀਨੀ ਭਗਤਿ ਪ੍ਰੇਮ ਲਿਵ ਲਾਈ ॥ ਤਾ ਤੇ, ਅੰਗਦੁ ਅੰਗ ਸੰਗਿ ਭਯੋ ਸਾਇਰੁ, ਤਿਨਿ, ਸਬਦ ਸੁਰਤਿ ਕੀਨੀ ਵਰਖਾਈ ॥ (ਪੰਨਾ ੧੪੦੬)**

ਪਦ ਅਰਥ:— ਨਾਨਕਿ—ਨਾਨਕ ਨੇ । ਜਾਨੁਉ—ਪਛਾਣਿਆ ਹੈ । ਤਾ ਤੇ—ਉਸ (ਗੁਰੂ ਨਾਨਕ) ਤੋਂ । ਸਾਇਰੁ—ਸਮੁੰਦਰ । ਤਿਨਿ—ਉਸ (ਗੁਰੂ ਅੰਗਦ ਦੇਵ ਜੀ) ਨੇ । ਵਰਖਾਈ—ਵਰਖਾ ।

ਅਰਥ:— (ਗੁਰੂ) ਨਾਨਕ (ਦੇਵ ਜੀ) ਨੇ ਨਿਰੰਜਨ ਦਾ ਨਾਮ ਪਛਾਣਿਆ, ਪ੍ਰੇਮ ਨਾਲ ਬ੍ਰਿਤੀ ਜੋੜ ਕੇ ਭਗਤੀ ਕੀਤੀ । ਉਹਨਾਂ ਤੋਂ ਸਮੁੰਦਰ-ਰੂਪ ਗੁਰੂ ਅੰਗਦ ਦੇਵ ਜੀ (ਹੋਏ, ਜੋ) ਸਦਾ ਉਹਨਾਂ ਦੀ ਹਜ਼ੂਰੀ ਵਿਚ ਟਿਕੇ ਤੇ ਜਿਨ੍ਹਾਂ ਨੇ ‘ਸ਼ਬਦ ਸੁਰਤਿ’ ਦੀ ਵਰਖਾ ਕੀਤੀ (ਭਾਵ, ਸ਼ਬਦ ਦੇ ਧਿਆਨ ਦੀ ਖੁਲੀ ਵੰਡ ਵੰਡੀ) ।

**ਗੁਰ ਅਮਰਦਾਸ ਕੀ ਅਕਥ ਕਥਾ ਹੈ, ਇਕ ਜੀਹ, ਕਛੁ ਕਹੀ ਨ ਜਾਈ ॥ ਸੋਢੀ, ਸ੍ਰਿਸ੍ਰਿ ਸਕਲ ਤਾਰਣ ਕਉ, ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥ (ਪੰਨਾ ੧੪੦੬)**

ਪਦ ਅਰਥ:— ਜੀਹ—ਜੀਭ । ਤਾਰਣ ਕਉ—ਤਾਰਨ ਲਈ ।

ਅਰਥ:— ਗੁਰੂ ਅਮਰਦਾਸ ਜੀ ਦੀ ਕਥਾ ਕਥਨ ਤੋਂ ਪਰੇ ਹੈ, (ਗੁਰੂ ਅਮਰਦਾਸ ਜੀ ਦੀ ਉੱਚੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ), ਮੇਰੀ ਇਕ ਜੀਭ ਹੈ, ਇਸ ਨਾਲ ਕੁਛ ਆਖੀ ਨਹੀਂ ਜਾ ਸਕਦੀ । ਹੁਣ (ਗੁਰੂ ਅਮਰਦਾਸ ਜੀ ਤੋਂ) ਸਾਰੀ ਸ੍ਰਿਸ਼ਟੀ ਨੂੰ ਤਾਰਨ ਲਈ ਸੋਢੀ ਗੁਰੂ ਰਾਮਦਾਸ (ਜੀ) ਨੂੰ ਵਡਿਆਈ ਮਿਲੀ ਹੈ ।੩।

**ਹਮ ਅਵਗੁਣਿ ਭਰੇ, ਏਕੁ ਗੁਣੁ ਨਾਹੀ, ਅੰਮ੍ਰਿਤੁ ਛਾਡਿ, ਬਿਖੈ ਬਿਖੁ ਖਾਈ ॥ ਮਾਯਾ ਮੋਹ ਭਰਮ ਪੈ ਭੂਲੇ, ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥ (ਪੰਨਾ ੧੪੦੬)**

ਪਦ ਅਰਥ:— ਬਿਖੁ—ਜ਼ਹਿਰ । ਬਿਖੈ ਬਿਖੁ—ਜ਼ਹਿਰ ਹੀ ਜ਼ਹਿਰ । ਬਿਖੈ ਬਿਖੁ ਖਾਈ—ਅਸਾਂ ਨਿਰੋਲ ਵਿਹੁ ਹੀ ਖਾਧੀ ਹੈ । ਪੈ—ਪੈ ਕੇ । ਸੁਤ—ਪੁੱਤਰ । ਦਾਰਾ—ਇਸਤ੍ਰੀ । ਸਉ—ਨਾਲ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ ।

ਅਰਥ:— ਅਸੀਂ ਅਉਗਣਾਂ ਨਾਲ ਭਰੇ ਹੋਏ ਹਾਂ, (ਸਾਡੇ ਵਿਚ) ਇੱਕ ਭੀ ਗੁਣ ਨਹੀਂ ਹੈ, ਅੰਮ੍ਰਿਤ (-ਨਾਮ) ਨੂੰ ਛੱਡ ਕੇ ਅਸਾਂ ਨਿਰੀ ਵਿਹੁ ਹੀ ਖਾਧੀ ਹੈ । ਮਾਇਆ ਦੇ ਮੋਹ ਅਤੇ ਭਰਮਾਂ ਵਿਚ ਪੈ ਕੇ ਅਸੀਂ (ਸਹੀ ਜੀਵਨ-ਰਾਹ ਤੋਂ) ਭੁੱਲੇ ਹੋਏ ਹਾਂ, ਤੇ ਪੁੱਤਰ ਇਸਤ੍ਰੀ ਨਾਲ ਅਸਾਂ ਪਿਆਰ ਪਾਇਆ ਹੋਇਆ ਹੈ ।

**ਇਕੁ ਉਤਮ ਪੰਥੁ, ਸੁਨਿਓ ਗੁਰ ਸੰਗਤਿ, ਤਿਹ ਮਿਲੰਤ, ਜਮ ਤ੍ਰਾਸ ਮਿਟਾਈ ॥ ਇਕ ਅਰਦਾਸਿ, ਭਾਟ ਕੀਰਤਿ ਕੀ, ਗੁਰ ਰਾਮਦਾਸ, ਰਾਖਹੁ ਸਰਣਾਈ ॥੪॥੫੮॥ (ਪੰਨਾ ੧੪੦੬)**

ਪਦ ਅਰਥ:— ਤਿਹ ਮਿਲੰਤ—ਉਸ ਵਿਚ ਮਿਲ ਕੇ । ਤ੍ਰਾਸ—ਡਰ । ਭਾਟ—ਭੱਟ । ਗੁਰ—ਹੇ ਗੁਰੂ !

ਅਰਥ:— ਅਸਾਂ ਸਤਿਗੁਰੂ ਦੀ ਸੰਗਤਿ ਵਾਲਾ ਇਕ ਉੱਚਾ ਰਾਹ ਸੁਣਿਆ ਹੈ, ਉਸ ਵਿਚ ਮਿਲ ਕੇ ਅਸਾਂ ਜਮਾਂ ਦਾ ਡਰ ਮਿਟਾ ਲਿਆ ਹੈ । ‘ਕੀਰਤ’ ਭੱਟ ਦੀ ਹੁਣ ਇਕ ਬੇਨਤੀ ਹੈ ਕਿ ਹੇ ਗੁਰੂ ਰਾਮਦਾਸ ਜੀ ! ਆਪਣੀ ਸਰਨੀ ਰੱਖੋ ।੪।੫੮।

(ਭੱਟ ਕੀਰਤ ਦੇ ੪ ਸਵਈਏ)

**ਮੋਹੁ ਮਲਿ ਬਿਵਸਿ ਕੀਅਉ, ਕਾਮੁ ਗਹਿ ਕੇਸ ਪਛਾੜਉ ॥ ਕ੍ਰੋਧੁ ਖੰਡਿ ਪਰਚੰਡਿ, ਲੋਭੁ ਅਪਮਾਨ ਸਿਉ ਝਾੜਉ ॥ (ਪੰਨਾ ੧੪੦੬)**

ਪਦ ਅਰਥ:— ਮਲਿ—ਮਲ ਕੇ । ਬਿਵਸਿ ਕੀਅਉ—ਕਾਬੂ ਕਰ ਲਿਆ ਹੈ । ਗਹਿ ਕੇਸ—ਕੇਸਾਂ ਤੋਂ ਫੜ ਕੇ । ਪਛਾੜਉ—ਭੁੰਢੇ ਪਟਕਾਇਆ ਹੈ । ਖੰਡਿ—ਟੋਟੇ ਟੋਟੇ ਕਰ ਕੇ । ਪਰਚੰਡਿ—(ਆਪਣੇ) ਤੇਜ-ਪ੍ਰਤਾਪ ਨਾਲ । ਅਪਮਾਨ ਸਿਉ—ਨਿਰਾਦਰੀ ਨਾਲ । ਝਾੜਉ—ਦੁਰਕਾਰਿਆ ਹੈ ।

ਅਰਥ:— (ਹੇ ਗੁਰੂ ਰਾਮਦਾਸ ਜੀ ! ) ਆਪ ਨੇ ‘ਮੋਹ’ ਨੂੰ ਮਲ ਕੇ ਕਾਬੂ ਵਿਚ ਕਰ ਲਿਆ ਹੈ, ਅਤੇ ‘ਕਾਮ’ ਨੂੰ ਕੇਸਾਂ ਤੋਂ ਫੜ ਕੇ ਭੁੰਢੇ ਪਟਕਾਇਆ ਹੈ । (ਤੁਸਾਂ) ‘ਕ੍ਰੋਧ’ ਨੂੰ (ਆਪਣੇ) ਤੇਜ-ਪ੍ਰਤਾਪ ਨਾਲ ਟੋਟੇ ਟੋਟੇ ਕਰ ਦਿਤਾ ਹੈ, ਅਤੇ ‘ਲੋਭ’ ਨੂੰ ਆਪ ਨੇ ਨਿਰਾਦਰੀ ਨਾਲ ਪਰੇ ਦੁਰਕਾਰਿਆ ਹੈ ।

**ਜਨਮੁ ਕਾਲੁ ਕਰ ਜੋੜਿ, ਹੁਕਮੁ ਜੋ ਹੋਇ ਸੁ ਮੰਨੈ ॥ ਭਵ ਸਾਗਰੁ ਬੰਧਿਅਉ, ਸਿਖ ਤਾਰੇ ਸੁਪ੍ਰਸੰਨੈ ॥ (ਪੰਨਾ ੧੪੦੬)**

ਪਦ ਅਰਥ:— ਕਰ ਜੋੜਿ—ਹੱਥ ਜੋੜ ਕੇ । ਭਵ ਸਾਗਰੁ—ਸੰਸਾਰ-ਸਮੁੰਦਰ ਨੂੰ । ਸੁਪ੍ਰਸੰਨੈ—ਸਦਾ ਪ੍ਰਸੰਨ ਰਹਿਣ ਵਾਲੇ (ਗੁਰੂ) ਨੇ ।

ਅਰਥ:— ‘ਜਨਮ’ ਤੇ ‘ਮਰਨ’ ਹੱਥ ਜੋੜ ਕੇ ਆਪ ਦਾ ਜੋ ਹੁਕਮ ਹੁੰਦਾ ਹੈ ਉਸ ਨੂੰ ਮੰਨਦੇ ਹਨ, ਆਪ ਨੇ ਸੰਸਾਰ ਸਮੁੰਦਰ ਨੂੰ ਬੰਨ੍ਹ ਦਿੱਤਾ ਹੈ, ਅਤੇ ਆਪ ਨੇ, ਜੋ ਸਦਾ ਪ੍ਰਸੰਨ ਰਹਿਣ ਵਾਲੇ ਹੋ, ਸਿੱਖ (ਇਸ ਸੰਸਾਰ-ਸਮੁੰਦਰ ਤੋਂ) ਤਾਰ ਲਏ ਹਨ ।

**ਸਿਰਿ ਆਤਪਤੁ, ਸਚੈ ਤਖਤੁ, ਜੋਗ ਭੋਗ ਸੰਜੁਤੁ ਬਲਿ ॥ ਗੁਰ ਰਾਮਦਾਸ, ਸਚੁ ਸਲੁ ਭਣਿ, ਤੂ ਅਟਲੁ ਰਾਜਿ ਅਭਗੁ ਦਲਿ ॥੧॥ (ਪੰਨਾ ੧੪੦੬)**

ਪਦ ਅਰਥ:— ਸਿਰਿ—ਸਿਰ ਉੱਤੇ । ਆਤਪਤੁ—ਛਤਰ । (ਆਤਪ—ਧੁੱਪ । ਆਤਪਾਤ੍ . \*ਬ੍ਰਾਯਤੇ ਙਿਤਿ) । ਸਚੈ—ਸੱਚਾ, ਅਟੱਲ । ਜੋਗ ਭੋਗ ਸੰਜੁਤੁ—ਜੋਗ ਤੇ ਰਾਜ ਮਾਣਨ ਵਾਲੇ । ਬਲਿ—ਬਲ ਵਾਲਾ । ਸਲੁ—ਹੇ ਸਲੁ ਕਵੀ ! ਅਟਲੁ ਰਾਜਿ—ਅਟੱਲ ਰਾਜ ਵਾਲਾ । ਅਭਗੁ ਦਲਿ—ਅਭੱਗ ਦਲ ਵਾਲਾ, ਨਾ ਹਾਰਨ ਵਾਲੀ ਫੌਜ ਵਾਲਾ ।

ਅਰਥ:— (ਆਪ ਦੇ) ਸਿਰ ਉੱਤੇ ਛਤਰ ਹੈ, (ਆਪ ਦਾ) ਤਖ਼ਤ ਸਦਾ-ਬਿਰ ਹੈ, ਆਪ ਰਾਜ ਤੇ ਜੋਗ ਦੋਵੇਂ ਮਾਣਦੇ ਹੋ, ਤੇ ਬਲੀ ਹੋ । ਹੇ ਸਲ੍ਹ ਕਵੀ ! ਤੂੰ ਸੱਚ ਆਖ “ਹੇ ਗੁਰੂ ਰਾਮਦਾਸ ! ਤੂੰ ਅਟੱਲ ਰਾਜ ਵਾਲਾ ਤੇ (ਦੈਵੀ ਸੰਪਤੀ ਰੂਪ) ਨਾਹ ਨਾਸ ਹੋਣ ਵਾਲੀ ਫੌਜ ਵਾਲਾ ਹੈ” ।੧।

**ਤੂ ਸਤਿਗੁਰੁ ਚਹੁ ਜੁਗੀ, ਆਪਿ ਆਪੇ ਪਰਮੇਸਰੁ ॥ ਸੁਰਿ ਨਰ ਸਾਧਿਕ ਸਿਧ ਸਿਖ, ਸੇਵੰਤ ਧੁਰਹ ਧੁਰੁ ॥ (ਪੰਨਾ ੧੪੦੬)**

ਪਦ ਅਰਥ:— ਚਹੁ ਜੁਗੀ—ਚੌਹਾਂ ਹੀ ਜੁਗਾਂ ਵਿਚ ਰਹਿਣ ਵਾਲਾ, ਸਦਾ-ਬਿਰ । ਆਪੇ—ਆਪ ਹੀ । ਧੁਰਹ ਧੁਰੁ—ਧੁਰ ਤੋਂ ਹੀ, ਮੁੱਢ ਤੋਂ ਹੀ । ਸੁਰਿ—ਦੇਵਤੇ । ਨਰ—ਮਨੁੱਖ । ਸਾਧਿਕ—ਜੋਗ-ਸਾਧਨ ਕਰਨ ਵਾਲੇ । ਸਿਧ—ਜੋਗ ਸਾਧਨਾਂ ਵਿਚ ਪੁੱਗੇ ਹੋਏ ਜੋਗੀ ।

ਅਰਥ:— ਹੇ ਗੁਰੂ ਰਾਮਦਾਸ ! ਤੂੰ ਚਾਰ ਜੁਗਾਂ ਵਿਚ ਹੀ ਬਿਰ ਗੁਰੂ ਹੈਂ, (ਮੇਰੀਆਂ ਨਜ਼ਰਾਂ ਵਿਚ ਤਾਂ) ਤੂੰ ਹੀ ਪਰਮੇਸਰ ਹੈਂ । ਦੇਵਤੇ, ਮਨੁੱਖ, ਸਾਧਿਕ, ਸਿੱਧ ਅਤੇ ਸਿੱਖ ਮੁੱਢ ਤੋਂ ਹੀ ਤੈਨੂੰ ਸਿਉਂਦੇ ਆਏ ਹਨ ।

**ਆਦਿ ਜੁਗਾਦਿ ਅਨਾਦਿ, ਕਲਾ ਧਾਰੀ ਤ੍ਰਿਹੁ ਲੋਅਹ ॥ ਅਗਮ ਨਿਗਮ ਉਧਰਣ, ਜਰਾ ਜੰਮਿਹਿ ਆਰੋਅਹ ॥ (ਪੰਨਾ ੧੪੦੬)**

ਪਦ ਅਰਥ:— ਉਧਰਣ—ਬਚਾਉਣ ਵਾਲੇ । ਅਗਮ ਨਿਗਮ—ਵੇਦ ਸ਼ਾਸਤ੍ਰ । ਜਰਾ—ਬੁਢੇਪਾ । ਜੰਮਿਹਿ—ਜਮ ਉਤੇ । ਆਰੋਅਹ—ਸਵਾਰ ਹੋ ।

ਅਰਥ:— (ਆਪ) ਆਦਿ ਤੋਂ ਹੋ, ਜੁਗਾਂ ਦੇ ਆਦਿ ਤੋਂ ਹੋ, ਅਤੇ ਅਨਾਦੀ ਹੋ । ਤਿੰਨਾਂ ਲੋਕਾਂ ਵਿਚ ਹੀ (ਆਪ ਨੇ ਆਪਣੀ) ਸੱਤਾ ਧਾਰੀ ਹੋਈ ਹੈ । (ਮੇਰੇ ਵਾਸਤੇ ਤਾਂ ਆਪ ਹੀ ਹੋ ਜਿਸ ਨੇ) ਵੇਦ ਸ਼ਾਸਤਰਾਂ ਨੂੰ ਬਚਾਇਆ ਸੀ (ਵਰਾਹ-ਰੂਪ ਹੋ ਕੇ) । ਆਪ ਬੁਢੇਪੇ ਤੇ ਜਮਾਂ ਉੱਤੇ ਸਵਾਰ ਹੋ (ਭਾਵ, ਆਪ ਨੂੰ ਇਹਨਾਂ ਦਾ ਡਰ ਨਹੀਂ ਹੈ) ।

**ਗੁਰ ਅਮਰਦਾਸਿ, ਬਿਰੁ ਥਪਿਅਉ, ਪਰਗਾਮੀ ਤਾਰਣ ਤਰਣ ॥ ਅਘ ਅੰਤਕ ਬਦੈ ਨ, ਸਲ੍ਹ ਕਵਿ, ਗੁਰ ਰਾਮਦਾਸ, ਤੇਰੀ ਸਰਣ ॥੨॥੬੦॥ (ਪੰਨਾ ੧੪੦੬)**

ਪਦ ਅਰਥ:— ਗੁਰ ਅਮਰਦਾਸਿ—ਗੁਰੂ ਅਮਰਦਾਸ (ਜੀ) ਨੇ । ਬਿਰੁ ਥਪਿਅਉ—ਅਟੱਲ ਕਰ ਦਿੱਤਾ ਹੈ । ਪਰਗਾਮੀ—ਪਾਰਗਰਾਮੀ, ਮੁਕਤ । ਤਰਣ—ਜਹਾਜ਼ । ਅਘ—ਪਾਪ । ਅੰਤਕ—ਜਮ । ਬਦੈ ਨ—ਬਦਦਾ ਨਹੀਂ, ਪਰਵਾਹ ਨਹੀਂ ਕਰਦਾ; ਡਰਦਾ ਨਹੀਂ ।

ਅਰਥ:— (ਆਪ ਨੂੰ) ਗੁਰੂ ਅਮਰਦਾਸ (ਜੀ) ਨੇ ਅਟੱਲ ਕਰ ਦਿੱਤਾ ਹੈ, ਆਪ ਮੁਕਤ ਹੋ ਤੇ ਹੋਰਨਾਂ ਨੂੰ ਤਾਰਨ ਲਈ ਜਹਾਜ਼ ਹੋ । ਹੇ ਗੁਰੂ ਰਾਮਦਾਸ ! ਸਲ੍ਹ ਕਵੀ (ਆਖਦਾ ਹੈ)—ਜੋ ਮਨੁੱਖ ਤੇਰੀ ਸਰਨ ਆਇਆ ਹੈ, ਉਹ ਪਾਪਾਂ ਤੇ ਜਮਾਂ ਨੂੰ ਬਦਦਾ ਨਹੀਂ ਹੈ ।੨।੬੦।

(ਸਲ੍ਹ ਕਵੀ ਦੇ ੨ ਸਵਈਏ)

ਮਹਲੇ ਚੌਥੇ ਦੇ ਸਾਰੇ ੬੦ ਸਵਈਆਂ ਦਾ ਵੇਰਵਾ

(੧) ਕਵੀ ਕਲ੍ਹਸਹਾਰ . . ੧੩ . . . 1੧੩।

(੨) ਕਵੀ ਨਲ੍ਹ . . . . ੧੬ . . 1੧੬।੨੯।

(੩) ਕਵੀ ਗਯੰਦ . . . . ੧੩ . . . 1੧੩।੪੨।

(੪) ਕਵੀ ਮਥੁਰਾ . . . . . ੨ . . . . . 1218੯।

(੫) ਕਵੀ ਬਲੁ . . . . . ੫ . . . . . 1੫1੫੪।

(੬) ਕਵੀ ਕੀਰਤ . . . . . ੪ . . . . . 1੪1੫੮।

(੭) ਕਵੀ ਸਲੁ . . . . . ੨ . . . . . 1੨1੬੦।

..... —

..... ਜੋੜ . . . . . ੬੦

**ੴ ਸਤਿਗੁਰ ਪ੍ਰਸਾਦਿ ॥**

**ਸਵਈਏ ਮਹਲੇ ਪੰਜਵੇ ਕੇ ਪ**

**ਅਰਥ:—** ਗੁਰੂ ਅਰਜਨ ਸਾਹਿਬ ਜੀ ਦੀ ਉਸਤਤਿ ਵਿਚ ਉਚਾਰੇ ਹੋਏ ਸਵਈਏ ।

**ਸਿਮਰੰ ਸੋਈ ਪੁਰਖੁ, ਅਚਲੁ ਅਬਿਨਾਸੀ ॥ ਜਿਸੁ ਸਿਮਰਤ, ਦੁਰਮਤਿ ਮਲੁ ਨਾਸੀ ॥ ਸਤਿਗੁਰ ਚਰਣ ਕਵਲ, ਰਿਦਿ ਧਾਰੰ ॥ ਗੁਰ ਅਰਜੁਨ ਗੁਣ, ਸਹਜਿ ਬਿਚਾਰੰ ॥ (ਪੰਨਾ ੧੪੦੬-੧੪੦੭)**

**ਪਦ ਅਰਥ:—** ਸਿਮਰੰ—ਮੈਂ ਸਿਮਰਦਾ ਹਾਂ । ਧਾਰੰ—ਧਾਰਦਾ ਹਾਂ । ਰਿਦਿ—ਹਿਰਦੇ ਵਿਚ । ਬਿਚਾਰੰ— ਵਿਚਾਰਦਾ ਹਾਂ । ਸਹਜਿ—ਸਹਜ ਨਾਲ, ਪ੍ਰੇਮ ਨਾਲ, ਆਤਮਕ ਅਡੋਲਤਾ ਵਿਚ (ਟਿਕ ਕੇ) ।

**ਅਰਥ:—** ਮੈਂ ਉਸ ਅਬਿਨਾਸੀ ਤੇ ਅਚੱਲ ਅਕਾਲ ਪੁਰਖ ਨੂੰ ਸਿਮਰਦਾ ਹਾਂ, ਜਿਸ ਦਾ ਸਿਮਰਨ ਕਰਨ ਨਾਲ ਦੁਰਮਤਿ ਦੀ ਮੈਲ ਦੂਰ ਹੋ ਜਾਂਦੀ ਹੈ । ਮੈਂ ਸਤਿਗੁਰੂ ਦੇ ਕਵਲਾਂ ਵਰਗੇ ਚਰਨ ਹਿਰਦੇ ਵਿਚ ਟਿਕਾਉਂਦਾ ਹਾਂ, ਤੇ ਪ੍ਰੇਮ ਨਾਲ ਗੁਰੂ ਅਰਜੁਨ ਦੇਵ ਜੀ ਦੇ ਗੁਣ ਵਿਚਾਰਦਾ ਹਾਂ ।

**ਗੁਰ ਰਾਮਦਾਸ ਘਰਿ, ਕੀਅਉ ਪ੍ਰਗਾਸਾ ॥ ਸਗਲ ਮਨੋਰਥ ਪੂਰੀ ਆਸਾ ॥ ਤੈ, ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ॥ ਕਲੁ ਜੋੜਿ ਕਰ, ਸੁਜਸੁ ਵਖਾਣਿਓ ॥ (ਪੰਨਾ ੧੪੦੭)**

**ਪਦ ਅਰਥ:—** ਗੁਰ ਰਾਮਦਾਸ ਘਰਿ—ਗੁਰੂ ਰਾਮਦਾਸ (ਜੀ) ਦੇ ਘਰ ਵਿਚ । ਕੀਅਉ ਪ੍ਰਗਾਸਾ—ਪ੍ਰਗਟ ਹੋਏ । ਜਨਮਤ—ਜਨਮ ਲੈਂਦਿਆਂ ਹੀ, ਮੁੱਢ ਤੋਂ ਹੀ । ਗੁਰਮਤਿ—ਗੁਰੂ ਦੀ ਮਤ ਲੈ ਕੇ । ਜੋੜਿ ਕਰ—ਹੱਥ ਜੋੜ ਕੇ । ਕਰ—ਹੱਥ (ਬਹੁ-ਵਚਨ) ।

**ਅਰਥ:—** (ਹੇ ਗੁਰੂ ਅਰਜੁਨ ! ) ਕਲੁ ਕਵੀ ਹੱਥ ਜੋੜ ਕੇ (ਆਪ ਦੀ) ਸਿਫਤਿ ਉਚਾਰਦਾ ਹੈ, (ਆਪ ਨੇ) ਗੁਰੂ ਰਾਮਦਾਸ (ਜੀ) ਦੇ ਘਰ ਵਿਚ ਜਨਮ ਲਿਆ, (ਉਹਨਾਂ ਦੇ) ਸਾਰੇ ਮਨੋਰਥ ਤੇ ਆਸਾਂ ਪੂਰੀਆਂ ਹੋਈਆਂ । ਜਨਮ ਤੋਂ ਹੀ ਆਪ ਨੇ ਗੁਰੂ ਦੀ ਮਤਿ ਦੁਆਰਾ ਬ੍ਰਹਮ ਨੂੰ ਪਛਾਣਿਆ ਹੈ (ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਹੋਈ ਹੈ) ।

**ਭਗਤਿ ਜੋਗ ਕੋ ਜੈਤਵਾਰੁ, ਹਰਿ ਜਨਕੁ ਉਪਾਯਉ ॥ ਸਬਦੁ ਗੁਰੂ ਪਰਕਾਸਿਓ, ਹਰਿ ਰਸਨ ਬਸਾਯਉ ॥ (ਪੰਨਾ ੧੪੦੭)**

**ਪਦ ਅਰਥ:—** ਕੋ—ਨੂੰ । ਜੈਤਵਾਰੁ—ਜਿੱਤਣ ਵਾਲਾ । ਰਸਨ—ਜੀਭ ਉੱਤੇ ।

**ਅਰਥ:—** ਆਪ ਨੇ ਭਗਤੀ ਦੇ ਜੋਗ ਨੂੰ ਜਿੱਤ ਲਿਆ ਹੈ (ਭਾਵ, ਆਪ ਨੇ ਭਗਤੀ ਦਾ ਮਿਲਾਪ ਪਾ ਲਿਆ ਹੈ) । ਹਰੀ ਨੇ (ਆਪ ਨੂੰ) 'ਜਨਕ' ਪੈਦਾ ਕੀਤਾ ਹੈ । (ਆਪ ਨੇ) ਗੁਰੂ ਸਬਦ ਨੂੰ ਪਰਗਟ ਕੀਤਾ ਹੈ, ਤੇ ਹਰੀ ਨੂੰ

(ਆਪ ਨੇ) ਜੀਭ ਉੱਤੇ ਵਸਾਇਆ ਹੈ ।

**ਗੁਰ ਨਾਨਕ ਅੰਗਦ ਅਮਰ ਲਾਗਿ, ਉਤਮ ਪਦੁ ਪਾਯਉ ॥ ਗੁਰੁ ਅਰਜੁਨੁ, ਘਰਿ ਗੁਰ ਰਾਮਦਾਸ, ਭਗਤ ਉਤਰਿ ਆਯਉ ॥੧॥ (ਪੰਨਾ ੧੪੦੭)**

ਅਰਥ:— ਗੁਰੂ ਨਾਨਕ ਦੇਵ, ਗੁਰੂ ਅੰਗਦ ਸਾਹਿਬ ਅਤੇ ਗੁਰੂ ਅਮਰਦਾਸ ਜੀ ਦੀ ਚਰਨੀਂ ਲੱਗ ਕੇ, (ਗੁਰੂ ਅਰਜੁਨ ਸਾਹਿਬ ਜੀ ਨੇ) ਉੱਤਮ ਪਦਵੀ ਪਾਈ ਹੈ; ਗੁਰੂ ਰਾਮਦਾਸ (ਜੀ) ਦੇ ਘਰ ਵਿਚ ਗੁਰੂ ਅਰਜੁਨ ਭਗਤ ਜੰਮ ਪਿਆ ਹੈ ।੧।

**ਬਡਭਾਗੀ ਉਨਮਾਨਿਅਉ, ਰਿਦਿ ਸਬਦੁ ਬਸਾਯਉ ॥ ਮਨੁ ਮਾਣਕੁ ਸੰਤੋਖਿਅਉ, ਗੁਰਿ ਨਾਮੁ ਦ੍ਰਿੜਾਯਉ ॥ (ਪੰਨਾ ੧੪੦੭)**

ਪਦ ਅਰਥ:— ਉਨਮਾਨਿਅਉ—ਪੂਰਨ ਖਿੜਾਉ ਵਿਚ ਹੈ । ਰਿਦਿ—ਹਿਰਦੇ ਵਿਚ ਹੈ । ਗੁਰਿ—ਗੁਰੂ ਨੇ ।

ਅਰਥ:— (ਗੁਰੂ ਅਰਜੁਨ) ਵੱਡੇ ਵਾਗਾਂ ਵਾਲਾ ਹੈ, ਪੂਰਨ ਖਿੜਾਉ ਵਿਚ ਹੈ । (ਆਪ ਨੇ) ਹਿਰਦੇ ਵਿਚ ਸ਼ਬਦ ਵਸਾਇਆ ਹੈ; (ਆਪ ਨੇ ਆਪਣੇ) ਮਾਣਕ-ਰੂਪ ਮਨ ਨੂੰ ਸੰਤੋਖ ਵਿਚ ਟਿਕਾਇਆ ਹੈ; ਗੁਰੂ (ਰਾਮਦਾਸ ਜੀ) ਨੇ (ਆਪ ਨੂੰ) ਨਾਮ ਦ੍ਰਿੜ ਕਰਾਇਆ ਹੈ ।

**ਅਗਮੁ ਅਗੋਚਰੁ ਪਾਰਬ੍ਰਹਮੁ, ਸਤਿਗੁਰਿ ਦਰਸਾਯਉ ॥ ਗੁਰੁ ਅਰਜੁਨੁ, ਘਰਿ ਗੁਰ ਰਾਮਦਾਸ, ਅਨਭਉ ਠਹਰਾਯਉ ॥੨॥ (ਪੰਨਾ ੧੪੦੭)**

ਪਦ ਅਰਥ:— ਸਤਿਗੁਰਿ—ਸਤਿਗੁਰੂ (ਰਾਮਦਾਸ ਜੀ) ਨੇ । ਦਰਸਾਯਉ—ਵਿਖਾਇਆ ਹੈ । ਅਨਭਉ—ਗਿਆਨ । ਠਹਰਾਯਉ—ਥਾਪਿਆ ਹੈ । ਅਗਮੁ—ਅਪਹੁੰਚ ਪ੍ਰਭੂ । ਅਗੋਚਰੁ—(ਅ-ਗੋ-ਚਰੁ) ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ ।

ਅਰਥ:— ਸਤਿਗੁਰੂ (ਰਾਮਦਾਸ ਜੀ) ਨੇ (ਆਪ ਨੂੰ) ਅਗਮ ਅਗੋਚਰ ਪਾਰਬ੍ਰਹਮ ਵਿਖਾਲ ਦਿੱਤਾ ਹੈ । ਗੁਰੂ ਰਾਮਦਾਸ (ਜੀ) ਦੇ ਘਰ ਵਿਚ ਅਕਾਲ ਪੁਰਖ ਨੇ ਗੁਰੂ ਅਰਜੁਨ (ਜੀ) ਨੂੰ ਗਿਆਨ-ਰੂਪ ਥਾਪਿਆ ਹੈ ।੨।

**ਜਨਕ ਰਾਜੁ ਬਰਤਾਇਆ, ਸਤਜੁਗੁ ਆਲੀਣਾ ॥ ਗੁਰ ਸਬਦੇ ਮਨੁ ਮਾਨਿਆ, ਅਪਤੀਜੁ ਪਤੀਣਾ ॥ (ਪੰਨਾ ੧੪੦੭)**

ਪਦ ਅਰਥ:— ਜਨਕ ਰਾਜੁ—ਜਨਕ ਦਾ ਰਾਜ (ਭਾਵ, ਗਿਆਨ ਦਾ ਰਾਜ) । ਆਲੀਣਾ—ਸਮਾਇਆ ਹੋਇਆ ਹੈ, ਵਰਤਿਆ ਹੋਇਆ ਹੈ । ਅਪਤੀਜੁ—ਨਾਹ ਪਤੀਜਣ ਵਾਲਾ ਮਨ ।

ਅਰਥ:— (ਗੁਰੂ ਅਰਜੁਨ ਸਾਹਿਬ ਨੇ) ਗਿਆਨ ਦਾ ਰਾਜ ਵਰਤਾ ਦਿੱਤਾ ਹੈ, (ਹੁਣ ਤਾਂ) ਸਤਿਜੁਗ ਵਰਤ ਰਿਹਾ ਹੈ । (ਆਪ ਦਾ) ਮਨ ਗੁਰੂ ਦੇ ਸ਼ਬਦ ਵਿਚ ਮੰਨਿਆ ਹੋਇਆ ਹੈ, ਤੇ ਇਹ ਨਾਹ ਪਤੀਜਣ ਵਾਲਾ ਮਨ ਪਤੀਜ ਗਿਆ ਹੈ ।

**ਗੁਰੁ ਨਾਨਕੁ, ਸਚੁ ਨੀਵ ਸਾਜਿ, ਸਤਿਗੁਰ ਸੰਗਿ ਲੀਣਾ ॥ ਗੁਰੁ ਅਰਜੁਨੁ, ਘਰਿ ਗੁਰ ਰਾਮਦਾਸ, ਅਪਰੰਪਰੁ ਬੀਣਾ ॥੩॥ (ਪੰਨਾ ੧੪੦੭)**

ਪਦ ਅਰਥ:— ਸਾਜਿ—ਉਸਾਰ ਕੇ । ਸਤਿਗੁਰ ਸੰਗਿ—ਗੁਰੂ (ਅਰਜੁਨ ਦੇਵ) ਵਿਚ । ਅਪਰੰਪਰੁ—ਬੇਅੰਤ ਹਰੀ । ਬੀਣਾ—ਬਣਿਆ ਹੋਇਆ ਹੈ ।

ਅਰਥ:— ਗੁਰੂ ਨਾਨਕ ਦੇਵ ਆਪ 'ਸਚੁ'-ਰੂਪ ਨੀਂਹ ਉਸਾਰ ਕੇ ਗੁਰੂ (ਅਰਜੁਨ ਦੇਵ ਜੀ) ਵਿਚ ਲੀਨ ਹੋ ਗਿਆ ਹੈ । ਗੁਰੂ ਰਾਮਦਾਸ (ਜੀ) ਦੇ ਘਰ ਵਿਚ ਗੁਰੂ ਅਰਜੁਨ ਦੇਵ ਅਪਰੰਪਰ-ਰੂਪ ਬਣਿਆ ਹੋਇਆ ਹੈ ।੩।

**ਖੇਲੁ ਗੁੜਉ ਕੀਅਉ ਹਰਿ ਰਾਇ, ਸੰਤੋਖਿ ਸਮਾਚਰਿਉ, ਬਿਮਲ ਬੁਧਿ ਸਤਿਗੁਰਿ ਸਮਾਣਉ ॥ ਆਜੋਨੀ ਸੰਭਵਿਅਉ, ਸੁਜਸੁ ਕਲੁ ਕਵੀਅਣਿ ਬਖਾਣਿਅਉ ॥ (ਪੰਨਾ ੧੪੦੭)**

ਪਦ ਅਰਥ:— ਗੁੜਉ—ਅਸਚਰਜ । ਹਰਿ ਰਾਇ—ਅਕਾਲ ਪੁਰਖ ਨੇ । ਸਮਾਚਰਿਉ—ਵਿਚਰਦਾ ਹੈ (ਗੁਰੂ ਅਰਜੁਨ) । ਬਿਮਲ—ਨਿਰਮਲ । ਸਤਿਗੁਰਿ—ਗੁਰੂ (ਅਰਜੁਨ) ਵਿਚ । ਸਮਾਣਉ—ਸਮਾਈ ਹੈ । ਆਜੋਨੀ—ਜੂਨਾਂ ਤੋਂ ਰਹਤ । ਸੰਭਵਿਅਉ—ਸੁਤੇ ਪ੍ਰਕਾਸ਼, (ਸਕਯੰਮੁ) ਆਪਣੇ ਆਪ ਤੋਂ ਪਰਗਟ ਹੋਣ ਵਾਲਾ । ਕਲੁ ਕਵੀਅਣਿ—ਕਲੁ ਆਦਿਕ ਕਵੀਆਂ ਨੇ ।

ਅਰਥ:— ਅਕਾਲ ਪੁਰਖ ਨੇ (ਇਹ) ਅਸਚਰਜ ਖੇਡ ਰਚੀ ਹੈ, (ਗੁਰੂ ਅਰਜੁਨ) ਸੰਤੋਖ ਵਿਚ ਵਿਚਰ ਰਿਹਾ ਹੈ । ਨਿਰਮਲ ਬੁੱਧੀ ਗੁਰੂ (ਅਰਜੁਨ) ਵਿਚ ਸਮਾਈ ਹੋਈ ਹੈ । ਆਪ ਜੂਨਾਂ ਤੋਂ ਰਹਤ ਤੇ ਸੁਤੇ-ਪ੍ਰਕਾਸ਼ ਹਰੀ ਦਾ ਰੂਪ ਹਨ । ਕਲੁ ਆਦਿਕ ਕਵੀਆਂ ਨੇ (ਆਪ ਦਾ) ਸੁੰਦਰ ਜਸ ਉਚਾਰਿਆ ਹੈ ।

**ਗੁਰਿ ਨਾਨਕਿ, ਅੰਗਦੁ ਵਰੁਉ, ਗੁਰਿ ਅੰਗਦਿ, ਅਮਰ ਨਿਧਾਨੁ ॥ ਗੁਰਿ ਰਾਮਦਾਸ, ਅਰਜੁਨੁ ਵਰੁਉ ਪਾਰਸੁ ਪਰਸੁ ਪ੍ਰਮਾਣੁ ॥੪॥ (ਪੰਨਾ ੧੪੦੭)**

ਪਦ ਅਰਥ:— ਵਰੁਉ—ਵਰ ਦਿੱਤਾ ਹੈ । ਨਿਧਾਨੁ—ਖਜ਼ਾਨਾ । ਪਰਸੁ—ਪਰਸਣਾ, ਛੁਹਣਾ । ਪਾਰਸੁ ਪ੍ਰਮਾਣੁ—ਪਾਰਸ ਵਰਗਾ ।

ਅਰਥ:— ਗੁਰੂ ਨਾਨਕ (ਦੇਵ ਜੀ) ਨੇ ਗੁਰੂ ਅੰਗਦ ਨੂੰ ਵਰ ਬਖਸ਼ਿਆ; ਗੁਰੂ ਅੰਗਦ (ਦੇਵ ਜੀ) ਨੇ (ਸਭ ਪਦਾਰਥਾਂ ਦਾ) ਖਜ਼ਾਨਾ (ਗੁਰੂ) ਅਮਰਦਾਸ (ਜੀ) ਨੂੰ ਦਿੱਤਾ । ਗੁਰੂ ਰਾਮਦਾਸ ਜੀ ਨੇ (ਗੁਰੂ) ਅਰਜੁਨ (ਸਾਹਿਬ ਜੀ) ਨੂੰ ਵਰ ਦਿੱਤਾ; ਅਤੇ ਉਹਨਾਂ (ਦੇ ਚਰਨਾਂ) ਨੂੰ ਛੁਹਣਾ ਪਾਰਸ ਦੀ ਛੋਹ ਵਰਗਾ ਹੋ ਗਿਆ ਹੈ ।੪।

**ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ ॥ ਭਯ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥ (ਪੰਨਾ ੧੪੦੭)**

ਪਦ ਅਰਥ:— ਪਰ ਦੁਖ—ਪਰਾਏ ਦੁੱਖ । ਅਨੰਭਉ—ਗਿਆਨ-ਰੂਪ ।

ਅਰਥ:— (ਗੁਰੂ) ਅਰਜੁਨ (ਸਾਹਿਬ) ਸਦ-ਜੀਵੀ ਹੈ, (ਆਪ ਦਾ) ਮੁੱਲ ਨਹੀਂ ਪੈ ਸਕਦਾ, (ਆਪ) ਜੂਨਾਂ ਤੋਂ ਰਹਤ ਤੇ ਸੁਤੇ ਪ੍ਰਕਾਸ਼ ਹਰੀ ਦਾ ਰੂਪ ਹਨ; (ਗੁਰੂ ਅਰਜੁਨ) ਭੈ ਦੂਰ ਕਰਨ ਵਾਲਾ, ਪਰਾਏ ਦੁੱਖ ਹਰਨ ਵਾਲਾ, ਬੇਅੰਤ ਤੇ ਗਿਆਨ-ਸਰੂਪ ਹੈ ।

**ਅਗਹ ਗਹਣੁ, ਭ੍ਰਮੁ ਭ੍ਰਾਂਤਿ ਦਹਣੁ, ਸੀਤਲੁ ਸੁਖ ਦਾਤਉ ॥ ਆਸੰਭਉ ਉਦਵਿਅਉ ਪੁਰਖੁ ਪੂਰਨ ਬਿਧਾਤਉ ॥ (ਪੰਨਾ ੧੪੦੭)**

ਪਦ ਅਰਥ:— ਅਗਹ—ਜੋ ਪਹੁੰਚ ਤੋਂ ਪਰੇ ਹੈ । ਅਗਹ ਗਹਣੁ—ਪਹੁੰਚ ਤੋਂ ਪਰੇ ਜੋ ਹਰੀ ਹੈ ਉਸ ਤਾਈਂ ਪਹੁੰਚ ਵਾਲਾ । ਆਸੰਭਉ—ਉਤਪੱਤੀ ਰਹਤ, ਅਜਨਮਾ । ਉਦਵਿਅਉ—ਪਰਗਟ ਹੋਇਆ ਹੈ । ਬਿਧਾਤਉ—ਕਰਤਾਰ, ਬਿਧਾਤਾ ।



ਅਰਥ:— (ਗੁਰੂ ਅਰਜਨ ਸਾਹਿਬ ਜੀ ਦੀ) ਉਸ ਹਰੀ ਤਕ ਪਹੁੰਚ ਹੈ ਜੋ (ਜੀਵਾਂ ਦੀ) ਪਹੁੰਚ ਤੋਂ ਪਰੇ ਹੈ, (ਗੁਰੂ ਅਰਜਨ) ਭਰਮ ਤੇ ਭਟਕਣਾ ਨੂੰ ਦੂਰ ਕਰਨ ਵਾਲਾ ਹੈ, ਸੀਤਲ ਹੈ ਤੇ ਸੁਖਾਂ ਦੇ ਦੇਣ ਵਾਲਾ ਹੈ; (ਮਾਨੋ) ਅਜਨਮਾ, ਪੂਰਨ ਪੁਰਖ ਸਿਰਜਣਹਾਰ ਪ੍ਰਗਟ ਹੋ ਪਿਆ ਹੈ ।

**ਨਾਨਕ ਆਦਿ ਅੰਗਦ ਅਮਰ, ਸਤਿਗੁਰ ਸਬਦਿ ਸਮਾਇਅਉ ॥ ਧਨੁ ਧੰਨੁ ਗੁਰੂ, ਰਾਮਦਾਸ ਗੁਰੂ, ਜਿਨਿ ਪਾਰਸੁ ਪਰਸਿ ਮਿਲਾਇਅਉ ॥੫॥ (ਪੰਨਾ ੧੪੦੭)**

ਪਦ ਅਰਥ:— ਆਦਿ—ਤੋਂ ਲੈ ਕੇ । ਸਤਿਗੁਰਿ ਸਬਦਿ—ਸਤਿਗੁਰੂ ਦੇ ਸ਼ਬਦ ਵਿਚ । ਸਮਾਇਅਉ—(ਗੁਰੂ ਅਰਜਨ) ਲੀਨ ਹੋਇਆ ਹੈ । ਜਿਨਿ—ਜਿਸ (ਗੁਰੂ ਰਾਮਦਾਸ ਜੀ) ਨੇ । ਪਰਸਿ—(ਗੁਰੂ ਅਰਜਨ ਨੂੰ) ਪਰਸ ਕੇ । ਪਾਰਸੁ—ਪਾਰਸ (ਬਣਾ ਕੇ) ।

ਅਰਥ:— ਗੁਰੂ ਨਾਨਕ, ਗੁਰੂ ਅੰਗਦ ਤੇ ਗੁਰੂ ਅਮਰਦਾਸ ਜੀ ਦੀ ਬਰਕਤਿ ਨਾਲ, (ਗੁਰੂ ਅਰਜਨ ਦੇਵ) ਸਤਿਗੁਰੂ ਦੇ ਸ਼ਬਦ ਵਿਚ ਲੀਨ ਹੈ । ਗੁਰੂ ਰਾਮਦਾਸ ਜੀ ਧੰਨ ਹੈ, ਜਿਸ ਨੇ ਗੁਰੂ (ਅਰਜਨ ਜੀ ਨੂੰ) ਪਰਸ ਕੇ ਪਾਰਸ ਬਣਾ ਕੇ ਆਪਣੇ ਵਰਗਾ ਕਰ ਲਿਆ ਹੈ ।੫।

**ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ, ਭਾਗੁ, ਜੁਗਤਿ ਸਿਵ ਰਹਤਾ ॥ ਗੁਰੂ ਪੂਰਾ ਪਾਯਉ ਬਡ ਭਾਗੀ, ਲਿਵ ਲਾਗੀ ਮੇਦਨਿ ਭਰੁ ਸਹਤਾ ॥ (ਪੰਨਾ ੧੪੦੭)**

ਪਦ ਅਰਥ:— ਜਾਸੁ—ਜਿਸ (ਗੁਰੂ ਅਰਜਨ ਜੀ) ਦਾ । ਮੰਦਰਿ—(ਹਿਰਦੇ-ਰੂਪ) ਘਰ ਵਿਚ । ਸਿਵ—ਕਲਿਆਨ-ਸਰੂਪ ਹਰੀ । ਜੁਗਤਿ ਸਿਵ ਰਹਤਾ—ਹਰੀ ਨਾਲ ਜੁੜਿਆ ਰਹਿੰਦਾ ਹੈ । ਮੇਦਨਿ—ਪ੍ਰਿਥਵੀ । ਮੇਦਨਿ ਭਰੁ—ਧਰਤੀ ਦਾ ਭਾਰ ।

ਅਰਥ:— ਜਿਸ ਗੁਰੂ ਦੀ ਮਹਿਮਾ ਜਗਤ ਵਿਚ ਹੋ ਰਹੀ ਹੈ, ਜਿਸ ਦੇ ਹਿਰਦੇ ਵਿਚ ਭਾਗ ਜਾਗ ਪਿਆ ਹੈ, ਜੋ ਹਰੀ ਨਾਲ ਜੁੜਿਆ ਰਹਿੰਦਾ ਹੈ, (ਜਿਸ ਨੇ) ਵੱਡੇ ਭਾਗਾਂ ਨਾਲ ਪੂਰਾ ਗੁਰੂ ਲੱਭ ਲਿਆ ਹੈ, (ਜਿਸ ਦੀ) ਬ੍ਰਿਤੀ (ਹਰੀ ਵਿਚ) ਜੁੜੀ ਰਹਿੰਦੀ ਹੈ, ਤੇ ਜੋ ਧਰਤੀ ਦਾ ਭਾਰ ਸਹਿ ਰਿਹਾ ਹੈ;

**ਭਯ ਭੰਜਨੁ, ਪਰ ਪੀਰ ਨਿਵਾਰਨੁ, ਕਲੁ ਸਹਾਰੁ ਤੋਹਿ ਜਸੁ ਬਕਤਾ ॥ ਕੁਲਿ ਸੋਢੀ, ਗੁਰ ਰਾਮਦਾਸ ਤਨੁ, ਧਰਮ ਧੁਜਾ, ਅਰਜਨੁ ਹਰਿ ਭਗਤਾ ॥੬॥ (ਪੰਨਾ ੧੪੦੭)**

ਪਦ ਅਰਥ:— ਤੋਹਿ—ਤੇਰਾ । ਬਕਤਾ—ਆਖਦਾ ਹੈ । ਕੁਲਿ ਸੋਢੀ—ਸੋਢੀ ਕੁਲ ਵਿਚ । ਗੁਰ ਰਾਮਦਾਸ ਤਨੁ—ਗੁਰੂ ਰਾਮਦਾਸ (ਜੀ) ਦਾ ਪੁੱਤ੍ਰ । ਧਰਮ ਧੁਜਾ—ਧਰਮ ਦੇ ਝੰਡੇ ਵਾਲਾ ।

ਅਰਥ:— (ਹੇ ਗੁਰੂ ਅਰਜਨ ਜੀ ! ) ਤੂੰ ਭੈ ਦੂਰ ਕਰਨ ਵਾਲਾ, ਪਰਾਈ ਪੀੜ ਹਰਨ ਵਾਲਾ ਹੈਂ, ਕਵੀ ਕਲ੍ਹਸਹਾਰ ਤੇਰਾ ਜਸ ਆਖਦਾ ਹੈ । ਗੁਰੂ ਅਰਜਨ ਸਾਹਿਬ ਗੁਰੂ ਰਾਮਦਾਸ ਜੀ ਦਾ ਪੁੱਤਰ, ਸੋਢੀ ਕੁਲ ਵਿਚ ਧਰਮ ਦੇ ਝੰਡੇ ਵਾਲਾ, ਹਰੀ ਦਾ ਭਗਤ ਹੈ ।੬।

ਨੋਟ:— ਪਹਿਲੇ ਸਵਈਆਂ ਵਿਚ ਭੱਟ ਦਾ ਨਾਮ 'ਕਲੁ' ਆ ਰਿਹਾ ਸੀ, ਇਸ ਸਵਈਏ ਵਿਚ ਨਾਮ 'ਕਲ੍ਹਸਹਾਰ' ਆਇਆ ਹੈ, ਅਗਲੇ ਸਵਈਆਂ ਵਿਚ ਫਿਰ 'ਕਲੁ' ਆਵੇਗਾ । ਸਵਈਆਂ ਦਾ ਸਿਲਸਿਲੇ ਵਾਲਾ ਨੰਬਰ ਭੀ ਉਹੀ ਚਲਿਆ ਜਾ ਰਿਹਾ ਹੈ । ਸੋ 'ਕਲ੍ਹਸਹਾਰ' ਤੇ 'ਕਲੁ' ਇਕੋ ਹੀ ਕਵੀ ਹੈ ।

**ਧੰਮ ਧੀਰੁ, ਗੁਰਮਤਿ ਗਭੀਰੁ, ਪਰ ਦੁਖ ਬਿਸਾਰਣੁ ॥ ਸਬਦ ਸਾਰੁ, ਹਰਿ ਸਮ ਉਦਾਰੁ, ਅਹੰਮੇਵ ਨਿਵਾਰਣੁ ॥ (ਪੰਨਾ ੧੪੦੭)**

ਪਦ ਅਰਥ:— ਧ੍ਰਮ—ਧਰਮ । ਪਰ—ਪਰਾਏ । ਸਾਰੁ—ਸ੍ਰੇਸ਼ਟ । ਉਦਾਰੁ—ਖੁਲ੍ਹੇ ਦਿਲ ਵਾਲਾ । ਅਹੰਮੇਵ—ਹਉਮੈ ।

ਅਰਥ:— (ਗੁਰੂ ਅਰਜਨ ਦੇਵ ਜੀ ਨੇ) ਧੀਰਜ ਨੂੰ ਆਪਣਾ ਧਰਮ ਬਣਾਇਆ ਹੋਇਆ ਹੈ, (ਗੁਰੂ ਅਰਜਨ) ਗੁਰਮਤਿ ਵਿਚ ਡੁੰਘਾ ਹੈ, ਪਰਾਏ ਦੁੱਖ ਦੂਰ ਕਰਨ ਵਾਲਾ ਹੈ, ਸ੍ਰੇਸ਼ਟ ਸ਼ਬਦ ਵਾਲਾ ਹੈ, ਹਰੀ ਵਰਗਾ ਉਦਾਰ-ਚਿੱਤ ਹੈ, ਅਤੇ ਹਉਮੈ ਨੂੰ ਦੂਰ ਕਰਦਾ ਹੈ ।

**ਮਹਾ ਦਾਨਿ, ਸਤਿਗੁਰ ਗਿਆਨਿ, ਮਨਿ ਚਾਉ ਨ ਹੁਟੈ ॥ ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨ ਨਿਖੁਟੈ ॥**  
(ਪੰਨਾ ੧੪੦੭)

ਪਦ ਅਰਥ:— ਨ ਹੁਟੈ—ਨਹੀਂ ਮੁੱਕਦਾ । ਨ ਨਿਖੁਟੈ—ਨਹੀਂ ਖਤਮ ਹੁੰਦਾ । ਗਿਆਨਿ—ਗਿਆਨ ਵਾਲਾ । ਮਨਿ—ਮਨ ਵਿਚ । ਨਵਨਿਧਿ—ਨੌਂ ਖਜ਼ਾਨੇ ।

ਅਰਥ:— (ਆਪ) ਬੜੇ ਦਾਨੀ ਹਨ, ਗੁਰੂ ਦੇ ਗਿਆਨ ਵਾਲੇ ਹਨ, (ਆਪ ਦੇ) ਮਨ ਵਿਚੋਂ ਉਤਸ਼ਾਹ ਕਦੇ ਘੱਟ ਨਹੀਂ ਹੁੰਦਾ । (ਆਪ) ਸਤਿਵੰਤ ਹਨ, ਹਰੀ ਦਾ ਨਾਮ-ਰੂਪ ਮੰਤ੍ਰ (ਜੋ, ਮਾਨੋ,) ਨੌਂ ਨਿਧੀਆਂ (ਹੈ ਆਪ ਦੇ ਖਜ਼ਾਨੇ ਵਿਚੋਂ) ਕਦੇ ਮੁੱਕਦਾ ਨਹੀਂ ਹੈ ।

**ਗੁਰ ਰਾਮਦਾਸ ਤਨੁ ਸਰਬ ਮੈ ਸਹਜਿ ਚੰਦੋਆ ਤਾਣਿਅਉ ॥ ਗੁਰ ਅਰਜੁਨ, ਕਲ੍ਹਚਰੈ, ਤੈ, ਰਾਜ ਜੋਗ ਰਸੁ ਜਾਣਿਅਉ ॥੭॥** (ਪੰਨਾ ੧੪੦੭)

ਪਦ ਅਰਥ:— ਤਨੁ—ਪੁੱਤਰ । ਸਰਬ ਮੈ—ਸਰਬ-ਵਿਆਪਕ । ਸਹਜਿ—ਸਹਜ ਅਵਸਥਾ ਵਿਚ । ਗੁਰ ਅਰਜੁਨ—ਹੇ ਗੁਰੂ ਅਰਜੁਨ ਦੇਵ ਜੀ ! ਕਲ੍ਹਚਰੈ—ਕਲ੍ਹ ਉਚਰੈ, ਕਲ੍ਹ ਕਹਿੰਦਾ ਹੈ । ਤੈ—ਆਪ ਨੇ, ਤੂੰ । ਰਾਜ ਜੋਗ ਰਸੁ—ਰਾਜ ਤੇ ਜੋਗ ਦਾ ਆਨੰਦ ।

ਅਰਥ:— ਗੁਰੂ ਰਾਮਦਾਸ ਜੀ ਦਾ ਸਪੁੱਤ੍ਰ (ਗੁਰੂ ਅਰਜਨ ਜੀ) ਸਰਬ-ਵਿਆਪਕ (ਦਾ ਰੂਪ) ਹੈ; (ਆਪ ਨੇ) ਆਤਮਕ ਅਡੋਲਤਾ ਵਿਚ (ਆਪਣਾ) ਚੰਦੋਆ ਤਾਣਿਆ ਹੋਇਆ ਹੈ (ਭਾਵ, ਆਪ ਸਹਜ ਰੰਗ ਵਿਚ ਆਨੰਦ ਲੈ ਰਹੇ ਹਨ) । ਕਲ੍ਹ ਕਵੀ ਆਖਦਾ ਹੈ, “ਹੇ ਗੁਰੂ ਅਰਜਨ ਦੇਵ ! ਤੂੰ ਰਾਜ ਅਤੇ ਜੋਗ ਦਾ ਆਨੰਦ ਸਮਝ ਲਿਆ ਹੈ” (ਮਾਣ ਰਿਹਾ ਹੈ) ।੭।

**ਭੈ ਨਿਰਭਉ ਮਾਣਿਅਉ, ਲਾਖ ਮਹਿ ਅਲਖੁ ਲਖਾਯਉ ॥ ਅਗਮੁ ਅਗੋਚਰ ਗਤਿ ਗਭੀਰੁ, ਸਤਿਗੁਰਿ ਪਰਚਾਯਉ ॥**  
(ਪੰਨਾ ੧੪੦੮)

ਪਦ ਅਰਥ:— ਭੈ ਨਿਰਭਉ—ਅਕਾਲ ਪੁਰਖ ਜੋ ਭੈ-ਰਹਤ ਹੈ । ਲਾਖ ਮਹਿ—ਲੱਖਾਂ ਜੀਆਂ ਵਿਚ ਵਿਆਪਕ । ਲਖਾਯਉ—ਦਿਖਾਇਆ ਹੈ । ਅਗੋਚਰ ਗਤਿ—ਜਿਸ ਦੀ ਗਤੀ ਅਗੋਚਰ ਹੈ, ਜਿਸ ਦੀ ਅਵਸਥਾ ਇੰਦ੍ਰਿਆਂ ਦੀ ਅਪ੍ਰਹਚ ਤੋਂ ਪਰੇ ਹੈ । ਸਤਿਗੁਰਿ—ਗੁਰੂ (ਰਾਮਦਾਸ ਜੀ) ਨੇ । ਪਰਚਾਯਉ—ਉਪਦੇਸ਼ ਦਿਤਾ ਹੈ ।

ਅਰਥ:— (ਗੁਰੂ ਅਰਜੁਨ ਦੇਵ ਜੀ ਨੇ) ਉਸ ਹਰੀ ਨੂੰ ਮਾਣਿਆ ਹੈ, ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ, ਤੇ ਜੋ ਲੱਖਾਂ ਵਿਚ ਰਮਿਆ ਹੋਇਆ ਹੈ । ਗੁਰੂ (ਰਾਮਦਾਸ ਜੀ) ਨੇ ਆਪ ਨੂੰ ਉਸ ਹਰੀ ਦਾ ਉਪਦੇਸ਼ ਦਿੱਤਾ ਹੈ ਜੋ ਅਗੰਮ ਹੈ, ਗੰਭੀਰ ਹੈ ਤੇ ਜਿਸ ਦੀ ਹਸਤੀ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ ।

ਗੁਰ ਪਰਚੈ ਪਰਵਾਣੁ, ਰਾਜ ਮਹਿ ਜੋਗੁ ਕਮਾਯਉ ॥ ਧੰਨਿ ਧੰਨਿ ਗੁਰੁ ਧੰਨਿ, ਅਭਰ ਸਰ ਸੁਭਰ ਭਰਾਯਉ ॥  
(ਪੰਨਾ ੧੪੦੮)

ਪਦ ਅਰਥ:— ਗੁਰ ਪਰਚੈ—ਗੁਰੂ ਦੇ ਉਪਦੇਸ਼ ਦੇ ਕਾਰਨ । ਅਭਰ—ਖਾਲੀ, (ਅ-ਭਰ) । ਸਰ—(ਹਿਰਦੇ-  
ਰੂਪ) ਸਰੋਵਰ । ਸੁਭਰ—ਨਕਾ-ਨਕ ।

ਅਰਥ:— ਗੁਰੂ ਦੇ ਉਪਦੇਸ਼ ਦੇ ਕਾਰਨ ਆਪ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੋ ਗਏ ਹੋ, ਆਪ ਨੇ ਰਾਜ ਵਿਚ  
ਜੋਗ ਕਮਾਇਆ ਹੈ । ਗੁਰੂ ਅਰਜੁਨ ਦੇਵ ਧੰਨ ਹੈ । ਖਾਲੀ ਹਿਰਦਿਆਂ ਨੂੰ ਆਪ ਨੇ (ਨਾਮ-ਅੰਮ੍ਰਿਤ ਨਾਲ)  
ਨਕਾ-ਨਕ ਭਰ ਦਿੱਤਾ ਹੈ ।

ਗੁਰ ਗਮ ਪ੍ਰਮਾਣਿ ਅਜਰੁ ਜਰਿਓ, ਸਰਿ ਸੰਤੋਖ ਸਮਾਇਯਉ ॥ ਗੁਰ ਅਰਜੁਨ ਕਲੁਚਰੈ, ਤੈ, ਸਹਜਿ ਜੋਗੁ ਨਿਜੁ  
ਪਾਇਯਉ ॥੮॥ (ਪੰਨਾ ੧੪੦੮)

ਪਦ ਅਰਥ:— ਗਮ—ਪਹੁੰਚ । ਪ੍ਰਮਾਣ—ਦਰਜਾ, ਤੋਲ । ਗੁਰਗਮ ਪ੍ਰਮਾਣ—ਗੁਰੂ ਦੇ ਪਹੁੰਚਣ-ਜੋਗ ਦਰਜਾ ।  
ਗੁਰਗਮ ਪ੍ਰਮਾਣਿ—ਗੁਰੂ ਦੇ ਪਹੁੰਚਣ-ਜੋਗ ਦਰਜੇ ਦੇ ਕਾਰਨ, ਭਾਵ, ਗੁਰੂ ਵਾਲੀ ਪਦਵੀ ਪਰਾਪਤ ਕਰ ਲੈਣ ਦੇ  
ਕਾਰਨ । ਸਰਿ—ਸਰ ਵਿਚ । ਸਹਜਿ—ਆਤਮਕ ਅਡੋਲਤਾ ਦੀ ਰਾਹੀਂ । ਨਿਜੁ ਜੋਗੁ—ਸੈ-ਸਰੂਪ, ਅਸਲੀ  
ਮਿਲਾਪ ।

ਅਰਥ:— ਗੁਰੂ ਵਾਲੀ ਪਦਵੀ ਪਰਾਪਤ ਕਰ ਲੈਣ ਦੇ ਕਾਰਨ ਆਪ ਨੇ ਅਜਰ ਅਵਸਥਾ ਨੂੰ ਜਰਿਆ ਹੈ, ਤੇ  
ਆਪ ਸੰਤੋਖ ਦੇ ਸਰੋਵਰ ਵਿਚ ਲੀਨ ਹੋ ਗਏ ਹਨ । ਕਵੀ 'ਕਲ੍ਹ' ਆਖਦਾ ਹੈ—'ਹੇ ਗੁਰੂ ਅਰਜੁਨ (ਦੇਵ ਜੀ)  
! ਤੂੰ ਆਤਮਕ ਅਡੋਲਤਾ ਵਿਚ ਟਿਕ ਕੇ (ਅਕਾਲ ਪੁਰਖ ਨਾਲ) ਅਸਲੀ ਮਿਲਾਪ ਪ੍ਰਾਪਤ ਕਰ ਲਿਆ ਹੈ'  
।੮।

ਅਮਿਉ ਰਸਨਾ, ਬਦਨਿ ਬਰ ਦਾਤਿ, ਅਲਖ ਅਪਾਰ ਗੁਰ ਸੂਰ, ਸਬਦਿ ਹਉਮੈ ਨਿਵਾਰਉ ॥ ਪੰਚਾਹਰੁ  
ਨਿਦਲਿਅਉ, ਸੁੰਨ ਸਹਜਿ ਨਿਜ ਘਰਿ ਸਹਾਰਉ ॥ (ਪੰਨਾ ੧੪੦੮)

ਪਦ ਅਰਥ:— ਅਮਿਉ—ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਰਸਨਾ—ਜੀਭ ਨਾਲ ।  
ਬਦਨਿ—ਮੁਖ ਤੋਂ । ਬਰ ਦਾਤਿ—ਵਰ ਦੀ ਬਖਸ਼ਿਸ਼ । ਗੁਰ ਸੂਰ—ਹੇ ਸੂਰਮੇ ਗੁਰੂ ! ਸਬਦਿ—ਸ਼ਬਦ ਦੁਆਰਾ  
। ਪੰਚਾਹਰੁ—ਪੰਜ (ਗਿਆਨ ਇੰਦ੍ਰਿਆਂ) ਨੂੰ ਹਰਨ ਵਾਲੇ, (ਅਗਿਆਨ) ਨੂੰ । ਸਹਾਰਉ—ਧਾਰਿਆ, ਜਰਿਆ  
ਹੈ ।

ਅਰਥ:— ਹੇ ਅਲੱਖ ! ਹੇ ਅਪਾਰ ! ਹੇ ਸੂਰਮੇ ਗੁਰੂ ! ਆਪ ਜੀਭ ਨਾਲ ਅੰਮ੍ਰਿਤ (ਵਰਸਾਉਂਦੇ ਹੋ) ਅਤੇ ਮੂੰਹੋਂ  
ਵਰ ਦੀ ਬਖਸ਼ਿਸ਼ ਕਰਦੇ ਹੋ, ਸ਼ਬਦ ਦੁਆਰਾ ਆਪ ਨੇ ਹਉਮੈ ਦੂਰ ਕੀਤੀ ਹੈ । ਅਗਿਆਨ ਨੂੰ ਆਪ ਨੇ ਨਾਸ  
ਕਰ ਦਿੱਤਾ ਹੈ ਅਤੇ ਆਤਮਕ ਅਡੋਲਤਾ ਦੀ ਰਾਹੀਂ ਅਫੁਰ ਨਿਰੰਕਾਰ ਨੂੰ ਆਪਣੇ ਹਿਰਦੇ ਵਿਚ ਟਿਕਾਇਆ ਹੈ  
।

ਹਰਿ ਨਾਮਿ ਲਾਗਿ, ਜਗ ਉਧਰਉ, ਸਤਿਗੁਰੁ ਰਿਦੈ ਬਸਾਇਅਉ ॥ ਗੁਰ ਅਰਜੁਨ, ਕਲੁਚਰੈ, ਤੈ, ਜਨਕਹ  
ਕਲਸੁ ਦੀਪਾਇਅਉ ॥੯॥ (ਪੰਨਾ ੧੪੦੮)

ਪਦ ਅਰਥ:— ਕਲਸੁ—ਘੜਾ, ਸੁਨਹਿਰੀ ਗਾਗਰ ਆਦਿਕ ਜੋ ਮੰਦਰਾਂ ਦੇ ਉੱਤੇ ਲਾਈ ਜਾਂਦੀ ਹੈ, ਇਹ ਮੰਦਰ  
ਦਾ ਨਿਸ਼ਾਨ ਹੁੰਦਾ ਹੈ । ਜਨਕਹ ਕਲਸੁ—ਜਨਕ ਦਾ ਕਲਸ, ਗਿਆਨ ਦਾ ਕਲਸ, ਗਿਆਨ-ਰੂਪ ਕਲਸ ।

ਦੀਪਾਇਅਉ—ਲਿਸ਼ਕਾਇਆ ਹੈ ।

ਅਰਥ:— ਹੇ ਗੁਰੂ ਅਰਜੁਨ ! ਹਰੀ-ਨਾਮ ਵਿਚ ਜੁੜ ਕੇ (ਆਪ ਨੇ) ਜਗਤ ਨੂੰ ਬਚਾ ਲਿਆ ਹੈ; (ਆਪ ਨੇ) ਸਤਿਗੁਰੂ ਨੂੰ ਹਿਰਦੇ ਵਿਚ ਵਸਾਇਆ ਹੈ । ਕਲ੍ਹ ਕਵੀ ਆਖਦਾ ਹੈ—ਆਪ ਨੇ ਗਿਆਨ-ਰੂਪ ਕਲਸ ਨੂੰ ਲਿਸ਼ਕਾਇਆ ਹੈ । ੯।

ਸੋਰਠੇ ॥ ਗੁਰੂ ਅਰਜੁਨੁ ਪੁਰਖੁ ਪ੍ਰਮਾਣੁ, ਪਾਰਥਉ ਚਲੈ ਨਹੀ ॥ ਨੇਜਾ ਨਾਮ ਨੀਸਾਣੁ, ਸਤਿਗੁਰ ਸਬਦਿ ਸਵਾਰਿਅਉ ॥੧॥ (ਪੰਨਾ ੧੪੦੮)

ਪਦ ਅਰਥ:— ਪ੍ਰਮਾਣੁ—ਤੋਲ, ਦਰਜਾ । ਪੁਰਖੁ ਪ੍ਰਮਾਣੁ—ਅਕਾਲ ਪੁਰਖ-ਰੂਪ । ਪਾਰਥਉ—ਅਰਜਨ (ਪਾਂਡਵ ਕੁਲ ਦਾ) । ਚਲੈ ਨਹੀ—ਹਿੱਲਦਾ ਨਹੀਂ, ਘਾਬਰਦਾ ਨਹੀਂ । ਨਾਮ ਨੀਸਾਣੁ—ਨਾਮ ਦਾ ਪ੍ਰਕਾਸ਼ । ਸਤਿਗੁਰ ਸਬਦਿ—ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ।

ਅਰਥ:— ਗੁਰੂ ਅਰਜਨ (ਦੇਵ ਜੀ) ਅਕਾਲ ਪੁਰਖ-ਰੂਪ ਹੈ, ਅਰਜੁਨ ਵਾਂਗ ਆਪ ਕਦੇ ਘਬਰਾਉਣ ਵਾਲੇ ਨਹੀਂ ਹਨ (ਭਾਵ, ਜਿਵੇਂ ਅਰਜੁਨ ਕੁਰੂਖੇੜ ਦੇ ਯੁੱਧ ਵਿਚ ਵੈਰੀਆਂ ਦੇ ਦਲਾਂ ਤੋਂ ਘਬਰਾਉਂਦਾ ਨਹੀਂ ਸੀ, ਤਿਵੇਂ ਗੁਰੂ ਅਰਜੁਨ ਦੇਵ ਜੀ ਕਾਮਾਦਿਕ ਵੈਰੀਆਂ ਤੋਂ ਨਹੀਂ ਘਬਰਾਉਂਦੇ; ਸੰ: ਪਾਰਥ—(A metronymic of Arjuna) । ਨਾਮ ਦਾ ਪ੍ਰਕਾਸ਼ ਆਪ ਦਾ ਨੇਜਾ ਹੈ, ਗੁਰੂ ਦੇ ਸ਼ਬਦ ਨੇ ਆਪ ਨੂੰ ਸੋਹਣਾ ਬਣਾਇਆ ਹੋਇਆ ਹੈ । ੧।

ਭਵਜਲੁ, ਸਾਇਰੁ, ਸੇਤੁ ਨਾਮੁ ਹਰੀ ਕਾ ਬੋਹਿਥਾ ॥ ਤੁਅ ਸਤਿਗੁਰ ਸੰ ਹੇਤੁ, ਨਾਮਿ ਲਾਗਿ ਜਗੁ ਉਧਰਉ ॥੨॥ (ਪੰਨਾ ੧੪੦੮)

ਪਦ ਅਰਥ:— ਸਾਇਰੁ—ਸਮੁੰਦਰ । ਸੇਤੁ—ਪੁਲ । ਬੋਹਿਥਾ—ਜਹਾਜ਼ । ਤੁਅ—ਤੇਰਾ । ਸੰ—ਨਾਲ । ਹੇਤੁ—ਪਿਆਰ । ਉਧਰਉ—(ਸੰਸਾਰ-ਸਮੁੰਦਰ ਤੋਂ) ਬਚਾ ਲਿਆ ਹੈ ।

ਅਰਥ:— ਸੰਸਾਰ ਸਮੁੰਦਰ ਹੈ, ਅਕਾਲ ਪੁਰਖ ਦਾ ਨਾਮ ਪੁਲ ਹੈ ਤੇ ਜਹਾਜ਼ ਹੈ । ਆਪ ਦਾ ਗੁਰੂ ਨਾਲ ਪਿਆਰ ਹੈ, (ਅਕਾਲ ਪੁਰਖ ਦੇ) ਨਾਮ ਵਿਚ ਜੁੜ ਕੇ ਆਪ ਨੇ ਜਗਤ ਨੂੰ (ਸੰਸਾਰ-ਸਮੁੰਦਰ ਤੋਂ) ਬਚਾ ਲਿਆ ਹੈ । ੨।

ਜਗਤ ਉਧਾਰਣੁ ਨਾਮੁ, ਸਤਿਗੁਰ ਤੁਠੈ ਪਾਇਅਉ ॥ ਅਬ, ਨਾਹਿ ਅਵਰ ਸਰਿ ਕਾਮੁ, ਬਾਰੰਤਰਿ ਪੂਰੀ ਪੜੀ ॥੩॥੧੨॥ (ਪੰਨਾ ੧੪੦੮)

ਪਦ ਅਰਥ:— ਤੁਠੈ—ਪ੍ਰਸੰਨ ਹੋਇਆਂ । ਅਵਰ ਸਰਿ—ਕਿਸੇ ਹੋਰ ਦੇ ਨਾਲ । ਬਾਰੰਤਰਿ—ਦਰ ਉਤੇ । ਪੂਰੀ ਪੜੀ—ਕਾਰਜ ਰਾਸ ਹੋ ਗਏ ਹਨ ।

ਅਰਥ:— ਜਗਤ ਨੂੰ ਤਾਰਨ ਵਾਲਾ ਨਾਮ ਆਪ ਨੇ ਗੁਰੂ ਦੇ ਪ੍ਰਸੰਨ ਹੋਣ ਤੇ ਪ੍ਰਾਪਤ ਕੀਤਾ ਹੈ । ਸਾਨੂੰ ਹੁਣ ਕਿਸੇ ਹੋਰ ਨਾਲ ਕੋਈ ਗਉਂ ਨਹੀਂ । (ਗੁਰੂ ਅਰਜਨ ਦੇਵ ਜੀ ਦੇ) ਦਰ ਉਤੇ ਸਾਡੇ ਸਾਰੇ ਕਾਰਜ ਰਾਸ ਹੋ ਗਏ ਹਨ । ੩। ੧੨।

(ਕਲ੍ਹਸਹਾਰ ਦੇ ੧੨ ਸਵਈਏ ਤੇ ਸੋਰਠੇ ਮਿਲਵੇਂ) ।

ਜੋਤਿ ਰੂਪਿ ਹਰਿ ਆਪਿ, ਗੁਰੂ ਨਾਨਕੁ ਕਹਾਯਉ ॥ ਤਾ ਤੇ ਅੰਗਦੁ ਭਯਉ, ਤਤ ਸਿਉ ਤਤੁ ਮਿਲਾਯਉ ॥ (ਪੰਨਾ ੧੪੦੮)

ਪਦ ਅਰਥ:— ਜੋਤਿ—ਪ੍ਰਕਾਸ਼ । ਤਤ—ਜੋਤਿ ।

ਅਰਥ:— ਪ੍ਰਕਾਸ਼-ਰੂਪ ਹਰੀ ਨੇ ਆਪਣੇ ਆਪ ਨੂੰ ਗੁਰੂ ਨਾਨਕ ਅਖਵਾਇਆ । ਉਸ (ਗੁਰੂ ਨਾਨਕ ਦੇਵ ਜੀ) ਤੋਂ (ਗੁਰੂ ਅੰਗਦ ਪ੍ਰਗਟ ਹੋਇਆ), (ਗੁਰੂ ਨਾਨਕ ਦੇਵ ਜੀ ਦੀ) ਜੋਤਿ (ਗੁਰੂ ਅੰਗਦ ਜੀ ਦੀ) ਜੋਤਿ ਨਾਲ ਮਿਲ ਗਈ ।

**ਅੰਗਦਿ ਕਿਰਪਾ ਧਾਰਿ, ਅਮਰੁ ਸਤਿਗੁਰੁ ਥਿਰੁ ਕੀਅਉ ॥ ਅਮਰਦਾਸਿ ਅਮਰਤੁ ਛਤੁ, ਗੁਰ ਰਾਮਹਿ ਦੀਅਉ ॥**  
(ਪੰਨਾ ੧੪੦੮)

ਪਦ ਅਰਥ:— ਅਮਰਤੁ—ਅਮਰਦਾਸ ਵਾਲਾ ।

ਅਰਥ:— (ਗੁਰੂ) ਅੰਗਦ (ਦੇਵ ਜੀ) ਨੇ ਕਿਰਪਾ ਕਰ ਕੇ ਅਮਰਦਾਸ ਜੀ ਨੂੰ ਗੁਰੂ ਥਾਪਿਆ; (ਗੁਰੂ) ਅਮਰਦਾਸ (ਜੀ) ਨੇ ਆਪਣੇ ਵਾਲਾ ਛੱਤੁ ਗੁਰੂ ਰਾਮਦਾਸ (ਜੀ) ਨੂੰ ਦੇ ਦਿਤਾ ।

**ਗੁਰ ਰਾਮਦਾਸ ਦਰਸਨੁ ਪਰਸਿ, ਕਹਿ ਮਥੁਰਾ ਅੰਮ੍ਰਿਤ ਬਯਣ ॥ ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ**  
**ਪਿਖਹੁ ਨਯਣ ॥੧॥** (ਪੰਨਾ ੧੪੦੮)

ਪਦ ਅਰਥ:— ਅੰਮ੍ਰਿਤ ਬਯਣ—(ਗੁਰੂ ਅਰਜੁਨ ਜੀ ਦੇ) ਆਤਮਕ ਜੀਵਨ ਦੇਣ ਵਾਲੇ ਬਚਨ । ਪੰਚ—ਪੰਜਵੀਂ । ਪ੍ਰਮਾਣ ਪੁਰਖੁ—ਅਕਾਲ ਪੁਰਖ-ਰੂਪ । ਪਿਖਹੁ—ਵੇਖੋ । ਨਯਣ—ਅੱਖਾਂ ਨਾਲ । ਕਹਿ—ਕਹੋ, ਆਖਦਾ ਹੈ ।

ਅਰਥ:— ਮਥੁਰਾ ਆਖਦਾ ਹੈ—‘ਗੁਰੂ ਰਾਮਦਾਸ (ਜੀ) ਦਾ ਦਰਸਨ ਕਰ ਕੇ (ਗੁਰੂ ਅਰਜੁਨ ਦੇਵ ਜੀ ਦੇ) ਬਚਨ ਆਤਮਕ ਜੀਵਨ ਦੇਣ ਵਾਲੇ ਹੋ ਗਏ ਹਨ । ਪੰਜਵੇਂ ਸਰੂਪ ਅਕਾਲ ਪੁਰਖ ਰੂਪ ਗੁਰੂ ਅਰਜੁਨ ਦੇਵ ਜੀ ਨੂੰ ਅੱਖਾਂ ਨਾਲ ਵੇਖੋ ।੧।

**ਸਤਿ ਰੂਪੁ ਸਤਿ ਨਾਮੁ, ਸਤੁ ਸੰਤੋਖੁ ਧਰਿਓ ਉਰਿ ॥ ਆਦਿ ਪੁਰਖਿ ਪਰਤਖਿ ਲਿਖਉ ਅਛਰੁ, ਮਸਤਕਿ ਧੁਰਿ ॥**  
(ਪੰਨਾ ੧੪੦੮)

ਪਦ ਅਰਥ:— ਉਰਿ—ਹਿਰਦੇ ਵਿਚ । ਆਦਿ ਪੁਰਖਿ—ਅਕਾਲ ਪੁਰਖ ਨੇ । ਮਸਤਕਿ—ਮੱਥੇ ਉਤੇ । ਧੁਰਿ—ਧੁਰੇਂ, ਮੁੱਢ ਤੋਂ । ਅਛਰੁ—ਲੇਖ ।

ਅਰਥ:— (ਗੁਰੂ ਅਰਜੁਨ ਦੇਵ ਜੀ ਨੇ) ਸਤ ਸੰਤੋਖ ਹਿਰਦੇ ਵਿਚ ਧਾਰਨ ਕੀਤਾ ਹੈ, ਤੇ ਉਸ ਹਰੀ ਨੂੰ ਆਪਣੇ ਅੰਦਰ ਟਿਕਾਇਆ ਹੈ ਜਿਸ ਦਾ ਰੂਪ ਸਤਿ ਹੈ ਤੇ ਨਾਮ ਸਦਾ-ਥਿਰ ਹੈ । ਪਰਤੱਖ ਤੌਰ ਤੇ ਅਕਾਲ ਪੁਰਖ ਨੇ ਧੁਰੇਂ ਹੀ ਆਪ ਦੇ ਮੱਥੇ ਤੇ ਲੇਖ ਲਿਖਿਆ ਹੈ ।

**ਪ੍ਰਗਟ ਜੋਤਿ ਜਗਮਗੈ, ਤੇਜੁ ਭੂਅ ਮੰਡਲਿ ਛਾਯਉ ॥ ਪਾਰਸੁ ਪਰਸਿ ਪਰਸੁ ਪਰਸਿ, ਗੁਰਿ ਗੁਰੁ ਕਹਾਯਉ ॥**  
(ਪੰਨਾ ੧੪੦੮)

ਪਦ ਅਰਥ:— ਭੂਅ ਮੰਡਲਿ—ਧਰਤੀ ਉਤੇ । ਛਾਯਉ—ਖਿਲਰਿਆ ਹੈ । ਪਰਸੁ—ਪਰਸਣ-ਜੋਗ ਗੁਰੂ ਨੂੰ । ਗੁਰਿ—ਗੁਰੂ ਤੋਂ, ਗੁਰੂ ਦੀ ਰਾਹੀਂ । ਕਹਾਯਉ—ਅਖਵਾਇਆ ।

ਅਰਥ:— (ਆਪ ਦੇ ਅੰਦਰ) ਪ੍ਰਗਟ ਤੌਰ ਤੇ (ਹਰੀ ਦੀ) ਜੋਤਿ ਜਗਮਗ ਜਗਮਗ ਕਰ ਰਹੀ ਹੈ, (ਆਪ ਦਾ) ਤੇਜ ਧਰਤੀ ਉਤੇ ਛਾਇਆ ਹੋਇਆ ਹੈ । ਪਾਰਸ (ਗੁਰੂ) ਨੂੰ ਤੇ ਪਰਸਣ-ਜੋਗ (ਗੁਰੂ) ਨੂੰ ਛੁਹ ਕੇ (ਆਪ) ਗੁਰੂ

ਤੋਂ ਗੁਰੂ ਅਖਵਾਏ ।

**ਭਨਿ ਮਥੁਰਾ, ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ ਰਹਹੁ ॥ ਕਲਜੁਗਿ ਜਹਾਜੁ, ਅਰਜੁਨੁ ਗੁਰੂ, ਸਗਲ ਸ੍ਰਿਸ੍ਰਿ ਲਗਿ ਬਿਤਰਹੁ ॥੨॥ (ਪੰਨਾ ੧੪੦੮)**

ਪਦ ਅਰਥ:— ਭਨਿ—ਆਖ । ਮੂਰਤਿ—ਸਰੂਪ ਵਿਚ । ਥਿਰੁ ਚਿਤੁ ਲਾਇ—ਮਨ ਭਲੀ ਪ੍ਰਕਾਰ ਜੋੜ ਕੇ । ਕਲਜੁਗਿ—ਕਲਜੁਗ ਵਿਚ । ਸਗਲ ਸ੍ਰਿਸ੍ਰਿ—ਹੇ ਸਾਰੀ ਸ੍ਰਿਸ਼ਟੀ ! (ਭਾਵ, ਹੇ ਦੁਨੀਆ ਦੇ ਲੋਕੋ) ! ਬਿਤਰਹੁ—ਤਰੋ ।

ਅਰਥ:— ਹੇ ਮਥੁਰਾ ! ਆਖ—(ਗੁਰੂ ਅਰਜੁਨ ਦੇਵ ਜੀ ਦੇ) ਸਰੂਪ ਵਿਚ ਮਨ ਭਲੀ ਪ੍ਰਕਾਰ ਜੋੜ ਕੇ ਸਨਮੁਖ ਰਹੋ । ਗੁਰੂ ਅਰਜੁਨ ਕਲਜੁਗ ਵਿਚ ਜਹਾਜ਼ ਹੈ । ਹੇ ਦੁਨੀਆ ਦੇ ਲੋਕੋ ! ਉਸ ਦੀ ਚਰਨੀਂ ਲੱਗ ਕੇ (ਸੰਸਾਰ-ਸਾਗਰ) ਤੋਂ ਸਹੀ ਸਲਾਮਤ ਪਾਰ ਲੰਘੋ ।੨।

**ਤਿਹ ਜਨ ਜਾਚਹੁ, ਜਗਤੁ ਪਰ ਜਾਨੀਅਤੁ, ਬਾਸੁਰ ਰਯਨਿ, ਬਾਸੁ ਜਾ ਕੇ ਹਿਤੁ ਨਾਮ ਸਿਉ ॥ ਪਰਮ ਅਤੀਤੁ, ਪਰਮੇਸੁਰ ਕੈ ਰੰਗਿ ਰੰਗੋ, ਬਾਸਨਾ ਤੇ ਬਾਹਰਿ, ਪੈ ਦੇਖੀਅਤੁ ਧਾਮ ਸਿਉ ॥ (ਪੰਨਾ ੧੪੦੮)**

ਪਦ ਅਰਥ:— ਜਨ—ਹੇ ਲੋਕੋ ! ਤਿਹ ਜਾਚਹੁ—ਉਸ ਤੋਂ ਮੰਗੋ । ਜਗਤੁ ਪਰ—ਸਾਰੇ ਸੰਸਾਰ ਵਿਚ । ਜਾਨੀਅਤੁ—ਪ੍ਰਗਟ ਹੈ । ਬਾਸੁਰ—ਦਿਨ । ਰਯਨਿ—ਰਾਤ । ਬਾਸੁ—ਵਾਸਾ । ਹਿਤੁ—ਪਿਆਰ । ਸਿਉ—ਨਾਲ । ਸੰਗਿ—ਪ੍ਰੇਮ ਵਿਚ । ਤੇ—ਤੋਂ । ਪੈ—ਪਰੰਤੂ । ਧਾਮ—ਘਰ ।

ਅਰਥ:— ਹੇ ਲੋਕੋ ! ਉਸ ਗੁਰੂ ਦੇ ਦਰ ਤੋਂ ਮੰਗੋ, ਜੋ ਸਾਰੇ ਸੰਸਾਰ ਵਿਚ ਪ੍ਰਗਟ ਹੈ ਤੇ ਦਿਨ ਰਾਤ ਜਿਸ ਦਾ ਪਿਆਰ ਤੇ ਵਾਸਾ ਨਾਮ ਨਾਲ ਹੈ, ਜੋ ਪੂਰਨ ਵੈਰਾਗਵਾਨ ਹੈ, ਹਰੀ ਦੇ ਪਿਆਰ ਵਿਚ ਭਿੱਜਾ ਹੋਇਆ ਹੈ, ਵਾਸਨਾ ਤੋਂ ਪਰੇ ਹੈ; ਪਰ ਉਂਵ ਗ੍ਰਿਹਸਤ ਵਿਚ ਵੇਖੀਦਾ ਹੈ ।

**ਅਪਰ ਪਰੰਪਰ ਪੁਰਖ ਸਿਉ, ਪ੍ਰੇਮੁ ਲਾਗੋ, ਬਿਨੁ ਭਗਵੰਤ, ਰਸੁ ਨਾਹੀ ਅਉਰੈ ਕਾਮ ਸਿਉ ॥ ਮਥੁਰਾ ਕੇ ਪ੍ਰਭੁ ਸੂਬਮਯ, ਅਰਜੁਨ ਗੁਰੂ, ਭਗਤਿ ਕੈ ਹੇਤਿ ਪਾਇ ਰਹਿਓ ਮਿਲਿ ਰਾਮ ਸਿਉ ॥੩॥ (ਪੰਨਾ ੧੪੦੮)**

ਪਦ ਅਰਥ:— ਅਪਰ ਪਰੰਪਰ ਪੁਰਖ—ਬੇਅੰਤ ਹਰੀ । ਰਸੁ—ਸੁਆਦ, ਪਿਆਰ । ਅਉਰੈ ਕਾਮ ਸਿਉ—ਕਿਸੇ ਹੋਰ ਕੰਮ ਨਾਲ । ਰਾਮ ਪਾਇ ਸਿਉ ਮਿਲਿ ਰਹਿਓ—ਹਰੀ ਦੇ ਚਰਨਾਂ ਵਿਚ ਜੁੜ ਰਿਹਾ ਹੈ ।

ਅਰਥ:— (ਜਿਸ ਗੁਰੂ ਅਰਜੁਨ ਦਾ) ਪਿਆਰ ਬੇਅੰਤ ਹਰੀ ਨਾਲ ਲੱਗਾ ਹੋਇਆ ਹੈ, ਤੇ ਜਿਸ ਨੂੰ ਹਰੀ ਤੋਂ ਬਿਨਾ ਕਿਸੇ ਹੋਰ ਕੰਮ ਨਾਲ ਕੋਈ ਗਉਂ ਨਹੀਂ ਹੈ, ਉਹ ਗੁਰੂ ਅਰਜੁਨ ਹੀ ਮਥੁਰਾ ਦਾ ਸਰਬ-ਵਿਆਪਕ ਪ੍ਰਭੂ ਹੈ, ਉਹ ਭਗਤੀ ਦੀ ਖਾਤਰ ਹਰੀ ਦੇ ਚਰਨਾਂ ਵਿਚ ਜੁੜਿਆ ਹੋਇਆ ਹੈ ।੩।

**ਅੰਤੁ ਨ ਪਾਵਤ ਦੇਵ ਸਬੈ ਮੁਨਿ, ਇੰਦ੍ਰ ਮਹਾ ਸਿਵ ਜੋਗ ਕਰੀ ॥ ਫੁਨਿ, ਬੇਦ ਬਿਰੰਚਿ ਬਿਚਾਰਿ ਰਹਿਓ, ਹਰਿ ਜਾਪੁ ਨ ਛਾਡੁਓ ਏਕ ਘਰੀ ॥ (ਪੰਨਾ ੧੪੦੯)**

ਪਦ ਅਰਥ:— ਸ੍ਰਬੈ—ਸਾਰੇ । ਜੋਗ—ਜੋਗ ਦੀ ਸਾਧਨਾ । ਕਰੀ—ਕੀਤੀ । ਫੁਨਿ—ਅਤੇ । ਬਿਰੰਚਿ—ਬ੍ਰਹਮਾ । ਨ ਛਾਡੁਓ—ਨਾਹ ਛੱਡਿਆ ।

ਅਰਥ:— ਇੰਦ੍ਰ ਤੇ ਸ਼ਿਵ ਜੀ ਨੇ ਜੋਗ-ਸਾਧਨਾ ਕੀਤੀ, ਬ੍ਰਹਮਾ ਬੇਦ ਵਿਚਾਰ ਕੇ ਥੱਕ ਗਿਆ, ਉਸ ਨੇ ਹਰੀ ਦਾ

ਜਾਪ ਇਕ ਘੜੀ ਨਾਹ ਛੱਡਿਆ, ਪਰ ਇਹਨਾਂ ਸਾਰੇ ਦੇਵਤਿਆਂ ਤੇ ਮੁਨੀਆਂ ਨੇ (ਗੁਰੂ ਅਰਜੁਨ ਦਾ) ਅੰਤ ਨਾਹ ਪਾਇਆ ।

**ਮਥੁਰਾ ਜਨ ਕੋ ਪ੍ਰਭੂ ਦੀਨ ਦਯਾਲੁ ਹੈ, ਸੰਗਤਿ ਸ੍ਰਿਸ੍ਰਿ ਨਿਹਾਲੁ ਕਰੀ ॥ ਰਾਮਦਾਸਿ ਗੁਰੂ, ਜਗ ਤਾਰਨ ਕਉ, ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥ (ਪੰਨਾ ੧੪੦੯)**

ਪਦ ਅਰਥ:— ਕੋ—ਦਾ । ਕਰੀ—ਕੀਤੀ ਹੈ । ਰਾਮਦਾਸਿ ਗੁਰੂ—ਗੁਰੂ ਰਾਮਦਾਸ ਨੇ । ਗੁਰ ਜੋਤਿ—ਗੁਰੂ ਵਾਲੀ ਜੋਤਿ ।

ਅਰਥ:— ਦਾਸ ਮਥੁਰਾ ਦਾ ਪ੍ਰਭੂ (ਗੁਰੂ ਅਰਜੁਨ) ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਆਪ ਨੇ ਸੰਗਤ ਨੂੰ ਤੇ ਸ੍ਰਿਸ਼ਟੀ ਨੂੰ ਨਿਹਾਲ ਕੀਤਾ ਹੈ । ਗੁਰੂ ਰਾਮਦਾਸ ਜੀ ਨੇ ਜਗਤ ਨੂੰ ਤਾਰਨ ਲਈ ਗੁਰੂ ਵਾਲੀ ਜੋਤਿ ਗੁਰੂ ਅਰਜੁਨ ਵਿਚ ਰੱਖ ਦਿੱਤੀ ।੪।

**ਜਗ ਅਉਰੁ ਨ ਜਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ ॥ ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ ਜਿਨ੍ ਅੰਮ੍ਰਿਤ ਨਾਮੁ ਪੀਅਉ ॥ (ਪੰਨਾ ੧੪੦੯)**

ਪਦ ਅਰਥ:— ਅਉਰੁ ਨ—ਕੋਈ ਹੋਰ ਨਹੀਂ । ਜਗ ਮਹਾ ਤਮ ਮੈ—ਜਗਤ ਦੇ ਵੱਡੇ ਹਨੇਰੇ ਵਿਚ । ਤਮ—ਹਨੇਰਾ । ਮੈ—ਮਹਿ, ਵਿਚ । ਉਜਾਗਰੁ—ਵਡਾ, ਮਸ਼ਹੂਰ । ਆਨਿ—ਲਿਆ ਕੇ । ਕੋਟਿਕ—ਕ੍ਰੋੜਾਂ । ਜਿਨ੍—ਜਿਨ੍ਹਾਂ ਨੇ ।

ਅਰਥ:— ਜਗਤ ਦੇ ਇਸ ਘੋਰ ਹਨੇਰੇ ਵਿਚ (ਗੁਰੂ ਅਰਜੁਨ ਤੋਂ ਬਿਨਾ) ਕੋਈ ਹੋਰ (ਰਾਖਾ) ਨਹੀਂ ਹੈ, ਉਸੇ ਨੂੰ (ਹਰੀ ਨੇ) ਲਿਆ ਕੇ ਉਜਾਗਰ ਅਵਤਾਰ ਬਣਾਇਆ ਹੈ । ਹੇ ਮਥੁਰਾ ! ਜਿਨ੍ਹਾਂ ਨੇ (ਉਸ ਪਾਸੋਂ) ਨਾਮ ਅੰਮ੍ਰਿਤ ਪੀਤਾ ਹੈ ਉਹਨਾਂ ਦੇ ਕ੍ਰੋੜਾਂ ਦੁੱਖ ਦੂਰ ਹੋ ਗਏ ਹਨ ।

**ਇਹ ਪਧਤਿ ਤੇ, ਮਤ ਚੂਕਹਿ, ਰੇ ਮਨ, ਭੇਦੁ ਬਿਭੇਦੁ ਨ ਜਾਨ ਬੀਅਉ ॥ ਪਰਤਛਿ, ਰਿਦੈ ਗੁਰ ਅਰਜੁਨ ਕੈ, ਹਰਿ ਪੂਰਨ ਬ੍ਰਹਮਿ, ਨਿਵਾਸੁ ਲੀਅਉ ॥੫॥ (ਪੰਨਾ ੧੪੦੯)**

ਪਦ ਅਰਥ:— ਪਧਤਿ—ਰਾਹ । ਤੇ—ਤੋਂ । ਮਤ—ਮਤਾਂ । ਚੂਕਹਿ—ਖੁੰਝ ਜਾਣੇ । ਭੇਦੁ—ਫਰਕ, ਵਿਥ । ਬੀਅਉ—ਦੂਜਾ । ਰਿਦੈ—ਹਿਰਦੇ ਵਿਚ ।

ਅਰਥ:— ਹੇ ਮੇਰੇ ਮਨ ! ਕਿਤੇ ਇਸ ਰਾਹ ਤੋਂ ਖੁੰਝ ਨਾਹ ਜਾਈਂ, ਕਿਤੇ ਇਹ ਵਿੱਥ ਨ ਸਮਝੀਂ, ਕਿ ਗੁਰੂ ਅਰਜੁਨ (ਹਰੀ ਤੋਂ ਵੱਖਰਾ) ਦੂਜਾ ਹੈ । ਪੂਰਨ ਬ੍ਰਹਮ ਹਰੀ ਨੇ ਗੁਰੂ ਅਰਜੁਨ ਦੇ ਹਿਰਦੇ ਵਿਚ ਪ੍ਰਤੱਖ ਤੌਰ ਤੇ ਨਿਵਾਸ ਕੀਤਾ ਹੈ ।੫।

**ਜਬ ਲਉ, ਨਹੀ ਭਾਗ ਲਿਲਾਰ ਉਦੈ, ਤਬ ਲਉ, ਭ੍ਰਮਤੇ ਫਿਰਤੇ, ਬਹੁ ਧਾਯਉ ॥ ਕਲਿ ਘੋਰ ਸਮੁਦ੍ਰ ਮੈ, ਬੂਡਤ ਥੇ, ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ ॥ (ਪੰਨਾ ੧੪੦੯)**

ਪਦ ਅਰਥ—ਜਬ ਲਉ—ਜਦ ਤਾਈਂ । ਲਿਲਾਰ ਭਾਗ—ਮੱਥੇ ਦੇ ਭਾਗ । ਉਦੈ—ਜਾਗੇ । ਬਹੁ ਧਾਯਉ—ਬਹੁਤ ਦੌੜਦੇ । ਘੋਰ—ਡਰਾਉਣਾ । ਬੂਡਤ ਥੇ—ਭੁੱਬ ਰਹੇ ਸਾਂ । ਪਛੁਤਾਯਉ—ਪਛੁਤਾਉਣਾ । ਰੇ—ਹੇ ਭਾਈ !

ਅਰਥ:— ਹੇ ਭਾਈ ! ਜਦ ਤਾਈਂ ਮੱਥੇ ਦੇ ਭਾਗ ਨਹੀਂ ਸਨ ਜਾਗੇ, ਤਦ ਤਾਈਂ ਬਹੁਤ ਭਟਕਦੇ ਤੇ ਭੱਜਦੇ ਫਿਰਦੇ ਸਾਂ, ਕਲਜੁਗ ਦੇ ਡਰਾਉਣੇ ਸਮੁੰਦਰ ਵਿਚ ਭੁੱਬ ਰਹੇ ਸਾਂ, ਪਛੋਤਾਵਾ ਕਿਸੇ ਵੇਲੇ ਮਿਟਦਾ ਨਹੀਂ ਸੀ ।

ਤਤੁ ਬਿਚਾਰੁ ਯਹੈ, ਮਥੁਰਾ ਜਗ ਤਾਰਨ ਕਉ, ਅਵਤਾਰੁ ਬਨਾਯਉ ॥ ਜਪੁਉ ਜਿਨ੍ਹ, ਅਰਜੁਨ ਦੇਵ ਗੁਰੂ, ਫਿਰਿ, ਸੰਕਟ ਜੋਨਿ ਗਰਭ, ਨ ਆਯਉ ॥੬॥ (ਪੰਨਾ ੧੪੦੯)

ਪਦ ਅਰਥ:— ਤਤੁ ਬਿਚਾਰੁ—ਸੱਚੀ ਵਿਚਾਰ । ਯਹੈ—ਇਹੀ ਹੈ । ਸੰਕਟ—ਦੁੱਖ ।

ਅਰਥ:— ਪਰ, ਹੇ ਮਥੁਰਾ ! ਹੁਣ ਸੱਚੀ ਵਿਚਾਰ ਇਹ ਹੈ ਕਿ ਜਗਤ ਨੂੰ ਤਾਰਨ ਲਈ (ਹਰੀ ਨੇ ਗੁਰੂ ਅਰਜੁਨ) ਅਵਤਾਰ ਬਣਾਇਆ ਹੈ, ਜਿਨ੍ਹਾਂ ਨੇ ਗੁਰੂ ਅਰਜੁਨ ਦੇਵ (ਜੀ) ਨੂੰ ਜਪਿਆ ਹੈ, ਉਹ ਪਰਤ ਕੇ ਗਰਭ ਜੂਨ ਤੇ ਦੁੱਖਾਂ ਵਿਚ ਨਹੀਂ ਆਏ ।੬।

ਕਲਿ ਸਮੁਦ੍ਰ, ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ ॥ ਬਸਹਿ ਸੰਤ ਜਿਸੁ ਰਿਦੈ, ਦੁਖ ਦਾਰਿਦ੍ਰ ਨਿਵਾਰਨੁ ॥ (ਪੰਨਾ ੧੪੦੯)

ਪਦ ਅਰਥ:— ਕਲਿ—ਕਲਜੁਗ । ਜਿਸੁ ਰਿਦੈ—ਜਿਸ ਦੇ ਹਿਰਦੇ ਵਿਚ ।

ਅਰਥ:— ਕਲਜੁਗ ਦੇ ਸਮੁੰਦਰ ਤੋਂ ਤਾਰਨ ਲਈ ਗੁਰੂ ਅਰਜੁਨ ਦੇਵ ਜੀ ਹਰੀ ਦਾ ਨਾਮ-ਰੂਪ ਪ੍ਰਗਟ ਹੋਏ ਹਨ, ਆਪ ਦੇ ਹਿਰਦੇ ਵਿਚ ਸੰਤ (ਸ਼ਾਂਤੀ ਦਾ ਸੋਮਾ ਪ੍ਰਭੂ ਜੀ) ਵੱਸਦੇ ਹਨ, ਆਪ ਦੁੱਖਾਂ ਦਰਿਦ੍ਰਾਂ ਦੇ ਦੂਰ ਕਰਨ ਵਾਲੇ ਹਨ ।

ਨਿਰਮਲ ਭੇਖ ਅਪਾਰ, ਤਾਸੁ ਬਿਨੁ ਅਵਰੁ ਨ ਕੋਈ ॥ ਮਨ ਬਚ ਜਿਨਿ ਜਾਣਿਅਉ, ਭਯਉ ਤਿਹ ਸਮਸਰਿ ਸੋਈ ॥ (ਪੰਨਾ ੧੪੦੯)

ਪਦ ਅਰਥ:— ਭੇਖ—ਸਰੂਪ । ਨਿਰਮਲ—ਪਵਿੱਤਰ । ਅਪਾਰ—ਬੇਅੰਤ ਪ੍ਰਭੂ ਦਾ । ਜਿਨਿ—ਜਿਸ ਨੇ । ਸਮਸਰਿ—ਵਰਗਾ ।

ਅਰਥ:— ਉਸ (ਗੁਰੂ ਅਰਜੁਨ) ਤੋਂ ਬਿਨਾ ਕੋਈ ਹੋਰ ਨਹੀਂ ਹੈ, ਆਪ ਅਪਾਰ ਹਰੀ ਦਾ ਨਿਰਮਲ ਰੂਪ ਹਨ । ਜਿਸ (ਮਨੁੱਖ) ਨੇ ਮਨ ਤੇ ਬਚਨਾਂ ਕਰਕੇ ਹਰੀ ਨੂੰ ਪਛਾਤਾ ਹੈ, ਉਹ ਹਰੀ ਵਰਗਾ ਹੀ ਹੋ ਗਿਆ ਹੈ ।

ਧਰਨਿ ਗਗਨ ਨਵ ਖੰਡ ਮਹਿ, ਜੋਤਿ ਸ੍ਰੂਪੀ ਰਹਿਓ ਭਰਿ ॥ ਭਨਿ ਮਥੁਰਾ, ਕਛੁ ਭੇਦੁ ਨਹੀ, ਗੁਰੁ ਅਰਜੁਨੁ ਪਰਤਖੁ ਹਰਿ ॥੭॥੧੯॥ (ਪੰਨਾ ੧੪੦੯)

ਪਦ ਅਰਥ:— ਧਰਨਿ—ਧਰਤੀ । ਗਗਨ—ਅਕਾਸ਼ । ਮਹਿ—ਵਿਚ । ਭਰਿ—ਵਿਆਪਕ । ਪਰਤਖੁ—ਸਾਖਿਆਤ ਤੌਰ ਤੇ ।

ਅਰਥ:— (ਗੁਰੂ ਅਰਜੁਨ ਹੀ) ਜੋਤਿ-ਰੂਪ ਹੋ ਕੇ ਧਰਤੀ ਅਕਾਸ਼ ਤੇ ਨੌਂ ਖੰਡਾਂ ਵਿਚ ਵਿਆਪ ਰਿਹਾ ਹੈ । ਹੇ ਮਥੁਰਾ ! ਆਖਿ—ਗੁਰੂ ਅਰਜੁਨ ਸਾਖਿਆਤ ਅਕਾਲ ਪੁਰਖ ਹੈ । ਕੋਈ ਫਰਕ ਨਹੀਂ ਹੈ ।੭।੧੯।

(ਮਥੁਰਾ ਭੱਟ ਦੇ ੭ ਸਵਈਏ)

ਅਜੈ ਗੰਗ ਜਲੁ ਅਟਲੁ, ਸਿਖ ਸੰਗਤਿ ਸਭ ਨਾਵੈ ॥ ਨਿਤ ਪੁਰਾਣ ਬਾਚੀਅਹਿ, ਬੇਦ ਬ੍ਰਹਮਾ ਮੁਖਿ ਗਾਵੈ ॥ (ਪੰਨਾ ੧੪੦੯)

ਪਦ ਅਰਥ:— ਅਜੈ—ਨਾਹ ਜਿੱਤਿਆ ਜਾਣ ਵਾਲਾ, ਰੱਬੀ । ਗੰਗ ਜਲੁ—ਗੰਗਾ ਦਾ ਜਲ । ਅਟਲੁ—ਸਦਾ-ਥਿਰ ਰਹਿਣ ਵਾਲਾ । ਨਾਵੈ—ਇਸ਼ਨਾਨ ਕਰਦੀ ਹੈ । ਬਾਚੀਅਹਿ—ਪੜ੍ਹੇ ਜਾਂਦੇ ਹਨ । ਮੁਖਿ—ਮੂੰਹੋਂ । ਗਾਵੈ—ਗਾਉਂਦਾ ਹੈ । ਪੁਰਾਣ—ਵਿਆਸ ਰਿਸ਼ੀ ਦੇ ਲਿਖੇ ਹੋਏ ਅਠਾਰਾਂ ਧਰਮ-ਪੁਸਤਕ ।



ਅਰਥ:— (ਗੁਰੂ ਅਰਜੁਨ ਦੇਵ ਜੀ ਦੀ ਦਰਗਾਹ ਵਿਚ) ਕਦੇ ਨਾਹ ਮੁੱਕਣ ਵਾਲਾ (ਨਾਮ-ਰੂਪ) ਗੰਗਾ ਜਲ (ਵਹਿ ਰਿਹਾ ਹੈ, ਜਿਸ ਵਿਚ) ਸਾਰੀ ਸੰਗਤਿ ਇਸ਼ਨਾਨ ਕਰਦੀ ਹੈ । (ਆਪ ਦੀ ਹਜ਼ੂਰੀ ਵਿਚ ਇਤਨੇ ਮਹਾ ਰਿਸ਼ੀ ਵਿਆਸ ਦੇ ਲਿਖੇ ਹੋਏ ਧਰਮ ਪੁਸਤਕ) ਪੁਰਾਣ ਸਦਾ ਪੜ੍ਹੇ ਜਾਂਦੇ ਹਨ ਤੇ ਬ੍ਰਹਮਾ (ਭੀ ਆਪ ਦੀ ਹਜ਼ੂਰੀ ਵਿਚ) ਮੂੰਹੋਂ ਵੇਦਾਂ ਨੂੰ ਗਾ ਰਿਹਾ ਹੈ (ਭਾਵ, ਵਿਆਸ ਤੇ ਬ੍ਰਹਮਾ ਵਰਗੇ ਵੱਡੇ ਵੱਡੇ ਦੇਵਤੇ ਤੇ ਵਿਦਵਾਨ ਰਿਸ਼ੀ ਭੀ ਗੁਰੂ ਅਰਜੁਨ ਦੇ ਦਰ ਤੇ ਹਾਜ਼ਰ ਰਹਿਣ ਵਿਚ ਆਪਣੇ ਚੰਗੇ ਭਾਗ ਸਮਝਦੇ ਹਨ । ਮੇਰੇ ਵਾਸਤੇ ਤਾਂ ਗੁਰੂ ਦੀ ਬਾਣੀ ਹੀ ਪੁਰਾਣ ਅਤੇ ਵੇਦ ਹੈ) ।

**ਅਜੈ ਚਵਰੁ ਸਿਰਿ ਢੁਲੈ, ਨਾਮੁ ਅੰਮ੍ਰਿਤੁ ਮੁਖਿ ਲੀਅਉ ॥ ਗੁਰੁ ਅਰਜੁਨੁ ਸਿਰਿ ਛੜੁ, ਆਪਿ ਪਰਮੇਸਰਿ ਦੀਅਉ ॥ (ਪੰਨਾ ੧੪੦੯)**

ਪਦ ਅਰਥ:— ਢੁਲੈ—ਝੁੱਲ ਰਿਹਾ ਹੈ । ਗੁਰੂ ਅਰਜੁਨ ਸਿਰਿ—ਗੁਰੂ ਅਰਜੁਨ ਦੇ ਸਿਰ ਉਤੇ । ਪਰਮੇਸਰਿ—ਪਰਮੇਸਰ ਨੇ ।

ਅਰਥ:— (ਆਪ ਦੇ) ਸਿਰ ਤੇ ਰੱਬੀ ਚਉਰ ਝੁੱਲ ਰਿਹਾ ਹੈ, ਆਪ ਨੇ ਆਤਮਕ ਜੀਵਣ ਦੇਣ ਵਾਲਾ ਨਾਮ ਮੂੰਹੋਂ (ਸਦਾ) ਉਚਾਰਿਆ ਹੈ । ਗੁਰੂ ਅਰਜੁਨ ਦੇਵ ਜੀ ਦੇ ਸਿਰ ਤੇ ਇਹ ਛਤਰ ਪਰਮੇਸੁਰ ਨੇ ਆਪ ਬਖਸ਼ਿਆ ਹੈ ।

**ਮਿਲਿ ਨਾਨਕ ਅੰਗਦ ਅਮਰ ਗੁਰ, ਗੁਰੁ ਰਾਮਦਾਸੁ, ਹਰਿ ਪਹਿ ਗਯਉ ॥ ਹਰਿਬੰਸ, ਜਗਤਿ ਜਸੁ ਸੰਚਰਉ, ਸੁ ਕਵਣੁ ਕਹੈ, ਸ੍ਰੀ ਗੁਰੁ ਮੁਯਉ ॥੧॥ (ਪੰਨਾ ੧੪੦੯)**

ਪਦ ਅਰਥ:— ਮਿਲਿ—ਮਿਲ ਕੇ । ਹਰਿ ਪਹਿ—ਹਰੀ ਦੇ ਕੋਲ । ਹਰਿਬੰਸ—ਹੇ ਹਰਿਬੰਸ ਕਵੀ ! ਜਗਤਿ—ਸੰਸਾਰ ਵਿਚ । ਸੰਚਰਉ—ਪਸਰਿਆ ਹੈ । ਮਿਲਿ ਗੁਰ—ਗੁਰੂ ਨੂੰ ਮਿਲ ਕੇ । ਮੁਯਉ—ਮੋਇਆ ਹੈ ।

ਅਰਥ:— ਗੁਰੂ ਨਾਨਕ, ਗੁਰੂ ਅੰਗਦ ਤੇ ਗੁਰੂ ਅਮਰਦਾਸ ਜੀ ਨੂੰ ਮਿਲ ਕੇ, ਗੁਰੂ ਰਾਮਦਾਸ ਜੀ ਹਰੀ ਵਿਚ ਲੀਨ ਹੋ ਗਏ ਹਨ । ਹੇ ਹਰਿਬੰਸ ! ਜਗਤ ਵਿਚ ਸਤਿਗੁਰੂ ਜੀ ਦੀ ਸੋਭਾ ਪਸਰ ਰਹੀ ਹੈ । ਕੌਣ ਆਖਦਾ ਹੈ, ਕਿ ਗੁਰੂ ਰਾਮਦਾਸ ਜੀ ਮੁਏ ਹਨ ?

**ਦੇਵ ਪੁਰੀ ਮਹਿ ਗਯਉ, ਆਪਿ ਪਰਮੇਸ੍ਰਰ ਭਾਯਉ ॥ ਹਰਿ ਸਿੰਘਾਸਣੁ ਦੀਅਉ, ਸਿਰੀ ਗੁਰੁ ਤਹ ਬੈਠਾਯਉ ॥ (ਪੰਨਾ ੧੪੦੯)**

ਪਦ ਅਰਥ:— ਦੇਵ ਪੁਰੀ—ਹਰੀ ਦਾ ਦੇਸ, ਸੱਚ ਖੰਡ । ਭਾਯਉ—ਚੰਗਾ ਲੱਗਾ । ਹਰਿ—ਹਰੀ ਨੇ । ਸਿੰਘਾਸਣੁ—ਤਖਤ । ਤਹ—ਉਥੇ ।

ਅਰਥ:— (ਗੁਰੂ ਰਾਮ ਦਾਸ) ਸੱਚ ਖੰਡ ਵਿਚ ਗਿਆ ਹੈ ਹਰੀ ਨੂੰ ਇਹੀ ਰਜਾ ਚੰਗੀ ਲੱਗੀ ਹੈ । ਹਰੀ ਨੇ (ਆਪ ਨੂੰ) ਤਖਤ ਦਿੱਤਾ ਹੈ ਤੇ ਉਸ ਉਤੇ ਸ੍ਰੀ ਗੁਰੂ (ਰਾਮਦਾਸ ਜੀ) ਨੂੰ ਬਿਠਾਇਆ ਹੈ ।

**ਰਹਸੁ ਕੀਅਉ ਸੁਰ ਦੇਵ, ਤੋਹਿ ਜਸੁ ਜਯ ਜਯ ਜੰਪਹਿ ॥ ਅਸੁਰ ਗਏ ਤੇ ਭਾਗਿ, ਪਾਪ ਤਿਨ੍ ਭੀਤਰਿ ਕੰਪਹਿ ॥ (ਪੰਨਾ ੧੪੦੯)**

ਪਦ ਅਰਥ:— ਰਹਸੁ—ਖੁਸ਼ੀ, ਮੰਗਲ । ਸੁਰਦੇਵ—ਦੇਵਤਿਆਂ ਨੇ । ਤੋਹਿ ਜਸੁ—ਤੇਰਾ ਜਸ । ਅਸੁਰ—ਦੈਂਤ । ਤੇ—ਉਹ ਸਾਰੇ ।

ਅਰਥ:— ਦੇਵਤਿਆਂ ਨੇ ਮੰਗਲਚਾਰ ਕੀਤਾ ਹੈ, ਤੇਰਾ ਜਸ ਤੇ ਜੈ-ਜੈਕਾਰ ਕਰ ਰਹੇ ਹਨ । ਉਹ (ਸਾਰੇ ਦੈਂਤ (ਉਥੋਂ) ਭੱਜ ਗਏ ਹਨ, (ਉਹਨਾਂ ਦੇ ਆਪਣੇ) ਪਾਪ ਉਹਨਾਂ ਦੇ ਅੰਦਰ ਕੰਬ ਰਹੇ ਹਨ ।

ਕਾਟੇ ਸੁ ਪਾਪ ਤਿਨੁ ਨਰਹੁ ਕੇ, ਗੁਰੁ ਰਾਮਦਾਸੁ ਜਿਨੁ ਪਾਇਯਉ ॥ ਛਤ੍ਰੁ ਸਿੰਘਾਸਨੁ ਪਿਰਥਮੀ, ਗੁਰੁ ਅਰਜੁਨੁ ਕਉ ਦੇ ਆਇਅਉ ॥੨॥੨੧॥੯॥੧੧॥੧੦॥੧੦॥੨੨॥੬੦॥੧੨੨॥ (ਪੰਨਾ ੧੪੦੯)

ਪਦ ਅਰਥ:— ਤਿਨ ਨਰਹੁ ਕੇ—ਉਹਨਾਂ ਮਨੁੱਖਾਂ ਦੇ । ਦੇ ਆਇਅਉ—ਦੇ ਕੇ ਆ ਗਿਆ ਹੈ ।

ਅਰਥ:— ਉਹਨਾਂ ਮਨੁੱਖਾਂ ਦੇ ਪਾਪ ਕੱਟੇ ਗਏ ਹਨ, ਜਿਨ੍ਹਾਂ ਨੂੰ ਗੁਰੂ ਰਾਮਦਾਸ ਮਿਲ ਪਿਆ ਹੈ । ਗੁਰੂ ਰਾਮਦਾਸ ਧਰਤੀ ਦਾ ਛਤਰ ਤੇ ਸਿੰਘਾਸਣ ਗੁਰੂ ਅਰਜੁਨ ਸਾਹਿਬ ਜੀ ਨੂੰ ਦੇ ਆਇਆ ਹੈ ।੨।੨੧।

ਨੋਟ:— ਇਹ ਦੋਵੇਂ ਸਵਈਏ ‘ਹਰਿਬੰਸ’ ਭੱਟ ਦੇ ਹਨ । ਪਹਿਲੇ ਸਵਈਏ ਵਿਚ ਗੁਰੂ ਅਰਜੁਨ ਸਾਹਿਬ ਜੀ ਦੇ ਦਰਬਾਰ ਦੀ ਮਹਿਮਾ ਕੀਤੀ ਹੈ । ਹਿੰਦੂ ਮਤ ਵਿਚ ਗੰਗਾ, ਪੁਰਾਣ ਤੇ ਵੇਦਾਂ ਦੀ ਉੱਚਤਾ ਮੰਨੀ ਗਈ ਹੈ । ਭੱਟ ਜੀ ਦੇ ਹਿਰਦੇ ਉਤੇ ਸਤਿਗੁਰੂ ਜੀ ਦਾ ਦਰਬਾਰ ਵੇਖ ਕੇ ਇਹ ਪ੍ਰਭਾਵ ਪੈਂਦਾ ਹੈ ਕਿ ਨਾਮ ਅੰਮ੍ਰਿਤ, ਮਾਨੋ, ਗੰਗਾ ਜਲ ਹੈ । ਪੁਰਾਣ ਤੇ ਵੇਦ ਭੀ ਗੁਰੂ-ਦਰ ਦੀ ਸੋਭਾ ਕਰ ਰਹੇ ਹਨ । ਉਸੇ ਤਰ੍ਹਾਂ ਦਾ ਖਿਆਲ ਹੈ, ਜਿਵੇਂ ਬਾਬਾ ਲਹਣਾ ਜੀ ਨੇ ਵੈਸ਼ਨੋ ਦੇਵੀ ਨੂੰ ਗੁਰੂ ਨਾਨਕ ਦੇ ਦਰ ਤੇ ਝਾਤੂ ਦੋਂਦਿਆਂ ਵੇਖਿਆ । ਭੱਟ ਹਰਿਬੰਸ ਦੇ ਹਿਰਦੇ ਵਿਚ ਪਹਿਲਾਂ ਗੰਗਾ, ਪੁਰਾਣ ਤੇ ਵੇਦਾਂ ਦੀ ਇੱਜ਼ਤ ਸੀ, ਗੁਰੂ ਦਾ ਦਰ ਵੇਖ ਕੇ ਪ੍ਰਤੀਤ ਹੋਇਆ ਕਿ ਇਸ ਦਰ ਦੇ ਤਾਂ ਉਹ ਭੀ ਸੇਵਕ ਹਨ ।

(ਹਰਿਬੰਸ ਭੱਟ ਦੇ ੨ ਸਵਈਏ)

ਸਾਰਾ ਵੇਰਵਾ—

.. ਕਲ੍ਹਸਾਰ = ੧੨

.. ਮਥੁਰਾ .. = ੭

.. ਹਰਿਬੰਸ .. = ੨

.....—

.. ਜੋੜ .... ੨੧

ਅਖੀਰਲੇ ਅੰਕਾਂ ਦਾ ਵੇਰਵਾ

ਸਵਈਏ ਸ੍ਰੀ ਮੁਖ ਬਾਕੁ .. = ੯

” ..... ” ..... = ੧੧

ਸਵਈਏ ਮਹਲੇ ਪਹਿਲੇ ਕੇ = ੧੦

ਸਵਈਏ ਮਹਲੇ ਦੂਜੇ ਕੇ .. = ੧੦

ਸਵਈਏ ਮਹਲੇ ਤੀਜੇ ਕੇ .. = ੨੨

ਸਵਈਏ ਮਹਲੇ ਚੌਥੇ ਕੇ ... = ੬੦

ਸਵਈਏ ਮਹਲੇ ਪੰਜਵੇਂ ਕੇ .. = ੨੧

.....—

.... ਕੁੱਲ ਜੋੜ ..... ੧੪੩

ਅੰਕ ੧੨੨ ਵਿਚ ਗੁਰੂ ਅਰਜੁਨ ਸਾਹਿਬ ਦੀ ਉਸਤਤਿ ਵਿਚ ਉਚਾਰੇ ੨੧ ਸਵਈਆਂ ਦਾ ਜੋੜ ਨਹੀਂ ਦਿੱਤਾ ਗਿਆ ।

ਸਾਰੇ ਭੱਟਾਂ ਦਾ ਵੇਰਵਾ

੧. ਕਲ੍ਹਸਹਾਰ . . ੧੦ . . ੧੦ . . ੯ . . ੧੩ . . ੧੨ . . = ੫੪
੨. ਜਾਲਪ . . . . . ੫ . . . . . = ੫
੩. ਕੀਰਤ . . . . . ੪ . . ੪ . . . . . = ੮
੪. ਭਿਖਾ . . . . . ੨ . . . . . = ੨
੫. ਸਲ੍ਹ . . . . . ੧ . . ੨ . . . . . = ੩
੬. ਭਲ੍ਹ . . . . . ੧ . . . . . = ੧
੭. ਨਲ੍ਹ . . . . . ੧੬ . . . . . = ੧੬
੮. ਗਯੰਦ . . . . . ੧੩ . . . . . = ੧੩
੯. ਮਥੁਰਾ . . . . . ੭ . . ੭ . . = ੧੪
੧੦. ਬਲ੍ਹ . . . . . ੫ . . . . . = ੫
੧੧. ਹਰਿਬੰਸ . . . . . ੨ . . = ੨
. . . . . —
. . ੧੧ . . . . ੧੦ . . ੧੦ . . ੨੨ . . ੬੦ . . ੨੧ . . ੧੨੩

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ  
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥  
ਸਲੋਕ ਵਾਰਾਂ ਤੇ ਵਧੀਕ ॥ ਮਹਲਾ ੧ ॥

ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥ ਸਸੁੜਿ ਸੁਹੀਆ ਕਿਵ ਕਰੀ ਨਿਵਣੁ ਨ ਜਾਇ ਥਣੀ ॥ ਗਚੁ ਜਿ ਲਗਾ  
ਗਿੜਵੜੀ ਸਖੀਏ ਧਉਲਹਰੀ ॥ ਸੇ ਭੀ ਢਹਦੇ ਡਿਠੁ ਮੈ ਮੁੰਧ ਨ ਗਰਬੁ ਥਣੀ ॥੧॥ (ਪੰਨਾ ੧੪੧੦)

ਤੇ—ਤੋਂ । ਸਲੋਕ ਵਾਰਾਂ ਤੇ ਵਧੀਕ—‘ਵਾਰਾਂ’ (ਵਿਚ ਦਰਜ ਹੋਣ) ਤੋਂ ਵਧੇ ਹੋਏ ਸਲੋਕ ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਕੁਲ ੨੨ ਵਾਰਾਂ ਹਨ । ਗੁਰੂ ਨਾਨਕ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ  
ਰਾਮਦਾਸ ਸਾਹਿਬ ਜੀ ਦੀਆਂ ਰਚੀਆਂ ‘ਵਾਰਾਂ’ ਪਹਿਲਾਂ ਸਿਰਫ਼ ‘ਪਉੜੀਆਂ’ ਦਾ ਸੰਗ੍ਰਹਿ ਸਨ । ਜਦੋਂ ਗੁਰੂ  
ਅਰਜਨ ਸਾਹਿਬ ਨੇ ਸਾਰੀ ਬਾਣੀ ਨੂੰ ਰਾਗਾਂ ਅਨੁਸਾਰ ਹੁਣ ਵਾਲੀ ਤਰਤੀਬ ਦਿੱਤੀ, ਤਾਂ ਉਹਨਾਂ ਨੇ ‘ਵਾਰ’ ਦੀ  
ਹਰੇਕ ‘ਪਉੜੀ’ ਦੇ ਨਾਲ ਘੱਟ ਤੋਂ ਘੱਟ ਦੋ ਦੋ ਮਿਲਵੇਂ ਭਾਵ ਵਾਲੇ ਸਲੋਕ ਦਰਜ ਕਰ ਦਿੱਤੇ । ਜਿਹੜੇ ਸਲੋਕ  
ਵਧ ਗਏ, ਉਹ ਸਤਿਗੁਰੂ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੀਰ ਵਿਚ ‘ਸਲੋਕ’ ਵਾਰਾਂ ਤੇ ਵਧੀਕ’ ਦੇ  
ਸਿਰ-ਲੇਖ ਹੇਠ ਦਰਜ ਕਰ ਦਿੱਤੇ ।

ਪਦ ਅਰਥ:— ਉਤੰਗੀ—(ਤਲੁੰਗ—Lofty, high, tall) ਲੰਮੀ, ਲੰਮੇ ਕੱਦ ਵਾਲੀ । ਪੈਓਹਰੀ—(ਪਧਸ੍—  
ਦੁੱਧ ! ਪਧੋਧਰ—ਥਣ) ਥਣਾਂ ਵਾਲੀ, ਭਰ-ਜੁਆਨੀ ਤੇ ਅੱਪੜੀ ਹੋਈ । ਗਹਿਰੀ—ਡੂੰਘੀ, ਮਗਨ ।  
ਗੰਭੀਰੀ—ਗੰਭੀਰ ਸੁਭਾਅ ਵਾਲੀ । ਗਹਿਰੀ ਗੰਭੀਰੀ—ਮਾਣ ਵਿਚ ਮੱਤੀ ਹੋਈ, ਮਸਤ ਚਾਲ ਵਾਲੀ ।  
ਸਸੁੜੀ—ਸਸੁੜੀ ਨੂੰ, ਸੱਸ ਨੂੰ । ਸੁਹੀਆ—ਨਮਸਕਾਰ । ਕਿਵ—ਕਿਵੇਂ ? ਕਰੀ—ਕਰੀਂ, ਮੈਂ ਕਰਾਂ ।  
ਥਣੀ—ਥਣੀਂ, ਥਣਾਂ ਦੇ ਕਾਰਨ, ਭਰਵੀਂ ਛਾਤੀ ਦੇ ਕਾਰਨ । ਗਚੁ—ਚੂਨੇ ਦਾ ਪਲਸਤਰ । ਜਿ ਧਉਲਹਰੀ—

ਜਿਨ੍ਹਾਂ ਧੌਲਰਾਂ ਨੂੰ, ਜਿਨ੍ਹਾਂ ਪੱਕੇ ਮਹਲਾਂ ਨੂੰ । ਗਿੜਵੜੀ ਧਉਲਹਰੀ—ਪਹਾੜਾਂ ਵਰਗੇ ਪੱਕੇ ਮਹੱਲਾਂ ਨੂੰ !  
 ਸਖੀਏ—ਹੇ ਸਖੀ ! ਸੇ—ਉਹ (ਬਹੁ-ਵਚਨ) । ਡਿਠੁ—ਡਿੱਠੇ ਹਨ । ਮੁੰਧ—ਹੇ ਮੁੰਧ ! (ਸੁਭਾ—A young  
 girl attractive by her youthful simplicity) ਹੇ ਭੋਲੀ ਜੁਆਨ ਕੁੜੀਏ ! ਨ ਗਰਬੁ—ਅਹੰਕਾਰ ਨਾਹ  
 ਕਰ । ਥਣੀ—ਥਣੀ, ਥਣਾਂ ਦੇ ਕਾਰਨ, ਜੁਆਨੀ ਦੇ ਕਾਰਨ । ੧।

ਅਰਥ:— ਉੱਚੇ ਲੰਮੇ ਕੱਦ ਵਾਲੀ, ਭਰ-ਜੁਆਨੀ ਤੇ ਅੱਪੜੀ ਹੋਈ, ਮਾਣ ਵਿਚ ਮੱਤੀ ਹੋਈ ਮਸਤ ਚਾਲ ਵਾਲੀ  
 (ਆਪਣੀ ਸਹੇਲੀ ਨੂੰ ਆਖਦੀ ਹੈ—ਹੇ ਸਹੇਲੀਏ ! ) ਭਰਵੀਂ ਛਾਤੀ ਦੇ ਕਾਰਨ ਮੈਥੋਂ ਲਿਫ਼ਿਆ ਨਹੀਂ ਜਾਂਦਾ ।  
 (ਦੱਸ,) ਮੈਂ (ਆਪਣੀ) ਸੱਸ ਨੂੰ ਨਮਸਕਾਰ ਕਿਵੇਂ ਕਰਾਂ ? (ਮੱਥਾ ਕਿਵੇਂ ਟੇਕਾਂ ?) । (ਅਗੋਂ ਸਹੇਲੀ ਉੱਤਰ  
 ਦੇਂਦੀ ਹੈ—) ਹੇ ਸਹੇਲੀਏ ! (ਇਸ) ਭਰਵੀਂ ਜੁਆਨੀ ਦੇ ਕਾਰਨ ਅਹੰਕਾਰ ਨਾ ਕਰ (ਇਹ ਜੁਆਨੀ ਜਾਂਦਿਆਂ  
 ਚਿਰ ਨਹੀਂ ਲੱਗਣਾ । ਵੇਖ,) ਜਿਹੜੇ ਪਹਾੜਾਂ ਵਰਗੇ ਪੱਕੇ ਮਹੱਲਾਂ ਨੂੰ ਚੂਨੇ ਦਾ ਪਲਸਤਰ ਲੱਗਾ ਹੁੰਦਾ ਸੀ, ਉਹ  
 (ਪੱਕੇ ਮਹੱਲ) ਭੀ ਡਿਗਦੇ ਮੈਂ ਵੇਖ ਲਏ ਹਨ (ਤੇਰੀ ਜੁਆਨੀ ਦੀ ਤਾਂ ਕੋਈ ਪਾਂਇਆਂ ਹੀ ਨਹੀਂ ਹੈ) । ੧।

ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ॥ ਪਹਿਲਾ ਵਸਤੁ ਸਿਵਾਣਿ ਕੈ ਤਾਂ ਕੀਚੈ ਵਾਪਾਰੁ ॥ ਦੋਹੀ ਦਿਚੈ  
 ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥ ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥ ਤਨੁ ਮਨੁ ਦੀਜੈ ਸਜਣਾ ਐਸਾ  
 ਹਸਣੁ ਸਾਰੁ ॥ ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥ ਨਾਨਕ ਜਿਨੀ ਇਵ ਕਰਿ ਬੁਝਿਆ ਤਿਨਾ  
 ਵਿਟਹੁ ਕੁਰਬਾਣੁ ॥੨॥ (ਪੰਨਾ ੧੪੧੦)

ਪਦ ਅਰਥ:— ਹਰਣਾਖੀਏ—(ਹਰਣ-ਅਖੀ) ਹਰਣ ਦੀਆਂ ਅੱਖਾਂ ਵਾਲੀਏ ! ਹੇ ਸੋਹਣੇ ਨੇਤ੍ਰਾਂ ਵਾਲੀਏ !  
 ਮੁੰਧੇ—ਹੇ ਭੋਲੀ ਜੁਆਨ ਕੁੜੀਏ ! ਗੂੜਾ—ਡੂੰਘਾ, ਭੇਦ-ਭਰਿਆ । ਅਪਾਰੁ—ਬਹੁਤ । ਵੈਣੁ—ਵਚਨ, ਬੋਲ ।  
 ਕੀਚੈ—ਕਰਨਾ ਚਾਹੀਦਾ ਹੈ । ਦੋਹੀ—ਦੁਹਾਈ, ਰੱਬ ਦੀ ਦੁਹਾਈ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਦੁਹਾਈ ।  
 ਦਿਚੈ—ਦੇਣੀ ਚਾਹੀਦੀ ਹੈ । ਦੁਰਜਨਾ—(ਕਾਮਾਦਿਕ) ਦੁਸਟਾਂ (ਨੂੰ ਕੱਢਣ ਲਈ) । ਕੂੰ—ਦੀ ਖ਼ਾਤਰ ।  
 ਜੈਕਾਰੁ—ਪ੍ਰਭੂ ਦੀ ਜੈਕਾਰ, ਪ੍ਰਭੂ ਦੀ ਸਿਫ਼ਤਿ-ਸਾਲਾਹ । ਮਿਤ੍ਰਾਂ ਕੂੰ—ਭਲੇ ਗੁਣਾਂ ਦੀ ਖ਼ਾਤਰ । ਜਿਤੁ ਦੋਹੀ—  
 ਜਿਸ ਦੁਹਾਈ ਦੀ ਰਾਹੀਂ, ਜਿਸ ਰੱਬੀ ਸਿਫ਼ਤਿ-ਸਾਲਾਹ ਦੀ ਰਾਹੀਂ । ਮਿਲਨਿ—ਮਿਲਦੇ ਹਨ । ਲਹੁ  
 ਵੀਚਾਰੁ—(ਉਸ ਦੁਹਾਈ ਨੂੰ) ਮਨ ਵਿਚ ਵਸਾਈ ਰੱਖ । ਦੀਜੈ—ਦੇਣਾ ਚਾਹੀਦਾ ਹੈ । ਹਸਣੁ—ਖੁਸ਼ੀ, ਆਨੰਦ  
 । ਸਾਰੁ—ਸ਼੍ਰੇਸ਼ਟ । ਸਉ—ਸਿਉ, ਨਾਲ । ਨ ਕੀਚਈ—ਨਹੀਂ ਕਰਨਾ ਚਾਹੀਦਾ । ਨੇਹੁ—ਪਿਆਰ, ਮੋਹ ।  
 ਜਿ—ਜਿਹੜਾ । ਚਲਣਹਾਰੁ—ਨਾਸਵੰਤ । ਇਵ ਕਰਿ—ਇਸ ਤਰ੍ਹਾਂ, ਇਸ ਤਰੀਕੇ ਨਾਲ । ਵਿਟਹੁ—ਤੋਂ  
 । ੨।

ਅਰਥ:— ਹੇ ਸੁੰਦਰ ਨੇਤ੍ਰਾਂ ਵਾਲੀਏ ਭੋਲੀਏ ਜੁਆਨ ਕੁੜੀਏ ! (ਹੇ ਜਗਤ-ਰਚਨਾ ਵਿਚੋਂ ਸੋਹਣੀ ਜੀਵ-  
 ਇਸਤ੍ਰੀਏ ! ) ਮੇਰੀ ਇਕ ਬਹੁਤ ਡੂੰਘੀ ਭੇਤ ਦੀ ਗੱਲ ਸੁਣ । (ਜਦੋਂ ਕੋਈ ਚੀਜ਼ ਖ਼ਰੀਦਣ ਲੱਗੀਏ, ਤਾਂ)  
 ਪਹਿਲਾਂ (ਉਸ) ਚੀਜ਼ ਨੂੰ ਪਰਖ ਕੇ ਤਦੋਂ ਉਸ ਦਾ ਵਪਾਰ ਕਰਨਾ ਚਾਹੀਦਾ ਹੈ (ਤਦੋਂ ਉਹ ਖ਼ਰੀਦਣੀ ਚਾਹੀਦੀ  
 ਹੈ) । ਹੇ ਭੋਲੀਏ ਜੁਆਨ ਕੁੜੀਏ ! (ਕਾਮਾਦਿਕ ਵਿਕਾਰ ਆਤਮਕ ਜੀਵਨ ਦੇ ਵੈਰੀ ਹਨ, ਇਹਨਾਂ) ਦੁਸਟਾਂ  
 ਨੂੰ (ਅੰਦਰੋਂ ਕੱਢਣ ਲਈ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ) ਦੁਹਾਈ ਦੇਂਦੇ ਰਹਿਣਾ ਚਾਹੀਦਾ ਹੈ (ਭਲੇ ਗੁਣ  
 ਆਤਮਕ ਜੀਵਨ ਦੇ ਅਸਲ ਮਿੱਤਰ ਹਨ, ਇਹਨਾਂ) ਮਿੱਤਰਾਂ ਦੇ ਸਾਥ ਦੀ ਖ਼ਾਤਰ (ਪਰਮਾਤਮਾ ਦੀ) ਸਿਫ਼ਤਿ-  
 ਸਾਲਾਹ ਕਰਦੇ ਰਹਿਣਾ ਚਾਹੀਦਾ ਹੈ । ਹੇ ਭੋਲੀਏ ! ਜਿਸ ਦੁਹਾਈ ਦੀ ਬਰਕਤਿ ਨਾਲ ਇਹ ਸੱਜਣ ਮਿਲੇ  
 ਰਹਿਣ, (ਉਸ ਦੁਹਾਈ ਦੀ) ਵਿਚਾਰ ਨੂੰ (ਆਪਣੇ ਅੰਦਰ) ਸਾਂਭ ਰੱਖ । (ਇਹਨਾਂ) ਸੱਜਣਾਂ (ਦੇ ਮਿਲਾਪ) ਦੀ  
 ਖ਼ਾਤਰ ਆਪਣਾ ਤਨ ਆਪਣਾ ਮਨ ਭੇਟ ਕਰ ਦੇਣਾ ਚਾਹੀਦਾ ਹੈ (ਆਪਣੇ ਮਨ ਅਤੇ ਇੰਦ੍ਰਿਆਂ ਦੀ ਨੀਵੀਂ

ਪ੍ਰੇਰਨਾ ਤੋਂ ਬਚੇ ਰਹਿਣਾ ਚਾਹੀਦਾ ਹੈ) (ਇਸ ਤਰ੍ਹਾਂ ਇਕ) ਅਜਿਹਾ (ਆਤਮਕ) ਆਨੰਦ ਪੈਦਾ ਹੁੰਦਾ ਹੈ (ਜੋ ਹੋਰ ਸਾਰੀਆਂ ਖੁਸ਼ੀਆਂ ਨਾਲੋਂ ਸ਼੍ਰੇਸ਼ਟ ਹੁੰਦਾ ਹੈ ।

ਹੇ ਭੋਲੀਏ ! (ਇਹ ਜਗਤ-ਪਸਾਰਾ) ਨਾਸਵੰਤ ਦਿੱਸ ਰਿਹਾ ਹੈ; ਇਸ ਨਾਲ ਮੋਹ ਨਹੀਂ ਕਰਨਾ ਚਾਹੀਦਾ । ਹੇ ਨਾਨਕ ! (ਆਖ) ਜਿਨ੍ਹਾਂ (ਵਡ-ਭਾਗੀਆਂ ਨੇ) (ਆਤਮਕ ਜੀਵਨ ਦੇ ਭੇਤ ਨੂੰ) ਇਸ ਤਰ੍ਹਾਂ ਸਮਝਿਆ ਹੈ ਮੈਂ ਉਹਨਾਂ ਤੋਂ ਸਦਕੇ (ਜਾਂਦਾ ਹਾਂ) ।੨।

**ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿਤੰਨੁ ਕਲ ॥ ਤਾਹੂ ਖਰੇ ਸੁਜਾਣ ਵੰਞਾ ਏਨੀ ਕਪਰੀ ॥੩॥ (ਪੰਨਾ ੧੪੧੦)**

ਪਦ ਅਰਥ:— ਪਾਣਿ—ਪਾਣੀ । ਤਾਰੂ ਪਾਣਿ—ਪਾਣੀ ਦਾ ਤਾਰੂ (ਬਣਨਾ ਚਾਹੇਂ) । ਤਾਹੂ—ਉਹਨਾਂ ਨੂੰ । ਕਲ—ਕਲਾ, ਹੁਨਰ, ਜਾਚ । ਤਿਤੰਨੁ ਕਲ—ਤਰਨ ਦਾ ਹੁਨਰ, ਤਰਨ ਦੀ ਜਾਚ । ਤਾਹੂ—ਉਹ (ਮਨੁੱਖ) ਹੀ । ਖਰੇ ਸੁਜਾਣ—ਅਸਲ ਸਿਆਣੇ । ਏਨੀ ਕਪਰੀ—ਏਨੀ ਕਪਰੀਂ, ਇਹਨਾਂ ਲਹਿਰਾਂ ਵਿਚੋਂ । ਵੰਞਾ—ਵੰਞਾਂ, ਮੈਂ ਲੰਘਦਾ ਹਾਂ, ਮੈਂ ਲੰਘ ਸਕਦਾ ਹਾਂ ।੩।

ਅਰਥ:— ਹੇ ਭਾਈ ! ਜੇ ਤੂੰ (ਸੰਸਾਰ-ਸਮੁੰਦਰ ਦੇ) ਪਾਣੀਆਂ ਦਾ ਤਾਰੂ (ਬਣਨਾ ਚਾਹੁੰਦਾ ਹੈਂ), (ਤਾਂ ਤਰਨ ਦੀ ਜਾਚ) ਉਹਨਾਂ ਪਾਸੋਂ ਪੁੱਛ (ਜਿਨ੍ਹਾਂ ਨੂੰ ਇਸ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਣ ਦੀ ਜਾਚ ਹੈ । ਹੇ ਭਾਈ ! ਉਹ ਮਨੁੱਖ ਹੀ ਅਸਲ ਸਿਆਣੇ (ਤਾਰੂ ਹਨ, ਜੋ ਸੰਸਾਰ-ਸਮੁੰਦਰ ਦੀਆਂ ਇਹਨਾਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ ਪਾਰ ਲੰਘਦੇ ਹਨ) । ਮੈਂ (ਭੀ ਉਹਨਾਂ ਦੀ ਸੰਗਤਿ ਵਿਚ ਹੀ) ਇਹਨਾਂ ਲਹਿਰਾਂ ਤੋਂ ਪਾਰ ਲੰਘ ਸਕਦਾ ਹਾਂ ।੩।

**ਝੜ ਝਖੜ ਓਹਾੜ ਲਹਰੀ ਵਹਨਿ ਲਖੇਸਰੀ ॥ ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥੪॥ (ਪੰਨਾ ੧੪੧੦)**

ਪਦ ਅਰਥ:— ਓਹਾੜ—ਹੜ੍ਹ । ਲਹਰੀ ਲਖੇਸਰੀ—(ਵਿਕਾਰਾਂ ਦੀਆਂ) ਲੱਖਾਂ ਹੀ ਲਹਿਰਾਂ । ਵਹਨਿ—ਵਹਿੰਦੀਆਂ ਹਨ, ਚੱਲ ਰਹੀਆਂ ਹਨ । ਸਿਉ—ਪਾਸ । ਆਲਾਇ—ਪੁਕਾਰ ਕਰ । ਡੁਬਣਿ—ਡੁਬਣ ਵਿਚ । ਭਉ—ਡਰ, ਖਤਰਾ ।੪।

ਅਰਥ:— ਹੇ ਭਾਈ ! (ਇਸ ਸੰਸਾਰ-ਸਮੁੰਦਰ ਵਿਚ ਵਿਕਾਰਾਂ ਦੀਆਂ) ਝੜੀਆਂ (ਲੱਗੀਆਂ ਹੋਈਆਂ ਹਨ, ਵਿਕਾਰਾਂ ਦੇ) ਝੱਖੜ (ਝੁੱਲ ਰਹੇ ਹਨ, ਵਿਕਾਰਾਂ ਦੇ) ਹੜ੍ਹ (ਆ ਰਹੇ ਹਨ, ਵਿਕਾਰਾਂ ਦੀਆਂ) ਲੱਖਾਂ ਹੀ ਠਿੱਲਾਂ ਪੈ ਰਹੀਆਂ ਹਨ । (ਜੇ ਤੂੰ ਆਪਣੀ ਜ਼ਿੰਦਗੀ ਦੀ ਬੇੜੀ ਨੂੰ ਬਚਾਣਾ ਚਾਹੁੰਦਾ ਹੈਂ, ਤਾਂ) ਗੁਰੂ ਪਾਸ ਪੁਕਾਰ ਕਰ (ਇਸ ਤਰ੍ਹਾਂ ਤੇਰੀ ਜੀਵਨ-) ਬੇੜੀ ਦੇ (ਇਸ ਸੰਸਾਰ-ਸਮੁੰਦਰ ਵਿਚ) ਡੁੱਬ ਜਾਣ ਬਾਰੇ ਕੋਈ ਖਤਰਾ ਨਹੀਂ ਰਹਿ ਜਾਇਗਾ ।੪।

**ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥੫॥ (ਪੰਨਾ ੧੪੧੦)**

ਪਦ ਅਰਥ:— ਸਾਲਕੁ—ਸੱਚਾ ਸੰਤ ਜੋ ਆਪ ਜਪੇ ਤੇ ਹੋਰਨਾਂ ਤੋਂ ਜਪਾਏ, ਸਹੀ ਜੀਵਨ-ਰਾਹ ਦੱਸਣ ਵਾਲਾ । ਮਿਤੁ—ਮਿੱਤਰ । ਭਾਈ ਬੰਧੀ—ਭਰਾਵਾਂ ਸਨਬੰਧੀਆਂ (ਦੇ ਮੋਹ ਵਿਚ ਫਸ ਕੇ) । ਹੇਤੁ—(ਪਰਮਾਤਮਾ ਦਾ) ਪਿਆਰ । ਚੁਕਾਇਆ—ਮੁਕਾ ਦਿੱਤਾ ਹੈ । ਕਾਰਣਿ—ਦੀ ਖ਼ਾਤਰ, ਵਾਸਤੇ । ਦੀਨੁ—ਧਰਮ, ਆਤਮਕ ਜੀਵਨ ਦਾ ਸਰਮਾਇਆ ।੫।

ਅਰਥ:— ਹੇ ਨਾਨਕ ! ਦੁਨੀਆ (ਦੀ ਲੁਕਾਈ) ਅਜਬ ਨੀਵੇਂ ਪਾਸੇ ਜਾ ਰਹੀ ਹੈ । ਸਹੀ ਜੀਵਨ-ਰਸਤਾ ਦੱਸਣ ਵਾਲਾ ਮਿੱਤਰ ਕਿਤੇ ਕੋਈ ਲੱਭਦਾ ਨਹੀਂ । ਭਰਾਵਾਂ ਸਨਬੰਧੀਆਂ ਦੇ ਮੋਹ ਵਿਚ ਫਸ ਕੇ (ਮਨੁੱਖ ਪਰਮਾਤਮਾ ਦਾ) ਪਿਆਰ (ਆਪਣੇ ਅੰਦਰੋਂ ਮੁਕਾਈ ਬੈਠਾ ਹੈ) ਦੁਨੀਆ (ਦੀ ਮਾਇਆ) ਦੀ ਖਾਤਰ ਆਤਮਕ ਜੀਵਨ ਦਾ ਸਰਮਾਇਆ ਗੰਵਾਈ ਜਾ ਰਿਹਾ ਹੈ ।੫।

**ਹੈ ਹੈ ਕਰਿ ਕੈ ਓਹਿ ਕਰੇਨਿ ॥ ਗਲਾ ਪਿਟਨਿ ਸਿਰੁ ਖੋਹੇਨਿ ॥ ਨਾਉ ਲੈਨਿ ਅਰੁ ਕਰਨਿ ਸਮਾਇ ॥ ਨਾਨਕ ਤਿਨ ਬਲਿਹਾਰੈ ਜਾਇ ॥੬॥ (ਪੰਨਾ ੧੪੧੦)**

ਪਦ ਅਰਥ:— ਹੈ ਹੈ—ਹਾਇ ਹਾਇ । ਕਰਿ ਕੈ—ਆਖ ਆਖ ਕੇ । ਓਹਿ ਕਰੇਨਿ—‘ਓਏ ਓਏ’ ਕਰਦੀਆਂ ਹਨ । ਪਿਟਨਿ—ਪਿੱਟਦੀਆਂ ਹਨ । ਖੋਹੇਨਿ—ਖੁੰਹਦੀਆਂ ਹਨ । ਨਾਉ—(ਪਰਮਾਤਮਾ ਦਾ) ਨਾਮ । ਲੈਨਿ—ਲੈਂਦੇ ਹਨ, ਲੈਂਦੀਆਂ ਹਨ । ਅਰੁ—ਅਤੇ । ਸਮਾਇ—ਸਮਾਈ, ਸਾਂਤੀ । ਕਰਨਿ ਸਮਾਇ—ਸਮਾਈ ਕਰਦੇ ਹਨ, ਸਾਂਤੀ ਕਰਦੇ ਹਨ, ਭਾਣਾ ਮੰਨਦੇ ਹਨ । ਜਾਇ—ਜਾਂਦਾ ਹੈ । ਨਾਨਕ ਜਾਇ—ਨਾਨਕ ਜਾਂਦਾ ਹੈ ।੬।

ਅਰਥ:— ਹੇ ਭਾਈ ! (ਕਿਸੇ ਪਿਆਰੇ ਸਨਬੰਧੀ ਦੇ ਮਰਨ ਤੇ ਜਨਾਨੀਆਂ) ‘ਹਾਇ ਹਾਇ’ ਆਖ ਆਖ ਕੇ ‘ਓਏ ਓਏ’ ਕਰਦੀਆਂ ਹਨ (ਮੂੰਹੋਂ ਆਖਦੀਆਂ ਹਨ । ਆਪਣੀਆਂ) ਗੱਲਾਂ ਪਿੱਟਦੀਆਂ ਹਨ (ਆਪਣੇ) ਸਿਰ (ਦੇ ਵਾਲ) ਖੁੰਹਦੀਆਂ ਹਨ (ਇਹ ਬਹੁਤ ਹੀ ਮਾੜਾ ਕਰਮ ਹੈ) ।

ਹੇ ਭਾਈ ! ਜਿਹੜੇ ਪ੍ਰਾਣੀ (ਅਜਿਹੇ ਸਦਮੇ ਦੇ ਸਮੇਂ ਭੀ ਪਰਮਾਤਮਾ ਦਾ) ਨਾਮ ਜਪਦੇ ਹਨ, ਅਤੇ (ਪਰਮਾਤਮਾ ਦੀ) ਰਜ਼ਾ ਨੂੰ ਮੰਨਦੇ ਹਨ, ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ।੬।

**ਰੇ ਮਨ ਡੀਗਿ ਨ ਡੋਲੀਐ ਸੀਧੈ ਮਾਰਗਿ ਧਾਉ ॥ ਪਾਛੈ ਬਾਘੁ ਡਰਾਵਣੈ ਆਗੈ ਅਗਨਿ ਤਲਾਉ ॥ ਸਹਸੈ ਜੀਅਰਾ ਪਰਿ ਰਹਿਓ ਮਾ ਕਉ ਅਵਰੁ ਨ ਢੰਗੁ ॥ ਨਾਨਕ ਗੁਰਮੁਖਿ ਛੁਟੀਐ ਹਰਿ ਪ੍ਰੀਤਮ ਸਿਉ ਸੰਗੁ ॥੭॥ (ਪੰਨਾ ੧੪੧੦)**

ਪਦ ਅਰਥ:— ਡੀਗਿ—ਡਿੰਗੇ (ਰਸਤੇ) ਉੱਤੇ । ਨ ਡੋਲੀਐ—ਡੋਲਣਾ ਨਹੀਂ ਚਾਹੀਦਾ, ਭਟਕਣਾ ਨਹੀਂ ਚਾਹੀਦਾ । ਸੀਧੈ ਮਾਰਗਿ—ਸਿੱਧੇ ਰਸਤੇ ਉੱਤੇ । ਧਾਉ—ਦੌੜ । ਪਾਛੈ—ਇਸ ਜਗਤ ਵਿਚ । ਬਾਘੁ—ਬਘਿਆੜ, (ਆਤਮਕ ਜੀਵਨ ਨੂੰ ਖਾ ਜਾਣ ਵਾਲਾ) ਬਘਿਆੜ, ਆਤਮਕ ਮੌਤ । ਡਰਾਵਣੈ—ਭਿਆਨਕ । ਆਗੈ—ਅਗਲੇ ਆ ਰਹੇ ਸਮੇਂ ਵਿਚ, ਪਰਲੋਕ ਵਿਚ । ਅਗਨਿ ਤਲਾਉ—ਅੱਗ ਦਾ ਤਲਾਬ, ਜਠਰਾਗਨੀ ਦੀ ਘੁੰਮਣ-ਘੇਰੀ । ਸਹਸੈ—ਸਹਮ ਵਿਚ । ਜੀਅਰਾ—ਜਿੰਦ । ਪਰਿ ਰਹਿਓ—ਪਿਆ ਰਹਿੰਦਾ ਹੈ । ਮਾ ਕਉ—ਮੈਨੂੰ । ਅਵਰੁ—(ਕੋਈ) ਹੋਰ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਛੁਟੀਐ—ਬਚ ਸਕੀਦਾ ਹੈ । ਸਿਉ—ਨਾਲ । ਸੰਗੁ—ਸਾਥ, ਪਿਆਰ ।੭।

ਅਰਥ:— ਹੇ ਮਨ ! (ਵਿਕਾਰਾਂ-ਭਰੇ) ਵਿੰਗੇ (ਜੀਵਨ-) ਰਸਤੇ ਉੱਤੇ ਨਹੀਂ ਭਟਕਦੇ ਫਿਰਨਾ ਚਾਹੀਦਾ । ਹੇ ਮਨ ! ਸਿੱਧੇ (ਜੀਵਨ-) ਰਾਹ ਉੱਤੇ ਦੌੜ । (ਵਿੰਗੇ ਰਸਤੇ ਤੁਰਿਆਂ) ਇਸ ਲੋਕ ਵਿਚ ਭਿਆਨਕ ਆਤਮਕ ਮੌਤ (ਆਤਮਕ ਜੀਵਨ ਨੂੰ ਖਾਈ ਜਾਂਦੀ ਹੈ, ਤੇ) ਅਗਾਂਹ ਪਰਲੋਕ ਵਿਚ ਜਠਰਾਗਨੀ ਦੀ ਘੁੰਮਣ-ਘੇਰੀ (ਡੋਬ ਲੈਂਦੀ ਹੈ ਭਾਵ, ਜਨਮ ਮਰਨ ਦਾ ਗੇੜ ਗ੍ਰਸ ਲੈਂਦਾ ਹੈ) । (ਵਿੰਗੇ ਰਸਤੇ ਤੁਰਿਆਂ ਹਰ ਵੇਲੇ ਇਹ) ਜਿੰਦ ਸਹਮ ਵਿਚ ਪਈ ਰਹਿੰਦੀ ਹੈ । ਹੇ ਮਨ ! (ਇਸ ਵਿੰਗੇ ਰਸਤੇ ਤੋਂ ਬਚਣ ਲਈ ਗੁਰੂ ਦੀ ਸਰਨ ਤੋਂ ਬਿਨਾ) ਮੈਨੂੰ ਕੋਈ ਹੋਰ ਤਰੀਕਾ ਨਹੀਂ ਸੁੱਝਦਾ । ਹੇ ਨਾਨਕ ! ਗੁਰੂ ਦੀ ਸਰਨ ਪੈ ਕੇ (ਹੀ ਇਸ ਵਿੰਗੇ ਰਸਤੇ ਤੋਂ) ਬਚ ਸਕੀਦਾ ਹੈ, ਅਤੇ ਪ੍ਰੀਤਮ ਪ੍ਰਭੂ ਨਾਲ ਸਾਥ ਬਣ ਸਕਦਾ ਹੈ ।੭।

ਬਾਘੁ ਮਰੈ ਮਨੁ ਮਾਰੀਐ ਜਿਸੁ ਸਤਿਗੁਰ ਦੀਖਿਆ ਹੋਇ ॥ ਆਪੁ ਪਛਾਣੈ ਹਰਿ ਮਿਲੈ ਬਹੁੜਿ ਨ ਮਰਣਾ ਹੋਇ ॥  
ਕੀਚੜਿ ਹਾਥੁ ਨ ਬੂਡਈ ਏਕਾ ਨਦਰਿ ਨਿਹਾਲਿ ॥ ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥੮॥  
(ਪੰਨਾ ੧੪੧੦-੧੪੧੧)

ਪਦ ਅਰਥ:— ਬਾਘੁ—ਬਘਿਆੜ, (ਆਤਮਕ ਜੀਵਨ ਨੂੰ ਖਾ ਜਾਣ ਵਾਲਾ) ਬਘਿਆੜ, ਆਤਮਕ ਮੌਤ ।  
ਮਾਰੀਐ—ਵੱਸ ਵਿਚ ਕਰ ਸਕੀਦਾ ਹੈ । ਜਿਸੁ—ਜਿਸ (ਮਨੁੱਖ) ਨੂੰ । ਦੀਖਿਆ—ਸਿੱਖਿਆ । ਆਪੁ—  
ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ । ਪਛਾਣੈ—ਪਰਖਦਾ ਹੈ । ਬਹੁੜਿ—ਮੁੜ । ਕੀਚੜਿ—  
ਚਿੱਕੜ ਵਿਚ । ਏਕਾ ਨਦਰਿ—ਇਕ ਮਿਹਰ ਦੀ ਨਿਗਾਹ ਨਾਲ । ਨਿਹਾਲਿ—(ਪਰਮਾਤਮਾ) ਵੇਖਦਾ ਹੈ ।  
ਗੁਰਮੁਖਿ—ਗੁਰੂ ਦੀ ਸਰਨ ਪੈਣ ਵਾਲੇ ਮਨੁੱਖ । ਉਬਰੇ—ਬਚ ਨਿਕਲੇ । ਸਚੀ—ਸਦਾ-ਥਿਰ ਰਹਿਣ ਵਾਲੀ ।  
ਪਾਲਿ—ਕੰਧ ।੮।

ਅਰਥ:— ਹੇ ਭਾਈ ! ਜਿਸ (ਮਨੁੱਖ) ਨੂੰ ਗੁਰੂ ਦੀ ਸਿੱਖਿਆ (ਪ੍ਰਾਪਤ) ਹੁੰਦੀ ਹੈ, (ਉਸ ਦਾ) ਮਨ ਵੱਸ ਵਿਚ  
ਆ ਜਾਂਦਾ ਹੈ, (ਉਸ ਦੇ ਅੰਦਰੋਂ ਆਤਮਕ ਜੀਵਨ ਨੂੰ ਖਾ ਜਾਣ ਵਾਲਾ) ਬਘਿਆੜ ਮਰ ਜਾਂਦਾ ਹੈ । (ਉਹ  
ਮਨੁੱਖ) ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ, ਮੁੜ ਉਸ ਨੂੰ  
ਜਨਮ ਮਰਨ ਦਾ ਗੇੜ ਨਹੀਂ ਹੁੰਦਾ । ਪਰਮਾਤਮਾ (ਉਸ ਮਨੁੱਖ ਨੂੰ) ਮਿਹਰ ਦੀ ਨਿਗਾਹ ਨਾਲ ਵੇਖਦਾ ਹੈ (ਇਸ  
ਵਾਸਤੇ ਉਸ ਦਾ) ਹੱਥ ਚਿੱਕੜ ਵਿਚ ਨਹੀਂ ਡੁੱਬਦਾ (ਉਸ ਦਾ ਮਨ ਵਿਕਾਰਾਂ ਵਿਚ ਨਹੀਂ ਫਸਦਾ) । ਹੇ ਨਾਨਕ  
! ਗੁਰੂ ਦੀ ਸਰਨ ਪੈਣ ਵਾਲੇ ਮਨੁੱਖ (ਹੀ ਵਿਕਾਰਾਂ ਦੇ ਚਿੱਕੜ ਵਿਚ ਡੁੱਬਣੋਂ) ਬਚ ਨਿਕਲਦੇ ਹਨ । ਗੁਰੂ ਹੀ  
(ਨਾਮ ਦਾ) ਸਰੋਵਰ ਹੈ, ਗੁਰੂ ਹੀ ਸਦਾ-ਥਿਰ ਰਹਿਣ ਵਾਲੀ ਕੰਧ ਹੈ (ਜੋ ਵਿਕਾਰਾਂ ਦੇ ਚਿੱਕੜ ਵਿਚ ਲਿੱਬੜਨ  
ਤੋਂ ਬਚਾਂਦਾ ਹੈ) ।੮।

ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿ ਜਲੁ ਨਾਹਿ ॥ ਜਨਮਿ ਮਰੈ ਭਰਮਾਈਐ ਜੇ ਲਖ ਕਰਮ ਕਮਾਹਿ  
॥ ਜਮੁ ਜਾਗਾਤਿ ਨ ਲਗਈ ਜੇ ਚਲੈ ਸਤਿਗੁਰ ਭਾਇ ॥ ਨਾਨਕ ਨਿਰਮਲੁ ਅਮਰ ਪਦੁ ਗੁਰੁ ਹਰਿ ਮੇਲੈ ਮੇਲਾਇ  
॥੯॥ (ਪੰਨਾ ੧੪੧੧)

ਪਦ ਅਰਥ:— ਅਗਨਿ—ਅੱਗ । ਲੋੜਿ ਲਹੁ—ਲੱਭ ਲਵੋ । ਨਿਧਿ—ਸਰੋਵਰ, ਨਾਮ ਦਾ ਸਰੋਵਰ । ਜਨਮਿ  
ਮਰੈ—ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ । ਭਰਮਾਈਐ—ਜੂਨਾਂ ਵਿਚ ਭਵਾਇਆ ਜਾਂਦਾ ਹੈ ।  
ਕਮਾਹਿ—ਕਮਾਂਦੇ ਰਹਿਣ (ਬਹੁ-ਵਚਨ) । ਜਾਗਾਤਿ—ਜਾਗਾਤੀ, ਮਸੂਲੀਆ । ਨ ਲਗਈ—(ਆਪਣਾ) ਵਾਰ  
ਨਹੀਂ ਕਰ ਸਕਦਾ । ਸਤਿਗੁਰ ਭਾਇ—ਗੁਰੂ ਦੀ ਰਜਾ ਵਿਚ । ਅਮਰ ਪਦੁ—ਆਤਮਕ ਜੀਵਨ ਵਾਲਾ ਦਰਜਾ  
।੯।

ਅਰਥ:— ਹੇ ਭਾਈ ! (ਗੁਰੂ ਦੀ ਸਰਨ ਪੈ ਕੇ ਨਾਮ-) ਜਲ ਢੂੰਢ ਲੈ (ਇਸ ਨਾਮ-ਜਲ ਦੀ ਬਰਕਤਿ ਨਾਲ)  
ਤ੍ਰਿਸ਼ਨਾ ਦੀ ਅੱਗ ਬੁੱਝ ਜਾਂਦੀ ਹੈ । (ਪਰ) ਗੁਰੂ (ਦੀ ਸਰਨ) ਤੋਂ ਬਿਨਾ ਨਾਮ-ਸਰੋਵਰ ਦਾ ਇਹ ਜਲ ਮਿਲਦਾ  
ਨਹੀਂ । (ਇਸ ਜਲ ਤੋਂ ਬਿਨਾ) ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਅਨੇਕਾਂ ਜੂਨਾਂ ਵਿਚ  
ਭਵਾਇਆ ਜਾਂਦਾ ਹੈ । ਹੇ ਭਾਈ ਜੇ ਮਨੁੱਖ (ਨਾਮ ਨੂੰ ਭੁਲਾ ਕੇ ਹੋਰ) ਲੱਖਾਂ ਕਰਮ ਕਮਾਂਦੇ ਰਹਿਣ (ਤਾਂ ਭੀ  
ਇਹ ਅੰਦਰਲੀ ਅੱਗ ਨਹੀਂ ਮਰਦੀ) । ਜੇ ਮਨੁੱਖ ਗੁਰੂ ਦੀ ਰਜਾ ਵਿਚ ਤੁਰਦਾ ਰਹੇ, ਤਾਂ ਜਮਰਾਜ ਮਸੂਲੀਆ  
(ਉਸ ਉਤੇ) ਆਪਣਾ ਵਾਰ ਨਹੀਂ ਕਰ ਸਕਦਾ । ਹੇ ਨਾਨਕ ! ਗੁਰੂ (ਮਨੁੱਖ) ਨੂੰ ਪਵਿੱਤਰ ਉੱਚਾ ਆਤਮਕ

ਦਰਜਾ ਬਖਸ਼ਦਾ ਹੈ, ਗੁਰੂ (ਮਨੁੱਖ ਨੂੰ) ਪਰਮਾਤਮਾ ਨਾਲ ਮਿਲਾ ਦੇਂਦਾ ਹੈ ।੯।

ਕਲਰ ਕੇਰੀ ਛਪੜੀ ਕਉਆ ਮਲਿ ਮਲਿ ਨਾਇ ॥ ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ ॥  
ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥ ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥ ਸੰਤ  
ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥ ਨਿਰਮਲੁ ਨ੍ਰਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥੧੦॥ (ਪੰਨਾ  
੧੪੧੧)

ਪਦ ਅਰਥ:— ਕੇਰੀ—ਦੀ । ਮਲਿ ਮਲਿ—ਮਲ ਮਲ ਕੇ ਬੜੇ ਸ਼ੌਕ ਨਾਲ । ਕਉਆ—(ਵਿਕਾਰਾਂ ਦੀ ਕਾਲਖ  
ਨਾਲ) ਕਾਲੇ ਹੋਏ ਮਨ ਵਾਲਾ ਮਨੁੱਖ । ਨਾਇ—ਨ੍ਰਾਉਂਦਾ ਹੈ । ਅਵਗੁਣੀ—ਵਿਕਾਰਾਂ ਨਾਲ । ਗੰਧੀ—ਬਦਬੂ  
ਨਾਲ । ਆਇ—ਆ ਕੇ । ਹੰਸਿ—(ਪਰਮਾਤਮਾ ਦੀ ਅੰਸ਼ ਜੀਵ-) ਹੰਸ ਨੇ । ਕੁਪੰਖੀ—ਭੈੜੇ ਪੰਛੀ ।  
ਸੰਗਿ—ਨਾਲ । ਸਾਕਤ—ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ । ਗਿਆਨੀ—ਹੇ ਗਿਆਨਵਾਨ ! ਹੇ  
ਆਤਮਕ ਜੀਵਨ ਦੀ ਸੂਝ ਵਾਲੇ ! ਰੰਗਿ—(ਪ੍ਰਭੂ ਦੇ ਪਿਆਰ-) ਰੰਗ ਵਿਚ । ਸੰਤ ਸਭਾ—ਸਾਧ-ਸੰਗਤਿ ਵਿਚ  
। ਜੈਕਾਰੁ—(ਪਰਮਾਤਮਾ ਦੀ) ਸਿਫਤਿ-ਸਾਲਾਹ । ਗੁਰਮੁਖਿ ਕਰਮ—ਗੁਰੂ ਦੇ ਸਨਮੁਖ ਰੱਖਣ ਵਾਲੇ ਕਰਮ ।  
ਨਿਰਮਲੁ—ਪਵਿੱਤਰ । ਨ੍ਰਾਵਣੁ—ਇਸ਼ਨਾਨ ।੧੦।

ਅਰਥ:— ਹੇ ਭਾਈ ! (ਵਿਕਾਰਾਂ ਦੀ ਕਾਲਖ ਨਾਲ) ਕਾਲੇ ਹੋਏ ਮਨ ਵਾਲਾ ਮਨੁੱਖ (ਵਿਕਾਰਾਂ ਦੇ) ਕੱਲਰ ਦੀ  
ਛੱਪੜੀ ਵਿਚ ਬੜੇ ਸ਼ੌਕ ਨਾਲ ਇਸ਼ਨਾਨ ਕਰਦਾ ਰਹਿੰਦਾ ਹੈ (ਇਸ ਕਰਕੇ ਉਸ ਦਾ) ਮਨ (ਉਸ ਦਾ) ਤਨ  
ਵਿਕਾਰਾਂ (ਦੀ ਮੈਲ) ਨਾਲ ਮੈਲਾ ਹੋਇਆ ਰਹਿੰਦਾ ਹੈ (ਜਿਵੇਂ ਕਾਂ ਦੀ) ਚੁੰਝ ਗੰਦ ਨਾਲ ਹੀ ਭਰੀ ਰਹਿੰਦੀ ਹੈ  
(ਤਿਵੇਂ ਵਿਕਾਰੀ ਮਨੁੱਖ ਦਾ ਮੂੰਹ ਭੀ ਨਿੰਦਾ ਆਦਿਕ ਗੰਦ ਨਾਲ ਹੀ ਭਰਿਆ ਰਹਿੰਦਾ ਹੈ) । ਹੇ ਭਾਈ ! ਭੈੜੇ  
ਪੰਛੀ ਕਾਵਾਂ ਦੀ ਸੰਗਤਿ ਵਿਚ (ਵਿਕਾਰੀ ਬੰਦਿਆਂ ਦੀ ਸੁਹਬਤ ਵਿਚ ਪਰਮਾਤਮਾ ਦੀ ਅੰਸ਼ ਜੀਵ-) ਹੰਸ ਨੇ  
(ਗੁਰੂ-) ਸਰੋਵਰ (ਦੀ ਕਦਰ) ਨਾਹ ਸਮਝੀ । ਹੇ ਭਾਈ ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਨਾਲ ਜੋੜੀ  
ਹੋਈ ਪ੍ਰੀਤ ਇਹੋ ਜਿਹੀ ਹੀ ਹੁੰਦੀ ਹੈ । ਹੇ ਆਤਮਕ ਜੀਵਨ ਦੀ ਸੂਝ ਹਾਸਲ ਕਰਨ ਦੇ ਚਾਹਵਾਨ ਮਨੁੱਖ !  
ਪਰਮਾਤਮਾ ਦੇ ਪ੍ਰੇਮ ਵਿਚ ਟਿਕ ਕੇ (ਜੀਵਨ-ਰਾਹ ਨੂੰ) ਸਮਝ । ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦੀ  
ਸਿਫਤਿ-ਸਾਲਾਹ ਕਰਿਆ ਕਰ, ਗੁਰੂ ਦੇ ਸਨਮੁਖ ਰੱਖਣ ਵਾਲੇ ਕਰਮ ਕਮਾਇਆ ਕਰ—ਇਹੀ ਹੈ ਪਵਿੱਤਰ  
ਇਸ਼ਨਾਨ । ਹੇ ਨਾਨਕ ! ਗੁਰੂ ਹੀ ਤੀਰਥ ਹੈ ਗੁਰੂ ਹੀ ਦਰੀਆਉ ਹੈ (ਗੁਰੂ ਵਿਚ ਚੁੱਭੀ ਲਾਈ ਰੱਖਣੀ ਹੀ  
ਪਵਿੱਤਰ ਇਸ਼ਨਾਨ ਹੈ) ।੧੦।

ਜਨਮੇ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਨ ਭਾਉ ॥ ਪੈਧਾ ਖਾਧਾ ਬਾਦਿ ਹੈ ਜਾਂ ਮਨਿ ਦੂਜਾ ਭਾਉ ॥ ਵੇਖਣੁ  
ਸੁਨਣਾ ਝੂਠੁ ਹੈ ਮੁਖਿ ਝੂਠਾ ਆਲਾਉ ॥ ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ ਆਵਉ ਜਾਉ ॥੧੧॥ (ਪੰਨਾ  
੧੪੧੧)

ਪਦ ਅਰਥ:— ਜਨਮੇ ਕਾ—ਜੰਮੇ ਦਾ, ਮਨੁੱਖਾ ਜਨਮ ਹਾਸਲ ਕੀਤੇ ਦਾ । ਗਣੀ—ਗਣੀਂ, ਮੈਂ ਗਿਣਾਂ । ਕਿਆ  
ਗਣੀ—ਮੈਂ ਕੀਹ ਗਿਣਾਂ ? ਮੈਂ ਕੀਹ ਦੱਸਾਂ ? ਜਾਂ—ਜਦੋਂ । ਭਾਉ—ਪ੍ਰੇਮ, ਪਿਆਰ । ਪੈਧਾ—ਪਹਿਨਿਆ  
ਹੋਇਆ । ਬਾਦਿ—ਵਿਅਰਥ । ਮਨਿ—ਮਨ ਵਿਚ । ਦੂਜਾ ਭਾਉ—ਪਰਮਾਤਮਾ ਤੋਂ ਬਿਨਾ ਹੋਰ ਦਾ ਪ੍ਰੇਮ ।  
ਝੂਠੁ—ਨਾਸਵੰਤ ਜਗਤ । ਮੁਖਿ—ਮੂੰਹ ਨਾਲ । ਆਲਾਉ—ਆਲਾਪ, ਬੋਲ । ਸਲਾਹਿ—ਸਲਾਹਿਆ ਕਰ ।  
ਆਵਉ ਜਾਉ—ਆਉਣਾ ਜਾਣਾ, ਜਨਮ ਮਰਨ ਦਾ ਗੇੜ ।੧੧।

ਅਰਥ:— ਹੇ ਭਾਈ ! ਜਦ ਤਕ (ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦੀ ਭਗਤੀ ਨਹੀਂ, ਪਰਮਾਤਮਾ ਦਾ



ਪ੍ਰੇਮ ਨਹੀਂ, ਤਦ ਤਕ ਉਸ ਦੇ ਮਨੁੱਖਾ ਜਨਮ ਹਾਸਲ ਕੀਤੇ ਦਾ ਕੋਈ ਭੀ ਲਾਭ ਨਹੀਂ । ਜਦ ਤਕ (ਮਨੁੱਖ ਦੇ) ਮਨ ਵਿਚ ਪਰਮਾਤਮਾ ਤੋਂ ਬਿਨਾ ਹੋਰ ਹੋਰ ਮੋਹ ਪਿਆਰ ਵੱਸਦਾ ਹੈ, ਤਦ ਤਕ ਉਸ ਦਾ ਪਹਿਨਿਆ (ਕੀਮਤੀ ਕੱਪੜਾ ਉਸ ਦਾ) ਖਾਧਾ ਹੋਇਆ (ਕੀਮਤੀ ਭੋਜਨ ਸਭ) ਵਿਅਰਥ ਜਾਂਦਾ ਹੈ ਕਿਉਂਕਿ ਉਹ) ਨਾਸਵੰਤ ਜਗਤ ਨੂੰ ਹੀ ਤੱਕ ਵਿਚ ਰੱਖਦਾ ਹੈ, ਨਾਸਵੰਤ ਜਗਤ ਨੂੰ ਹੀ ਕੰਨਾਂ ਵਿਚ ਵਸਾਈ ਰੱਖਦਾ ਹੈ, ਨਾਸਵੰਤ ਜਗਤ ਦੀਆਂ ਗੱਲਾਂ ਹੀ ਮੂੰਹ ਨਾਲ ਕਰਦਾ ਰਹਿੰਦਾ ਹੈ ।

ਹੇ ਨਾਨਕ ! ਤੂੰ (ਸਦਾ ਪਰਮਾਤਮਾ ਦੀ) ਸਿਫਤਿ-ਸਾਲਾਹ ਕਰਦਾ ਰਹੁ । (ਸਿਫਤਿ-ਸਾਲਾਹ ਨੂੰ ਭੁਲਾ ਕੇ) ਹੋਰ (ਸਾਰਾ ਉੱਦਮ) ਹਉਮੈ ਦੇ ਕਾਰਨ ਜਨਮ ਮਰਨ ਦਾ ਗੇੜ ਬਣਾਈ ਰੱਖਦਾ ਹੈ । ੧੧।

**ਹੈਨਿ ਵਿਰਲੇ, ਨਾਹੀ ਘਣੇ, ਫੈਲ ਫਕੜੁ ਸੰਸਾਰੁ ॥੧੨॥ (ਪੰਨਾ ੧੪੧੧)**

ਪਦ ਅਰਥ:— ਹੈਨਿ—ਹਨ (ਬਹੁ-ਵਚਨ) । ਘਣੇ—ਬਹੁਤੇ । ਫੈਲ—ਵਿਖਾਵੇ ਦੇ ਕੰਮ । ਫਕੜੁ—ਗੰਦਾ ਮੰਦਾ ਬੋਲ । ਸੰਸਾਰੁ—ਜਗਤ । ੧੨।

ਅਰਥ:— ਹੇ ਭਾਈ ! (ਪਰਮਾਤਮਾ ਦੀ ਸਿਫਤਿ-ਸਾਲਾਹ ਕਰਨ ਵਾਲੇ ਮਨੁੱਖ) ਕੋਈ ਵਿਰਲੇ ਵਿਰਲੇ ਹਨ, ਬਹੁਤੇ ਨਹੀਂ ਹਨ । (ਆਮ ਤੌਰ ਤੇ) ਜਗਤ ਵਿਖਾਵੇ ਦੇ ਕੰਮ ਹੀ (ਕਰਦਾ ਰਹਿੰਦਾ ਹੈ, ਆਤਮਕ ਜੀਵਨ ਨੂੰ) ਨੀਵਾਂ ਕਰਨ ਵਾਲਾ ਬੋਲ ਹੀ (ਬੋਲਦਾ ਰਹਿੰਦਾ ਹੈ) । ੧੨।

**ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ ॥ ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥ ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ ॥ ਪਿਰਮ ਪੈਕਾਮੁ ਨ ਨਿਕਲੈ ਲਾਇਆ ਤਿਨਿ ਸੁਜਾਣਿ ॥੧੩॥ (ਪੰਨਾ ੧੪੧੧)**

ਪਦ ਅਰਥ:— ਤੁਰਿ—(ਤੁਰ—speed. ਤੁਰਗ :-—ਤੁਰੇणगच्छति) ਤੁਰਤ, ਛੇਤੀ ਹੀ । ਮਰੈ—ਆਪਾ-ਭਾਵ ਵਲੋਂ ਮਰ ਜਾਂਦਾ ਹੈ । ਜੀਵਣ ਤਾਣੁ—(ਸੁਆਰਥ ਦੇ) ਜੀਵਨ ਦਾ ਜ਼ੋਰ । ਸੇਤੀ—ਨਾਲ । ਲਗੀ—ਲੱਗੀ ਹੋਈ ਚੋਟ । ਜਿਸ ਨੋ—(ਸੰਬੰਧਕ 'ਨੋ' ਦੇ ਕਾਰਨ ਲਫਜ਼ 'ਜਿਸੁ' ਦਾ ਉੱਡ ਗਿਆ ਹੈ) । ਤਾ—ਤਾਂ, ਤਦੋਂ । ਪਰਵਾਣੁ—(ਪ੍ਰਭੂ-ਦਰ ਤੇ) ਕਬੂਲ । ਪੈਕਾਮੁ—ਤੀਰ । ਪਿਰਮ ਪੈਕਾਮੁ—ਪ੍ਰੇਮ ਦਾ ਤੀਰ । ਤਿਨਿ—ਉਸ (ਪਰਮਾਤਮਾ) ਨੇ । ਸੁਜਾਣਿ—ਸਿਆਣੇ (ਪ੍ਰਭੂ) ਨੇ । ਤਿਨਿ ਸੁਜਾਣਿ—ਉਸ ਸਿਆਣੇ (ਪਰਮਾਤਮਾ) ਨੇ । ੧੩।

ਅਰਥ:— ਹੇ ਨਾਨਕ ! (ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰੇਮ ਦੀ ਚੋਟ) ਲੱਗਦੀ ਹੈ (ਉਹ ਮਨੁੱਖ) ਤੁਰਤ ਆਪਾ-ਭਾਵ ਵਲੋਂ ਮਰ ਜਾਂਦਾ ਹੈ (ਉਸ ਦੇ ਅੰਦਰੋਂ ਸੁਆਰਥ ਖਤਮ ਹੋ ਜਾਂਦਾ ਹੈ), (ਉਸ ਦੇ ਅੰਦਰ ਸੁਆਰਥ ਦੇ) ਜੀਵਨ ਦਾ ਜ਼ੋਰ ਨਹੀਂ ਰਹਿ ਜਾਂਦਾ । ਹੇ ਭਾਈ ! ਜਿਹੜਾ ਮਨੁੱਖ (ਪ੍ਰਭੂ-ਚਰਨਾਂ ਦੀ ਪ੍ਰੀਤ ਦੀ) ਚੋਟ ਨਾਲ ਆਪਾ-ਭਾਵ ਵਲੋਂ ਮਰ ਜਾਂਦਾ ਹੈ (ਉਸ ਦਾ ਜੀਵਨ ਪ੍ਰਭੂ-ਦਰ ਤੇ ਕਬੂਲ ਹੋ ਜਾਂਦਾ ਹੈ) ਉਹੀ ਲੱਗੀ ਹੋਈ ਚੋਟ (ਪ੍ਰਭੂ-ਦਰ ਤੇ) ਪਰਵਾਨ ਹੁੰਦੀ ਹੈ । ਪਰ ਹੇ ਭਾਈ ! (ਇਹ ਪ੍ਰੇਮ ਦੀ ਚੋਟ) ਉਸ ਮਨੁੱਖ ਨੂੰ ਹੀ ਲੱਗਦੀ ਹੈ ਜਿਸ ਨੂੰ (ਪਰਮਾਤਮਾ ਆਪ) ਲਾਂਦਾ ਹੈ (ਜਦੋਂ ਇਹ ਚੋਟ ਪਰਮਾਤਮਾ ਵਲੋਂ ਲੱਗਦੀ ਹੈ) ਤਦੋਂ ਹੀ ਇਹ ਲੱਗੀ ਹੋਈ (ਚੋਟ) ਕਬੂਲ ਹੁੰਦੀ ਹੈ (ਸਫਲ ਹੁੰਦੀ ਹੈ) । ਹੇ ਭਾਈ ! ਉਸ ਸਿਆਣੇ (ਤੀਰੰਦਾਜ਼-ਪ੍ਰਭੂ) ਨੇ (ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰੇਮ ਦਾ ਤੀਰ) ਵਿੰਨ੍ਹ ਦਿੱਤਾ; (ਉਸ ਹਿਰਦੇ ਵਿਚੋਂ ਇਹ) ਪ੍ਰੇਮ ਦਾ ਤੀਰ ਫਿਰ ਨਹੀਂ ਨਿਕਲਦਾ । ੧੩।

**ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥ ਧਾਤੂ ਪੰਜਿ ਰਲਾਇ ਕੂੜਾ ਪਾਜਿਆ ॥ ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥ ਪਰਮ ਜੋਤਿ ਜਾਗਾਇ ਵਾਜਾ ਵਾਵਸੀ ॥੧੪॥ (ਪੰਨਾ ੧੪੧੧)**

ਪਦ ਅਰਥ:— ਭਾਂਡਾ—ਸਰੀਰ-ਭਾਂਡਾ । ਧੋਵੈ ਕਉਣੁ—ਕੌਣ ਧੋ ਸਕਦਾ ਹੈ ? ਕੌਣ ਸੁੱਧ ਪਵਿੱਤਰ ਕਰ ਸਕਦਾ ਹੈ ? ਕੋਈ ਪਵਿੱਤਰ ਨਹੀਂ ਕਰ ਸਕਦਾ । ਜਿ—ਜਿਹੜਾ ਸਰੀਰ-ਭਾਂਡਾ । ਕਚਾ—ਕੱਚਾ । ਕਚਾ ਭਾਂਡਾ—ਕੱਚਾ ਘੜਾ (ਕੱਚੇ ਘੜੇ ਨੂੰ ਪਾਣੀ ਨਾਲ ਧੋਤਿਆਂ ਉਸ ਦੀ ਮਿੱਟੀ ਖੁਰ ਖੁਰ ਕੇ ਭਾਂਡੇ ਨੂੰ ਚਿੱਕੜ ਨਾਲ ਲਿਖੇੜੀ ਜਾਇਗੀ । ਸਰੀਰ ਕੱਚਾ ਭਾਂਡਾ ਹੈ, ਇਸ ਨੂੰ ਵਿਕਾਰਾਂ ਦਾ ਚਿੱਕੜ ਸਦਾ ਲੱਗਦਾ ਰਹਿੰਦਾ ਹੈ । ਤੀਰਥ-ਇਸ਼ਨਾਨ ਆਦਿਕ ਨਾਲ ਇਹ ਚਿੱਕੜ ਉਤਰ ਨਹੀਂ ਸਕਦਾ) । ਧਾਤੂ ਪੰਜਿ—(ਹਵਾ, ਪਾਣੀ, ਮਿੱਟੀ, ਅੱਗ, ਆਕਾਸ਼,) ਪੰਜ ਤੱਤ । ਕੂੜਾ ਪਾਜਿਆ—ਨਾਸਵੰਤ ਖਿੜੋਣਾ ਜਿਹਾ ਬਣਾਇਆ ਗਿਆ ਹੈ । ਆਣਗੁ—ਲਿਆਵੇਗਾ । ਆਣਗੁ ਰਾਸਿ—(ਗੁਰੂ) ਸੁੱਧ-ਪਵਿੱਤਰ ਕਰ ਦੇਵੇਗਾ । ਜਾਂ—ਜਦੋਂ । ਤਿਸੁ—ਉਸ (ਪਰਮਾਤਮਾ) ਨੂੰ । ਪਰਮ—ਸਭ ਤੋਂ ਉੱਚੀ । ਵਾਜਾ—ਰੱਬੀ ਜੋਤਿ ਦਾ ਵਾਜਾ । ਵਾਵਸੀ—ਵਜਾਇਗਾ । ੧੪ ।

ਅਰਥ:— ਹੇ ਭਾਈ ! (ਤੀਰਥ-ਇਸ਼ਨਾਨ ਆਦਿਕ ਨਾਲ) ਕੋਈ ਭੀ ਮਨੁੱਖ ਸਰੀਰ ਘੜੇ ਨੂੰ ਪਵਿੱਤਰ ਨਹੀਂ ਕਰ ਸਕਦਾ, ਕਿਉਂਕਿ ਇਹ ਬਣਾਇਆ ਹੀ ਅਜਿਹਾ ਹੈ ਕਿ ਇਸ ਨੂੰ ਵਿਕਾਰਾਂ ਦਾ ਚਿੱਕੜ ਸਦਾ ਲੱਗਦਾ ਰਹਿੰਦਾ ਹੈ । (ਹਵਾ, ਪਾਣੀ, ਮਿੱਟੀ, ਅੱਗ, ਆਕਾਸ਼) ਪੰਜ ਤੱਤ ਇਕੱਠੇ ਕਰ ਕੇ ਇਹ ਸਰੀਰ-ਭਾਂਡਾ ਇਕ ਨਾਸਵੰਤ ਖਿੜੋਣਾ ਜਿਹਾ ਬਣਾਇਆ ਗਿਆ ਹੈ ।

ਹਾਂ, ਹੇ ਭਾਈ ! ਜਦੋਂ ਉਸ ਪਰਮਾਤਮਾ ਦੀ ਰਜਾ ਹੁੰਦੀ ਹੈ (ਮਨੁੱਖ ਨੂੰ ਗੁਰੂ ਮਿਲਦਾ ਹੈ, ਗੁਰੂ ਮਨੁੱਖ ਦੇ) ਸਰੀਰ-ਭਾਂਡੇ ਨੂੰ ਪਵਿੱਤਰ ਕਰ ਦੇਂਦਾ ਹੈ । (ਗੁਰੂ ਮਨੁੱਖ ਦੇ ਅੰਦਰ) ਸਭ ਤੋਂ ਉੱਚੀ ਰੱਬੀ ਜੋਤਿ ਜਗਾ ਕੇ (ਰੱਬੀ ਜੋਤਿ ਦਾ) ਵਾਜਾ ਵਜਾ ਦੇਂਦਾ ਹੈ । (ਰੱਬੀ ਜੋਤਿ ਦਾ ਰੱਬੀ ਸਿਫਤਿ-ਸਾਲਾਹ ਦਾ ਇਤਨਾ ਪ੍ਰਬਲ ਪ੍ਰਭਾਵ ਬਣਾ ਦੇਂਦਾ ਹੈ ਕਿ ਮਨੁੱਖ ਦੇ ਅੰਦਰ ਵਿਕਾਰਾਂ ਦਾ ਰੌਲਾ ਸੁਣਿਆ ਹੀ ਨਹੀਂ ਜਾਂਦਾ । ਵਿਕਾਰਾਂ ਦੀ ਕੋਈ ਪੇਸ਼ ਹੀ ਨਹੀਂ ਜਾਂਦੀ ਕਿ ਕੁਕਰਮਾਂ ਦਾ ਕੋਈ ਚਿੱਕੜ ਖਿਲਾਰ ਸਕਣ) । ੧੪ ।

ਮਨਹੁ ਜਿ ਅੰਧੇ ਘੁਪ ਕਹਿਆ ਬਿਰਦੁ ਨ ਜਾਣਨੀ ॥ ਮਨਿ ਅੰਧੈ ਊਧੈ ਕਵਲ ਦਿਸਨਿ ਖਰੇ ਕਰੂਪ ॥ ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦੁ ਨ ਬੇਦੁ ਨ ਗੀਅ ਰਸੁ, ਰਸੁ ਕਸੁ ਨ ਜਾਣੰਤਿ ॥ ਇਕਨਾ ਸਿਧਿ ਨ ਬੁਧਿ ਨ ਅਕਲਿ ਸਰ, ਅਖਰ ਕਾ ਭੇਉ ਨ ਲਹੰਤਿ ॥ ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥੧੫॥ (ਪੰਨਾ ੧੪੧੧)

ਪਦ ਅਰਥ:— ਜਿ—ਜੇਹੜੇ ਮਨੁੱਖ । ਅੰਧੇ ਘੁਪ—ਘੁੱਪ ਅੰਨ੍ਹੇ, ਬਹੁਤ ਹੀ ਮੂਰਖ । ਬਿਰਦੁ—(ਇਨਸਾਨੀ) ਫਰਜ਼ । ਕਹਿਆ—ਦੱਸਿਆਂ ਭੀ, ਕਹਿਆਂ, ਆਖਿਆਂ ਭੀ । ਮਨਿ ਅੰਧੈ—ਅੰਨ੍ਹੇ ਮਨ ਦੇ ਕਾਰਨ । ਊਧੈ ਕਵਲ—ਉਲਟੇ ਹੋਏ (ਹਿਰਦੇ-) ਕੰਵਲ ਦੇ ਕਾਰਨ । ਖਰੇ ਕਰੂਪ—ਬਹੁਤ ਕੋਝੇ । ਇਕਿ ਜਾਣਨਿ—ਗੱਲ ਕਰਨੀ ਜਾਣਦੇ ਹਨ । ਸੁਘੜ—ਸੁ-ਘੜ, ਸੁਚੱਜੇ । ਨਾਦ ਰਸੁ—ਨਾਦ ਦਾ ਰਸ । ਬੇਦ ਰਸੁ—ਗੀਤ ਦਾ ਰਸ । ਰਸੁ ਕਸੁ—ਕਸੈਲਾ ਰਸ । ਸਿਧਿ—ਸਿੱਧੀ । ਬੁਧਿ—ਅਕਲ । ਸਰ—ਸਾਰ, ਸਮਝ । ਭੇਉ—ਭੇਤ । ਅਖਰ ਕਾ ਭੇਉ—ਪੜ੍ਹਨ ਦੀ ਜਾਚ । ਅਸਲਿ ਖਰ—ਨਿਰੇ ਖੋਤੇ (ਖਰ—ਖੋਤਾ) । ਜਿ—ਜਿਹੜੇ ਮਨੁੱਖ । ਗਰਬੁ—ਅਹੰਕਾਰ । ੧੫ ।

ਅਰਥ:— ਹੇ ਭਾਈ ! ਜਿਹੜੇ ਮਨੁੱਖ ਮਨੋਂ ਘੁੱਪ ਅੰਨ੍ਹੇ ਹਨ (ਪੁੱਜ ਕੇ ਮੂਰਖ ਹਨ) ਉਹ ਦੱਸਿਆਂ ਭੀ (ਇਨਸਾਨੀ) ਫਰਜ਼ ਨਹੀਂ ਜਾਣਦੇ । ਮਨ ਅੰਨ੍ਹਾ ਹੋਣ ਕਰਕੇ, ਹਿਰਦਾ ਕੇਵਲ (ਧਰਮ ਵਲੋਂ) ਉਲਟਿਆ ਹੋਇਆ ਹੋਣ ਦੇ ਕਾਰਨ ਉਹ ਬੰਦੇ ਬਹੁਤ ਕੋਝੇ (ਕੋਝੇ ਜੀਵਨ ਵਾਲੇ) ਲੱਗਦੇ ਹਨ । ਕਈ ਮਨੁੱਖ ਐਸੇ ਹੁੰਦੇ ਹਨ ਜੋ (ਆਪ) ਗੱਲ ਕਰਨੀ ਭੀ ਜਾਣਦੇ ਹਨ, ਤੇ, ਕਿਸੇ ਦੀ ਆਖੀ ਭੀ ਸਮਝਦੇ ਹਨ, ਉਹ ਮਨੁੱਖ ਸੁਚੱਜੇ ਤੇ ਸੋਹਣੇ

ਜਾਪਦੇ ਹਨ ।

ਕਈ ਬੰਦਿਆਂ ਨੂੰ ਨਾਹ ਜੋਗੀਆਂ ਦੇ ਨਾਦ ਦਾ ਰਸ, ਨਾਹ ਵੇਦ ਦਾ ਸ਼ੋਕ, ਨਾਹ ਰਾਗ ਦੀ ਖਿੱਚ—ਕਿਸੇ ਤਰ੍ਹਾਂ ਦੇ ਕੋਮਲ ਉਨਰ ਵੱਲ ਰੁਚੀ ਨਹੀਂ ਹੈ, ਨਾਹ (ਵਿਚਾਰ ਵਿਚ) ਸਫਲਤਾ, ਨਾਹ ਸੁਚੱਜੀ ਬੁੱਧੀ, ਨਾਹ ਅਕਲ ਦੀ ਸਾਰ ਹੈ, ਤੇ, ਇਕ ਅੱਖਰ ਭੀ ਪੜ੍ਹਨਾ ਨਹੀਂ ਜਾਣਦੇ (ਫਿਰ ਭੀ, ਆਕੜ ਹੀ ਆਕੜ ਵਿਖਾਲਦੇ ਹਨ) । ਹੇ ਨਾਨਕ ! ਜਿਨ੍ਹਾਂ ਵਿਚ ਕੋਈ ਗੁਣ ਨਾਹ ਹੋਵੇ, ਤੇ, ਅਹੰਕਾਰ ਕਰੀ ਜਾਣ, ਉਹ ਮਨੁੱਖ ਨਿਰੇ ਖੋਤੇ ਹਨ । ੧੫।

ਨੋਟ:— ਇਹ ਸ਼ਲੋਕ 'ਸਾਰਗ ਕੀ ਵਾਰ' ਦੀ ਪਉੜੀ ਨੰ: ੩੨ ਦੇ ਨਾਲ ਥੋੜਾ ਜਿਹਾ ਫਰਕ ਰੱਖ ਕੇ ਦੂਜਾ ਸ਼ਲੋਕ ਹੈ । ਵੇਖੋ ਸਫਾ ੧੨੪੬ (ਮੂਲ) ।

**ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥ ਜਪੁ ਤਪੁ ਸੰਜਮੁ ਕਮਾਵੈ ਕਰਮੁ ॥ ਸੀਲ ਸੰਤੋਖ ਕਾ ਰਖੈ ਧਰਮੁ ॥ ਬੰਧਨ ਤੋੜੈ ਹੋਵੈ ਮੁਕਤੁ ॥ ਸੋਈ ਬ੍ਰਹਮਣੁ ਪੂਜਣ ਜੁਗਤੁ ॥੧੬॥ (ਪੰਨਾ ੧੪੧੧)**

ਪਦ ਅਰਥ:— ਬਿੰਦੈ—(ਕਿਓ—to know) ਜਾਣਦਾ ਹੈ, ਜਾਣ-ਪਛਾਣ ਪੈਦਾ ਕਰਦਾ ਹੈ, ਡੂੰਘੀ ਸਾਂਝ ਪਾਂਦਾ ਹੈ । ਬ੍ਰਹਮੁ—ਪਰਮਾਤਮਾ । ਸੰਜਮੁ—ਇੰਦ੍ਰਿਆਂ ਨੂੰ ਵੱਸ ਵਿਚ ਰੱਖਣ ਦਾ ਜਤਨ । ਸੀਲ—ਚੰਗਾ ਮਿੱਠਾ ਸੁਭਾਉ । ਸੰਤੋਖ—ਮਾਇਆ ਦੀ ਤ੍ਰਿਸ਼ਨਾ ਵਲੋਂ ਤ੍ਰਿਪਤੀ । ਰਖੈ—ਰੱਖਦਾ ਹੈ, ਨਿਬਾਹੁੰਦਾ ਹੈ । ਬੰਧਨ—ਮਾਇਆ ਦੇ ਮੋਹ ਦੀਆਂ ਫਾਹੀਆਂ । ਮੁਕਤੁ—ਮਾਇਆ ਦੇ ਮੋਹ ਤੋਂ ਆਜ਼ਾਦ । ਪੂਜਣ ਜੁਗਤੁ—ਪੂਜਣ ਦੇ ਲਾਇਕ । ੧੬।

ਅਰਥ:— ਹੇ ਭਾਈ ! (ਸਾਡੀਆਂ ਨਜ਼ਰਾਂ ਵਿਚ) ਉਹ (ਮਨੁੱਖ ਅਸਲ) ਬ੍ਰਾਹਮਣ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ, ਜੋ ਇਹੀ ਜਪ-ਕਰਮ ਕਰਦਾ ਹੈ, ਇਹੀ ਤਪ-ਕਰਮ ਕਰਦਾ ਹੈ, ਇਹੀ ਸੰਜਮ-ਕਰਮ ਕਰਦਾ ਹੈ (ਜੋ ਪਰਮਾਤਮਾ ਦੀ ਭਗਤੀ ਨੂੰ ਹੀ ਜਪ ਤਪ ਸੰਜਮ ਸਮਝਦਾ ਹੈ) ਜੋ ਮਿੱਠੇ ਸੁਭਾਅ ਅਤੇ ਸੰਤੋਖ ਦਾ ਫਰਜ਼ ਨਿਬਾਹੁੰਦਾ ਹੈ, ਜੋ ਮਾਇਆ ਦੇ ਮੋਹ ਦੀਆਂ ਫਾਹੀਆਂ ਤੋੜ ਲੈਂਦਾ ਹੈ ਅਤੇ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ । ਹੇ ਭਾਈ ! ਉਹੀ ਬ੍ਰਾਹਮਣ ਆਦਰ-ਸਤਕਾਰ ਦਾ ਹੱਕਦਾਰ ਹੈ । ੧੬।

**ਖੜੀ ਸੋ ਜੁ ਕਰਮਾ ਕਾ ਸੂਰੁ ॥ ਪੁੰਨ ਦਾਨ ਕਾ ਕਰੈ ਸਰੀਰੁ ॥ ਖੇਤੁ ਪਛਾਣੈ ਬੀਜੈ ਦਾਨੁ ॥ ਸੋ ਖੜੀ ਦਰਗਹ ਪਰਵਾਣੁ ॥ ਲਬ ਲੋਭੁ ਜੇ ਕੂੜੁ ਕਮਾਵੈ ॥ ਅਪਣਾ ਕੀਤਾ ਆਪੇ ਪਾਵੈ ॥੧੭॥ (ਪੰਨਾ ੧੪੧੧)**

ਪਦ ਅਰਥ:— ਸੂਰੁ—ਸੂਰਮਾ । ਕਰਮਾ ਕਾ ਸੂਰੁ—(ਕਾਮਾਦਿਕ ਬਲੀ ਸੂਰਮਿਆਂ ਦੇ ਮੁਕਾਬਲੇ ਤੇ) ਨੇਕ ਕਰਮ ਕਰਨ ਵਾਲਾ ਸੂਰਮਾ । ਪੁੰਨ—ਭਲੇ ਕਰਮ । ਪੁੰਨ ਦਾਨ—ਭਲੇ ਕਰਮ ਵੰਡਣੇ । ਸਰੀਰੁ—(ਭਾਵ,) ਆਪਣਾ ਜੀਵਨ । ਖੇਤੁ—ਸਰੀਰ-ਖੇਤ । ਦਾਨੁ—ਨਾਮ ਦੀ ਦਾਤਿ । ਦਰਗਹ—ਪਰਮਾਤਮਾ ਦੀ ਹਜ਼ੂਰੀ ਵਿਚ । ਆਪੇ—ਆਪ ਹੀ । ੧੭।

ਅਰਥ:— ਹੇ ਭਾਈ ! (ਸਾਡੀਆਂ ਨਜ਼ਰਾਂ ਵਿਚ) ਉਹ ਮਨੁੱਖ ਖੜੀ ਹੈ ਜੋ (ਕਾਮਾਦਿਕ ਵੈਰੀਆਂ ਨੂੰ ਮਾਰ-ਮੁਕਾਣ ਲਈ) ਨੇਕ ਕਰਮ ਕਰਨ ਵਾਲਾ ਸੂਰਮਾ ਬਣਦਾ ਹੈ, ਜੋ ਆਪਣੇ ਸਰੀਰ ਨੂੰ (ਆਪਣੇ ਜੀਵਨ ਨੂੰ, ਹੋਰਨਾਂ ਵਿਚ) ਭਲੇ ਕਰਮ ਵੰਡਣ ਲਈ ਵਸੀਲਾ ਬਣਾਂਦਾ ਹੈ, ਜੋ (ਆਪਣੇ ਸਰੀਰ ਨੂੰ ਕਿਸਾਨ ਦੇ ਖੇਤ ਵਾਂਗ) ਖੇਤ ਸਮਝਦਾ ਹੈ (ਤੇ, ਇਸ ਖੇਤ ਵਿਚ ਪਰਮਾਤਮਾ ਦੇ ਨਾਮ ਦੀ) ਦਾਤਿ (ਨਾਮ-ਬੀਜ) ਬੀਜਦਾ ਹੈ । ਹੇ ਭਾਈ ! ਅਜਿਹਾ ਖੜੀ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।

ਪਰ ਜਿਹੜਾ ਮਨੁੱਖ ਲੱਬ ਲੋਭ ਅਤੇ ਹੋਰ ਠੱਗੀ ਆਦਿਕ ਕਰਦਾ ਰਹਿੰਦਾ ਹੈ (ਉਹ ਜਨਮ ਦਾ ਚਾਹੇ ਖੜੀ ਹੀ

ਹੋਵੇ) ਉਹ ਮਨੁੱਖ (ਲੱਬ ਆਦਿਕ) ਕੀਤੇ ਕਰਮਾਂ ਦਾ ਫਲ ਆਪ ਹੀ ਭੁਗਤਦਾ ਹੈ (ਉਹ ਮਨੁੱਖ ਕਾਮਾਦਿਕ ਵਿਕਾਰਾਂ ਦਾ ਸ਼ਿਕਾਰ ਹੋਇਆ ਹੀ ਰਹਿੰਦਾ ਹੈ, ਉਹ ਨਹੀਂ ਹੈ ਸੂਰਮਾ) ।੧੭।

**ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਸਮਾਲਿ ॥੧੮॥ (ਪੰਨਾ ੧੪੧੧)**

ਪਦ ਅਰਥ:— ਜਿਉ—ਵਾਂਗ । ਸਿਰਿ—ਸਿਰ ਨੇ । ਪੈਰੀ—ਪੈਰੀਂ, ਪੈਰਾਂ ਨੇ । ਫੇੜਿਆ—ਵਿਗਾੜਿਆ । ਅੰਦਰਿ—ਆਪਣੇ ਹਿਰਦੇ ਵਿਚ ਹੀ । ਪਿਰੀ—ਪ੍ਰੀਤਮ ਪ੍ਰਭੂ ਨੂੰ । ਸਮਾਲਿ—ਸਾਂਭ ਕੇ ਰੱਖ ।੧੮।

ਅਰਥ:— ਹੇ ਭਾਈ ! (ਆਪਣੇ) ਸਰੀਰ ਨੂੰ (ਧੂਣੀਆਂ ਨਾਲ) ਤਨੂਰ ਵਾਂਗ ਨਾਹ ਸਾੜ, ਤੇ, ਹੱਡਾਂ ਨੂੰ (ਧੂਣੀਆਂ ਨਾਲ) ਇਉਂ ਨਾਹ ਬਲਾ ਜਿਵੇਂ ਇਹ ਬਾਲਣ ਹੈ । (ਤੇਰੇ) ਸਿਰ ਨੇ (ਤੇਰੇ) ਪੈਰਾਂ ਨੇ ਕੁਝ ਨਹੀਂ ਵਿਗਾੜਿਆ (ਇਹਨਾਂ ਨੂੰ ਧੂਣੀਆਂ ਨਾਲ ਕਿਉਂ ਦੁਖੀ ਕਰਦਾ ਹੈਂ ? ਇਹਨਾਂ ਨੂੰ ਦੁਖੀ ਨਾਹ ਕਰ) ਪਰਮਾਤਮਾ (ਦੀ ਯਾਦ) ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ ।੧੮।

ਨੋਟ:— ਇਹ ਸ਼ਲੋਕ ਥੋੜੇ ਕੁ ਹੀ ਫਰਕ ਨਾਲ ਫਰੀਦ ਜੀ ਦੇ ਸ਼ਲੋਕਾਂ ਵਿਚ ਨੰ: ੧੨੦ ਤੇ ਦਰਜ ਹੈ ।

**ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥ ਨਾਨਕ ਤੇ ਸੋਹਾਗਣੀ ਜਿਨ੍ਹਾ ਗੁਰਮੁਖਿ ਪਰਗਟੁ ਹੋਇ ॥੧੯॥ (ਪੰਨਾ ੧੪੧੨)**

ਪਦ ਅਰਥ:— ਘਟੁ—ਸਰੀਰ । ਸਭਨੀ ਘਟੀ—ਸਭਨੀਂ ਘਟੀਂ, ਸਾਰੇ ਸਰੀਰਾਂ ਵਿਚ । ਸਹੁ—ਖਸਮ-ਪ੍ਰਭੂ । ਸਹ ਬਿਨੁ—ਖਸਮ-ਪ੍ਰਭੂ ਤੋਂ ਬਿਨਾ । ਨਾਨਕ—ਹੇ ਨਾਨਕ ! ਤੇ—ਉਹ ਜੀਵ-ਇਸੜੀਆਂ । ਸੋਹਾਗਣੀ—ਖਸਮ ਵਾਲੀਆਂ । ਗੁਰਮੁਖਿ—ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪੈ ਕੇ ।੧੯।

ਅਰਥ:— ਹੇ ਭਾਈ ! ਖਸਮ-ਪ੍ਰਭੂ ਸਾਰੇ ਹੀ ਸਰੀਰਾਂ ਵਿਚ ਵੱਸਦਾ ਹੈ । ਕੋਈ ਭੀ ਸਰੀਰ (ਐਸਾ) ਨਹੀਂ ਹੈ ਜੋ ਖਸਮ-ਪ੍ਰਭੂ ਤੋਂ ਬਿਨਾ ਹੋਵੇ (ਜਿਸ ਵਿਚ ਖਸਮ-ਪ੍ਰਭੂ ਵੱਸਦਾ ਨਾਹ ਹੋਵੇ । ਪਰ ਵੱਸਦਾ ਹੈ ਗੁਪਤ) । ਹੇ ਨਾਨਕ ! ਉਹ ਜੀਵ-ਇਸੜੀਆਂ ਭਾਗਾਂ ਵਾਲੀਆਂ ਹਨ ਜਿਨ੍ਹਾਂ ਦੇ ਅੰਦਰ (ਉਹ ਖਸਮ-ਪ੍ਰਭੂ) ਗੁਰੂ ਦੀ ਰਾਹੀਂ ਪਰਗਟ ਹੋ ਜਾਂਦਾ ਹੈ ।੧੯।

**ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ ॥ ਸਿਰੁ ਦੀਜੈ ਕਾਣਿ ਨ ਕੀਜੈ ॥੨੦॥ (ਪੰਨਾ ੧੪੧੨)**

ਪਦ ਅਰਥ:— ਜਉ—ਜੇ । ਤਉ—ਤੈਨੂੰ, ਤੇਰਾ । ਚਾਉ—ਸ਼ੌਕ । ਧਰਿ—ਧਰ ਕੇ, ਰੱਖ ਕੇ । ਸਿਰੁ—(ਭਾਵ,) ਹਉਮੈ, ਅਹੰਕਾਰ । ਇਤੁ—ਇਸ ਵਿਚ । ਮਾਰਗਿ—ਰਸਤੇ ਵਿਚ । ਇਤੁ ਮਾਰਗਿ—ਇਸ ਰਸਤੇ ਵਿਚ, (ਪ੍ਰੇਮ ਦੇ) ਇਸ ਰਸਤੇ ਤੇ । ਧਰੀਜੈ—ਧਰਨਾ ਚਾਹੀਦਾ ਹੈ । ਕਾਣਿ—ਝਿਜਕ । ਨ ਕੀਜੈ—ਨਹੀਂ ਚਾਹੀਦੀ ।੨੦।

ਅਰਥ:— ਹੇ ਭਾਈ ! ਜੇ ਤੈਨੂੰ (ਪ੍ਰਭੂ-ਪ੍ਰੇਮ ਦੀ) ਖੇਡ ਖੇਡਣ ਦਾ ਸ਼ੌਕ ਹੈ, ਤਾਂ (ਆਪਣਾ) ਸਿਰ ਤਲੀ ਉੱਤੇ ਰੱਖ ਕੇ ਮੇਰੀ ਗਲੀ ਵਿਚ ਆ (ਲੋਕ-ਲਾਜ ਛੱਡ ਕੇ ਹਉਮੈ ਦੂਰ ਕਰ ਕੇ ਆ) । (ਪ੍ਰਭੂ-ਪ੍ਰੀਤ ਦੇ) ਇਸ ਰਸਤੇ ਉੱਤੇ (ਤਦੋਂ ਹੀ) ਪੈਰ ਧਰਿਆ ਜਾ ਸਕਦਾ ਹੈ (ਜਦੋਂ) ਸਿਰ ਭੇਟਾ ਕੀਤਾ ਜਾਏ, ਪਰ ਕੋਈ ਝਿਜਕ ਨਾਹ ਕੀਤੀ ਜਾਏ (ਜਦੋਂ ਬਿਨਾ ਕਿਸੇ ਝਿਜਕ ਦੇ ਲੋਕ-ਲਾਜ ਅਤੇ ਹਉਮੈ ਛੱਡੀ ਜਾਏ) ।੨੦।

**ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥ ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥੨੧॥ ਗਿਆਨ ਹੀਣੰ ਅਗਿਆਨ ਪੂਜਾ ॥ ਅੰਧ ਵਰਤਾਵਾ ਭਾਉ ਦੂਜਾ ॥੨੨॥ (ਪੰਨਾ ੧੪੧੨)**

**ਪਦ ਅਰਥ:—** ਕਿਰਾੜਾ—ਮਾਇਆ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ, ਹਰ ਵੇਲੇ ਮਾਇਆ ਦੀਆਂ ਗਿਣਤੀਆਂ ਗਿਣਨ ਵਾਲਾ ਮਨੁੱਖ । ਦੋਸਤੀ—ਮਿੱਤ੍ਰਤਾ । ਕੂੜੈ—ਕੂੜ ਦੇ ਕਾਰਨ, ਮਾਇਆ ਦੇ ਮੋਹ ਦੇ ਕਾਰਨ । ਪਾਇ—ਪਾਂਇਆਂ, (ਦੋਸਤੀ ਦੀ) ਪਾਂਇਆਂ । ਕੂੜੀ—ਜਿਸ ਉਤੇ ਇਤਬਾਰ ਨਾਹ ਹੋ ਸਕੇ । ਨ ਜਾਪੈ—(ਇਹ ਗੱਲ) ਸੁਝਦੀ ਹੀ ਨਹੀਂ । ਕਿਤੈ ਥਾਇ—ਕਿਸੇ ਭੀ ਥਾਂ ਤੇ । ਆਵੈ—ਆ ਜਾਂਦੀ ਹੈ । ਮਰਣੁ—ਮੌਤ ।੨੧।

**ਅਰਥ:—** ਹੇ ਭਾਈ ! ਜੇ ਹਰ ਵੇਲੇ ਮਾਇਆ ਦੀਆਂ ਗਿਣਤੀਆਂ ਗਿਣਨ ਵਾਲੇ ਮਨੁੱਖ ਨਾਲ ਦੋਸਤੀ ਬਣਾਈ ਜਾਏ, (ਤਾਂ ਉਸ ਕਿਰਾੜ ਦੇ ਅੰਦਰਲੇ) ਮਾਇਆ ਦੇ ਮੋਹ ਦੇ ਕਾਰਨ (ਉਸ ਦੀ ਦੋਸਤੀ ਦੀ) ਪਾਂਇਆਂ ਭੀ ਇਤਬਾਰ—ਜੋਗ ਨਹੀਂ ਹੁੰਦੀ । ਹੇ ਮੂਲਿਆ ! (ਮਾਇਆ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ ਸਦਾ ਮੌਤ ਤੋਂ ਬਚੇ ਰਹਿਣ ਦੇ ਉਪਰਾਲੇ ਕਰਦਾ ਰਹਿੰਦਾ ਹੈ, ਪਰ ਉਸ ਨੂੰ ਇਹ ਗੱਲ) ਸੁੱਝਦੀ ਹੀ ਨਹੀਂ ਕਿ ਮੌਤ ਕਿਸੇ ਭੀ ਥਾਂ ਤੇ (ਕਿਸੇ ਭੀ ਵੇਲੇ) ਆ ਸਕਦੀ ਹੈ ।੨੧।

**ਪਦ ਅਰਥ:—** ਗਿਆਨ—ਆਤਮਕ ਜੀਵਨ ਦੀ ਸੂਝ । ਹੀਣੰ—ਸੱਖਣੇ । ਅਗਿਆਨ—ਆਤਮਕ ਜੀਵਨ ਵਲੋਂ ਬੇਸਮਝੀ । ਅੰਧ—ਅੰਨ੍ਹਾ, ਆਤਮਕ ਜੀਵਨ ਵਲੋਂ ਅੰਨ੍ਹਾ ਬਣਾਈ ਰੱਖਣ ਵਾਲਾ । ਵਰਤਾਵਾ—ਵਰਤਣ-ਵਿਹਾਰ । ਭਾਉ—ਪਿਆਰ । ਭਾਉ ਦੂਜਾ—ਪਰਮਾਤਮਾ ਤੋਂ ਬਿਨਾ ਹੋਰ ਦਾ ਪਿਆਰ, ਮਾਇਆ ਦਾ ਮੋਹ ।੨੨।

**ਅਰਥ:—** ਹੇ ਭਾਈ ! ਜਿਹੜੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹੁੰਦੇ ਹਨ, ਉਹ ਆਤਮਕ ਜੀਵਨ ਵਲੋਂ ਬੇ-ਸਮਝੀ ਨੂੰ ਹੀ ਸਦਾ ਪਸੰਦ ਕਰਦੇ ਹਨ । ਹੇ ਭਾਈ ! (ਜਿਨ੍ਹਾਂ ਮਨੁੱਖਾਂ ਦੇ ਅੰਦਰ) ਮਾਇਆ ਦਾ ਮੋਹ (ਸਦਾ ਟਿਕਿਆ ਰਹਿੰਦਾ ਹੈ, ਉਹਨਾਂ ਦਾ) ਵਰਤਣ-ਵਿਹਾਰ (ਆਤਮਕ ਜੀਵਨ ਵਲੋਂ) ਅੰਨ੍ਹਾ (ਬਣਾਈ ਰੱਖਣ ਵਾਲਾ ਹੁੰਦਾ) ਹੈ ।੨੨।

**ਗੁਰ ਬਿਨੁ ਗਿਆਨੁ, ਧਰਮ ਬਿਨੁ ਧਿਆਨੁ ॥ ਸਚ ਬਿਨੁ ਸਾਖੀ ਮੂਲੋ ਨ ਬਾਕੀ ॥੨੩॥ (ਪੰਨਾ ੧੪੧੨)**

**ਪਦ ਅਰਥ:—** ਗਿਆਨੁ—ਆਤਮਕ ਜੀਵਨ ਦੀ ਸੂਝ, ਪਰਮਾਤਮਾ ਨਾਲ ਸਾਂਝ । ਧਰਮ—ਫ਼ਰਜ਼, ਕਰਤੱਬ । ਧਿਆਨੁ—ਲਗਨ, ਸੁਰਤਿ । ਸਚ—ਸਦਾ-ਬਿਰ ਹਰਿ-ਨਾਮ ਦਾ ਸਿਮਰਨ । ਸਾਖੀ—ਗਵਾਹੀ, ਪਰਵਾਨਾ, ਜੀਵਨ-ਰਾਹਦਾਰੀ । ਮੂਲੋ—ਮੂਲ ਭੀ, ਸਰਮਾਇਆ ਭੀ, (ਆਤਮਕ ਜੀਵਨ ਦਾ ਉਹ) ਸਰਮਾਇਆ ਭੀ (ਜਿਸ ਨੇ ਮਨੁੱਖਾ ਜਨਮ ਲੈ ਕੇ ਦਿੱਤਾ ਸੀ) । ਨ ਬਾਕੀ—ਬਾਕੀ ਨਹੀਂ ਰਹਿੰਦਾ, ਪੱਲੇ ਨਹੀਂ ਰਹਿੰਦਾ ।੨੩।

**ਅਰਥ:—** ਹੇ ਭਾਈ ! ਗੁਰੂ (ਦੀ ਸਰਨ ਪੈਣ) ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਨਹੀਂ ਬਣਦੀ । (ਇਸ ਡੂੰਘੀ ਸਾਂਝ ਨੂੰ ਮਨੁੱਖਾ ਜੀਵਨ ਦਾ ਜ਼ਰੂਰੀ) ਫ਼ਰਜ਼ ਬਣਾਣ ਤੋਂ ਬਿਨਾ (ਹਰਿ-ਨਾਮ ਸਿਮਰਨ ਦੀ) ਲਗਨ ਨਹੀਂ ਬਣਦੀ । ਸਦਾ-ਬਿਰ ਹਰਿ-ਨਾਮ ਸਿਮਰਨ ਤੋਂ ਬਿਨਾ (ਹੋਰ ਹੋਰ ਮਾਇਕ ਉੱਦਮਾਂ ਦੀ ਜੀਵਨ-) ਰਾਹਦਾਰੀ ਦੇ ਕਾਰਨ (ਆਤਮਕ ਜੀਵਨ ਦਾ ਉਹ) ਸਰਮਾਇਆ ਭੀ ਪੱਲੇ ਨਹੀਂ ਰਹਿ ਜਾਂਦਾ (ਜਿਸ ਨੇ ਮਨੁੱਖਾ ਜਨਮ ਲੈ ਕੇ ਦਿੱਤਾ ਸੀ) ।੨੩।

ਮਾਣੂ ਘਲੈ ਉਠੀ ਚਲੈ ॥ ਸਾਦੁ ਨਾਹੀ ਇਵੇਹੀ ਗਲੈ ॥੨੪॥ ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥  
ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥ ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥  
ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥੨੫॥ (ਪੰਨਾ ੧੪੧੨)

ਪਦ ਅਰਥ:— ਮਾਣੂ—ਮਨੁੱਖ (ਨੂੰ) । ਘਲੈ—ਘੱਲੈ, (ਪਰਮਾਤਮਾ) ਭੇਜਦਾ ਹੈ । ਉਠੀ—ਉਠਿ, ਉੱਠ ਕੇ ।  
ਚਲੈ—ਚੱਲੈ, (ਜਗਤ ਤੋਂ) ਤੁਰ ਪੈਂਦਾ ਹੈ । ਸਾਦੁ—ਸੁਆਦ, ਆਨੰਦ । ਇਵੇਹੀ ਗਲੈ—ਇਹੋ ਜਿਹੀ ਗੱਲ ਵਿਚ  
।੨੪।

ਅਰਥ:— ਹੇ ਭਾਈ ! (ਪਰਮਾਤਮਾ) ਮਨੁੱਖ ਨੂੰ (ਜਗਤ ਵਿਚ ਕੋਈ ਆਤਮਕ ਲਾਭ ਖੱਟਣ ਲਈ) ਭੇਜਦਾ ਹੈ,  
(ਪਰ ਜੇ ਆਤਮਕ ਜੀਵਨ ਦੀ ਖੱਟੀ ਖੱਟਣ ਤੋਂ ਬਿਨਾ ਹੀ ਮਨੁੱਖ ਜਗਤ ਤੋਂ) ਉੱਠ ਕੇ ਤੁਰ ਪੈਂਦਾ ਹੈ, (ਤਾਂ)  
ਇਹੋ ਜਿਹਾ ਜੀਵਨ ਜੀਉਣ ਵਿਚ ਮਨੁੱਖ ਨੂੰ ਕੋਈ) ਆਤਮਕ ਆਨੰਦ ਹਾਸਲ ਨਹੀਂ ਹੁੰਦਾ ।੨੪।

ਪਦ ਅਰਥ:— ਰਾਮੁ—(ਸ੍ਰੀ) ਰਾਮਚੰਦ੍ਰ । ਝੁਰੈ—ਦੁਖੀ ਹੁੰਦਾ ਹੈ । ਦਲ—ਫੌਜਾਂ । ਮੇਲਵੈ—ਇਕੱਠੀਆਂ  
ਕਰਦਾ ਹੈ । ਅੰਤਰਿ—(ਸ੍ਰੀ ਰਾਮਚੰਦ੍ਰ ਦੇ) ਅੰਦਰ । ਅਧਿਕਾਰ—ਇਖਤਿਆਰ । ਬਲੁ ਅਧਿਕਾਰ—ਅਧਿਕਾਰ  
ਦੀ ਤਾਕਤ । ਬੰਤਰ ਕੀ ਸੈਨਾ—ਵਾਨਰਾਂ ਦੀ ਫੌਜ ਦੀ ਰਾਹੀਂ । ਸੇਵੀਐ—(ਸ੍ਰੀ ਰਾਮਚੰਦ੍ਰ ਦੀ) ਸੇਵਾ ਕੀਤੀ ਜਾ  
ਰਹੀ ਹੈ । ਮਨਿ—ਮਨ ਵਿਚ । ਤਨਿ—ਤਨ ਵਿਚ । ਜੁਝੁ—ਜੁੱਧ ਦਾ ਚਾਉ । ਦਹਸਿਰੋ—ਦਸ ਸਿਰਾਂ ਵਾਲਾ  
ਰਾਵਣ । ਮੂਓ—ਮਰ ਗਿਆ । ਸਰਾਪਿ—ਸਰਾਪ ਨਾਲ । ਕਰਣਹਾਰੁ—ਸਭ ਕੁਝ ਕਰ ਸਕਣ ਵਾਲਾ ।  
ਕਰਤਾ—ਕਰਤਾਰ । ਕਰਿ—ਕਰ ਕੇ । ਥਾਪਿ—ਪੈਦਾ ਕਰ ਕੇ । ਉਥਾਪਿ—ਨਾਸ ਕਰ ਕੇ ।੨੫।

ਅਰਥ:— ਹੇ ਨਾਨਕ ! ਕਰਤਾਰ ਸਭ ਕੁਝ ਕਰ ਸਕਣ ਦੀ ਸਮਰਥਾ ਵਾਲਾ ਹੈ (ਉਸ ਨੂੰ ਕਦੇ ਝੁਰਨ ਦੀ ਦੁਖੀ  
ਹੋਣ ਦੀ ਲੋੜ ਨਹੀਂ), ਉਹ ਤਾਂ ਪੈਦਾ ਕਰ ਕੇ ਨਾਸ ਕਰ ਕੇ (ਸਭ ਕੁਝ ਕਰ ਕੇ ਆਪ ਹੀ) ਵੇਖਦਾ ਹੈ । (ਸ੍ਰੀ  
ਰਾਮਚੰਦ੍ਰ ਉਸ ਕਰਤਾਰ ਦੀ ਬਰਾਬਰੀ ਨਹੀਂ ਕਰ ਸਕਦਾ । ਵੇਖੋ, ਰਾਵਣ ਨਾਲ ਲੜਾਈ ਕਰਨ ਵਾਸਤੇ) ਸ੍ਰੀ  
ਰਾਮਚੰਦ੍ਰ ਫੌਜਾਂ ਇਕੱਠੀਆਂ ਕਰਦਾ ਹੈ, (ਉਸ ਦੇ) ਅੰਦਰ (ਫੌਜਾਂ ਇਕੱਠੀਆਂ ਕਰਨ ਦੇ) ਅਧਿਕਾਰ ਦੀ ਤਾਕਤ  
ਭੀ ਹੈ, ਵਾਨਰਾਂ ਦੀ (ਉਸ) ਫੌਜ ਦੀ ਰਾਹੀਂ (ਉਸ ਦੀ) ਸੇਵਾ ਭੀ ਹੋ ਰਹੀ ਹੈ (ਜਿਸ ਸੈਨਾ ਦੇ) ਮਨ ਵਿਚ ਤਨ  
ਵਿਚ ਜੁੱਧ ਕਰਨ ਦਾ ਬੇਅੰਤ ਚਾਉ ਹੈ, (ਫਿਰ ਭੀ ਸ੍ਰੀ) ਰਾਮਚੰਦ੍ਰ (ਤਦੋਂ) ਦੁਖੀ ਹੁੰਦਾ ਹੈ (ਦੁਖੀ ਹੋਇਆ, ਜਦੋਂ)  
ਸੀਤਾ (ਜੀ) ਨੂੰ ਰਾਵਣ ਲੈ ਗਿਆ ਸੀ, (ਤੇ, ਫਿਰ ਜਦੋਂ ਸ੍ਰੀ ਰਾਮਚੰਦ੍ਰ ਜੀ ਦਾ ਭਾਈ) ਲਛਮਣ ਸਰਾਪ ਨਾਲ  
ਮਰ ਗਿਆ ਸੀ ।੨੫।

ਮਨ ਮਹਿ ਝੁਰੈ ਰਾਮਚੰਦ੍ਰ ਸੀਤਾ ਲਛਮਣੁ ਜੋਗੁ ॥ ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥ ਭੂਲਾ ਦੈਤੁ  
ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥ ਨਾਨਕ ਵੇਪਰਵਾਰੁ ਸੋ ਕਿਰਤੁ ਨ ਮਿਟਈ ਰਾਮ ॥੨੬॥ (ਪੰਨਾ ੧੪੧੨)

ਪਦ ਅਰਥ:— ਝੁਰੈ—ਦੁਖੀ ਹੁੰਦਾ ਹੈ (ਦੁਖੀ ਹੋਇਆ) । ਜੋਗੁ—ਦੀ ਖਾਤਰ, ਵਾਸਤੇ । ਹਣਵੰਤਰੁ—ਹਨੁਮਾਨ  
(ਹਨੂ—ਹਨੁ—ਠੋਡੀ । ਹਨੁਮਾਨ—ਲੰਮੀ ਠੋਡੀ ਵਾਲਾ) । ਆਰਾਧਿਆ—ਯਾਦ ਕੀਤਾ । ਕਰਿ—ਕਰਕੇ, ਦੇ  
ਕਾਰਨ । ਸੰਜੋਗੁ—ਮਿਲਾਪ, (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ) ਮਿਲਾਪ । ਸੰਜੋਗੁ ਕਰਿ—  
(ਪਰਮਾਤਮਾ ਵਲੋਂ ਬਣੇ) ਸੰਜੋਗ ਨਾਲ । ਦੈਤੁ—ਰਾਵਣ ਦੈਂਤ । ਨ ਸਮਝਈ—ਨਹੀਂ ਸਮਝਦਾ (ਨਾਹ  
ਸਮਝਿਆ) । ਤਿਨਿ ਪ੍ਰਭ—ਉਸ ਪਰਮਾਤਮਾ ਨੇ । ਤਿਨਿ—ਉਸ ਨੇ । ਕਾਮ—ਸਾਰੇ ਕੰਮ । ਵੇਪਰਵਾਰੁ—  
ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ । ਕਿਰਤੁ—ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਸਮੂਹ, ਭਾਵੀ । ਨ  
ਮਿਟਈ ਰਾਮ—(ਸ੍ਰੀ) ਰਾਮਚੰਦ੍ਰ ਪਾਸੋਂ (ਭੀ) ਨਾਹ ਮਿਟੀ ।੨੬।

ਅਰਥ:— ਹੇ ਭਾਈ ! ਉਹ ਪਰਮਾਤਮਾ (ਤਾਂ) ਬੇ-ਮੁਥਾਜ ਹੈ (ਸ੍ਰੀ ਰਾਮਚੰਦ੍ਰ ਉਸ ਪਰਮਾਤਮਾ ਦੀ ਬਰਾਬਰੀ ਨਹੀਂ ਕਰ ਸਕਦਾ) । (ਸ੍ਰੀ) ਰਾਮਚੰਦ (ਜੀ) ਪਾਸੋਂ ਭਾਵੀ ਨਾਹ ਮਿਟ ਸਕੀ । (ਵੇਖੋ, ਸ੍ਰੀ) ਰਾਮਚੰਦ੍ਰ (ਆਪਣੇ) ਮਨ ਵਿਚ ਸੀਤਾ (ਜੀ) ਦੀ ਖਾਤਰ ਦੁਖੀ ਹੋਇਆ (ਜਦੋਂ ਸੀਤਾ ਜੀ ਨੂੰ ਰਾਵਣ ਚੁਰਾ ਕੇ ਲੈ ਗਿਆ, ਫਿਰ) ਦੁਖੀ ਹੋਇਆ ਲਛਮਣ ਦੀ ਖਾਤਰ (ਜਦੋਂ ਰਣਭੂਮੀ ਵਿਚ ਲਛਮਣ ਬਰਛੀ ਨਾਲ ਮੂਰਛਿਤ ਹੋਇਆ) । (ਤਦੋਂ ਸ੍ਰੀ ਰਾਮਚੰਦ੍ਰ ਨੇ) ਹਨੂਮਾਨ ਨੂੰ ਯਾਦ ਕੀਤਾ ਜੋ (ਪਰਮਾਤਮਾ ਵਲੋਂ ਬਣੇ) ਸੰਜੋਗ ਦੇ ਕਾਰਨ (ਸ੍ਰੀ ਰਾਮਚੰਦ੍ਰ ਜੀ ਦੀ ਸਰਨ) ਆਇਆ ਸੀ । ਮੂਰਖ ਰਾਵਣ (ਭੀ) ਇਹ ਗੱਲ ਨਾਹ ਸਮਝਿਆ ਕਿ ਇਹ ਸਾਰੇ ਕੰਮ ਪਰਮਾਤਮਾ ਨੇ (ਆਪ ਹੀ) ਕੀਤੇ ਸਨ । ੨੬ ।

ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥੨੭॥ ਮਹਲਾ ੩ ॥ ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥ (ਪੰਨਾ ੧੪੧੨)

ਪਦ ਅਰਥ:— ਜਹਰੁ—(ਆਤਮਕ ਮੌਤ ਲਿਆਉਣ ਵਾਲਾ) ਜਹਿਰ । ੨੭ ।

ਅੰਮ੍ਰਿਤ ਸਰੁ—ਅੰਮ੍ਰਿਤ ਦਾ ਸਰੋਵਰ, ਅੰਮ੍ਰਿਤ ਦਾ ਚਸ਼ਮਾ । ਸਿਫਤੀ ਦਾ—ਪ੍ਰਭੂ ਦੀਆਂ ਸਿਫਤਾਂ ਦਾ । ੨੮ ।

ਅਰਥ:— ਹੇ ਭਾਈ ! ਲਾਹੌਰ ਦਾ ਸ਼ਹਰ (ਸ਼ਹਰ-ਨਿਵਾਸੀਆਂ ਵਾਸਤੇ ਆਤਮਕ ਮੌਤ ਲਿਆਈ ਰੱਖਣ ਦੇ ਕਾਰਣ) ਜਹਰ (ਬਣਿਆ ਪਿਆ ਹੈ, ਕਿਉਂਕਿ ਇੱਥੇ ਨਿੱਤ ਸਵੇਰੇ ਰੱਬੀ ਸਿਫਤਿ-ਸਾਲਾਹ ਦੀ ਥਾਂ) ਸਵਾ ਪਹਰ (ਦਿਨ ਚੜ੍ਹੇ ਤਕ ਮਾਸ ਦੀ ਖਾਤਰ ਪਸ਼ੂਆਂ ਉਤੇ) ਕਹਰ (ਹੁੰਦਾ ਰਹਿੰਦਾ ਹੈ । ਮਾਸ ਆਦਿਕ ਖਾਣਾ ਅਤੇ ਵਿਸ਼ੇ ਭੋਗਣਾ ਹੀ ਲਾਹੌਰ-ਨਿਵਾਸੀਆਂ ਦਾ ਜੀਵਨ-ਮਨੋਰਥ ਬਣ ਰਿਹਾ ਹੈ) । ੨੭ ।

ਮਹਲਾ ੩ ।

ਹੇ ਭਾਈ ! (ਹੁਣ) ਲਾਹੌਰ ਸ਼ਹਰ ਅੰਮ੍ਰਿਤ ਦਾ ਚਸ਼ਮਾ ਬਣ ਗਿਆ ਹੈ, ਪਰਮਾਤਮਾ ਦੀ ਸਿਫਤਿ-ਸਾਲਾਹ ਦਾ ਸੋਮਾ ਬਣ ਗਿਆ ਹੈ (ਕਿਉਂਕਿ ਗੁਰੂ ਰਾਮਦਾਸ ਜੀ ਦਾ ਜਨਮ ਹੋਇਆ ਹੈ) । ੨੮ ।

ਨੋਟ:— ਜਿੱਥੇ ਮਾਸ ਆਦਿਕ ਖਾਣਾ ਅਤੇ ਵਿਸ਼ੇ ਭੋਗਣਾ ਹੀ ਜੀਵਨ-ਮਨੋਰਥ ਬਣ ਜਾਏ, ਉਹ ਥਾਂ ਉਥੋਂ ਦੇ ਵਸਨੀਕਾਂ ਵਾਸਤੇ ਆਤਮਕ ਮੌਤ ਦਾ ਕਾਰਨ ਬਣ ਜਾਂਦੀ ਹੈ । ਪਰ ਜਿੱਥੇ ਕੋਈ ਮਹਾਪੁਰਖ ਪਰਗਟ ਹੋ ਪਏ, ਉਥੇ ਲੋਕਾਂ ਨੂੰ ਆਤਮਕ ਜੀਵਨ ਦਾ ਸਨੇਹਾ ਮਿਲਣ ਲੱਗ ਪੈਂਦਾ ਹੈ ।

ਮਹਲਾ ੧ ॥ ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥ ਉਦੋਸੀਅ ਘਰੇ ਹੀ ਵੁਠੀ ਕੁੜਿਈ ਰੰਨੀ ਧੰਮੀ ॥ ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥ ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ ॥੨੯॥ (ਪੰਨਾ ੧੪੧੨)

ਪਦ ਅਰਥ:— ਉਦੋਸਾਹੈ ਨੀਸਾਨੀ—(ਮਾਇਆ ਕਮਾਣ ਵਾਸਤੇ) ਉਤਸ਼ਾਹ ਦੀ ਨਿਸ਼ਾਨੀ । ਤੋਟਿ—ਘਾਟ । ਅੰਨ—ਅੰਨ-ਧਨ ਦੀ । ਉਦੋਸੀਅ—ਉਦਾਸੀ, ਉਪਰਾਮਤਾ, (ਹਰਿ-ਨਾਮ ਵਲੋਂ) ਲਾ-ਪਰਵਾਹੀ । ਘਰੇ ਹੀ—ਹਿਰਦੇ-ਘਰ ਵਿਚ ਹੀ । ਵੁਠੀ—ਟਿਕੀ ਰਹਿੰਦੀ ਹੈ । ਕੁੜਿਈ ਰੰਨੀ—ਕੂੜ ਵਿਚ ਫਸੀਆਂ ਹੋਈਆਂ ਰੰਨਾਂ ਦਾ, ਮਾਇਆ ਦੇ ਮੋਹ ਵਿਚ ਫਸੀਆਂ ਹੋਈਆਂ ਇੰਦ੍ਰੀਆਂ ਦਾ । ਧੰਮੀ—ਧਮੱਚੜ, ਰੌਲਾ ।

ਸਤੀ ਰੰਨੀ—ਸੱਤਾਂ ਹੀ ਰੰਨਾਂ ਦਾ, (ਦੋ ਅੱਖਾਂ, ਦੋ ਕੰਨ, ਇਕ ਨੱਕ, ਇਕ ਮੂੰਹ, ਇਕ ਕਾਮ-ਇੰਦ੍ਰੀ) ਸੱਤਾਂ ਹੀ ਇੰਦ੍ਰੀਆਂ ਦਾ । ਘਰੇ—ਸਰੀਰ-ਘਰ ਵਿਚ । ਸਿਆਪਾ—ਝਗੜਾ । ਰੋਵਨਿ—ਰੋਂਦੀਆਂ ਹਨ, ਰੌਲਾ ਪਾਂਦੀਆਂ ਰਹਿੰਦੀਆਂ ਹਨ । ਕੂੜੀ ਕੰਮੀ—(ਵਿਕਾਰਾਂ ਵਾਲੇ) ਕੂੜੇ ਕੰਮਾਂ ਵਾਸਤੇ । ਜੋ ਦੰਮ—ਜਿਹੜੇ ਦਮੜੇ । ਲੇਵੈ—

ਕਮਾਂਦਾ ਹੈ । ਸੋ ਦੰਮ—ਉਹ ਦਮੜੇ । ਦੇਵੈ ਨਾਹੀ—(ਹੱਥੋਂ ਹੋਰਨਾਂ ਨੂੰ) ਨਹੀਂ ਦੇਂਦਾ । ਖਟੇ ਦੰਮ—ਦਮੜੇ ਕਮਾਂਦਾ ਹੈ । ਸਹੰਮੀ—(ਫਿਰ ਭੀ) ਸਹਮ (ਪਿਆ ਰਹਿੰਦਾ ਹੈ) ।

ਅਰਥ:— ਹੇ ਭਾਈ ! ਨਿਰੀ ਮਾਇਆ ਦੀ ਖ਼ਾਤਰ ਕੀਤੀ ਦੌੜ-ਭੱਜ ਦੀ ਕੀਹ ਪਛਾਣ ਹੈ ? (ਪਛਾਣ ਇਹ ਹੈ ਕਿ ਇਹ ਦੌੜ-ਭੱਜ ਕਰਨ ਵਾਲੇ ਨੂੰ) ਅੰਨ-ਧਨ ਦੀ ਘਾਟ ਨਹੀਂ ਹੁੰਦੀ । (ਪਰ ਨਿਰੀ ਮਾਇਆ ਦੀ ਖ਼ਾਤਰ ਦੌੜ-ਭੱਜ ਦੇ ਕਾਰਨ ਹਰਿ-ਨਾਮ ਵਲੋਂ) ਲਾ-ਪਰਵਾਹੀ ਭੀ ਸਦਾ ਹਿਰਦੇ-ਘਰ ਵਿਚ ਟਿਕੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸੀਆਂ ਇੰਦ੍ਰੀਆਂ ਦਾ ਧਮੱਚੜ ਪਿਆ ਰਹਿੰਦਾ ਹੈ ।

(ਦੋ ਅੱਖਾਂ, ਦੋ ਕੰਨ, ਇਕ ਨੱਕ, ਇਕ ਮੂੰਹ, ਇਕ ਕਾਮ-ਇੰਦ੍ਰੀ, ਇਹਨਾਂ) ਸੱਤਾਂ ਹੀ ਇੰਦ੍ਰੀਆਂ ਦਾ ਝਗੜਾ ਸਰੀਰ-ਘਰ ਵਿਚ ਬਣਿਆ ਰਹਿੰਦਾ ਹੈ । ਇਹ ਇੰਦ੍ਰੀਆਂ (ਵਿਕਾਰਾਂ ਵਾਲੇ) ਕੂੜੇ ਕੰਮਾਂ ਵਾਸਤੇ ਰੌਲਾ ਪਾਂਦੀਆਂ ਰਹਿੰਦੀਆਂ ਹਨ । (ਜਿਹੜਾ ਮਨੁੱਖ ਨਿਰੀ ਮਾਇਆ ਦੀ ਖ਼ਾਤਰ ਹੀ ਦੌੜ-ਭੱਜ ਕਰਦਾ ਰਹਿੰਦਾ ਹੈ, ਉਹ) ਦਮੜੇ ਤਾਂ ਕਮਾਂਦਾ ਹੈ, ਪਰ ਸਹਮ ਵਿਚ ਟਿਕਿਆ ਰਹਿੰਦਾ ਹੈ, ਜੋ ਕੁਝ ਕਮਾਂਦਾ ਹੈ ਉਹ ਹੋਰਨਾਂ ਨੂੰ ਹੱਥੋਂ ਦੇਂਦਾ ਨਹੀਂ ।੨੯।

ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ ॥ ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ ਭੰਗੁ ॥ ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥ ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥੩੦॥  
(ਪੰਨਾ ੧੪੧੨)

ਪਦ ਅਰਥ:— ਪਬਰ—(ਪਦ੍ਰਸਾਕਰ—ਪਦਮਾਂ ਦੀ ਖਾਣ, ਕੌਲ-ਫੁੱਲਾਂ ਦੀ ਖਾਣ, ਸਰੋਵਰ) ਹੇ ਸਰੋਵਰ ! ਹਰੀਆਵਲਾ—ਚੁਫੇਰੇ ਹਰਾ ਹੀ ਹਰਾ । ਕੰਚਨ—ਸੋਨਾ । ਵੰਨ—ਰੰਗ । ਕੰਚਨ ਵੰਨਿ—ਸੋਨੇ ਦੇ ਰੰਗ ਵਾਲੇ । ਕੈ ਦੋਖੜੈ—ਕਿਸ ਦੋਸ਼ ਦੇ ਕਾਰਨ । ਸੜਿਓਹਿ—ਤੂੰ ਸੜ ਗਿਆ ਹੈਂ । ਦੇਹੁਰੀ—ਸੋਹਣਾ ਸਰੀਰ, ਸੋਹਣੀ ਦੇਹੀ । ਨਾਨਕ—ਹੇ ਨਾਨਕ ! ਮੈ ਤਨਿ—ਮੇਰੇ ਸਰੀਰ ਵਿਚ । ਭੰਗੁ—ਤੋਟ, ਘਾਟ । ਜਾਣਾ—ਜਾਣਾਂ, ਮੈਂ ਜਾਣਦਾ ਹਾਂ, ਮੈਨੂੰ ਸਮਝ ਆਈ ਹੈ । ਨ ਲਹਾਂ—ਮੈਂ ਹਾਸਲ ਨਹੀਂ ਕਰ ਰਿਹਾ । ਜੈ ਸੇਤੀ—ਜਿਸ (ਪਾਣੀ) ਨਾਲ । ਸੰਗੁ—ਸਾਥ, ਮੇਲ । ਜਿਤੁ ਡਿਠੈ—ਜਿਸ (ਪਾਣੀ) ਨੂੰ ਵੇਖਿਆਂ । ਪਰਫੁੜੈ—ਪ੍ਰਫੱਲਤ ਹੋ ਜਾਂਦਾ ਹੈ, ਖਿੜ ਪੈਂਦਾ ਹੈ । ਚਵਗਣਿ ਵੰਨੁ—ਚਾਰ-ਗੁਣਾਂ ਰੰਗ ।੩੦।

ਅਰਥ:— ਹੇ ਸਰੋਵਰ ! ਤੂੰ (ਕਦੇ) ਚੁਫੇਰੇ ਹਰਾ ਹੀ ਹਰਾ ਸੈਂ, (ਤੇਰੇ ਅੰਦਰ) ਸੋਨੇ ਦੇ ਰੰਗ ਵਾਲੇ (ਚਮਕਦੇ) ਕੌਲ-ਫੁੱਲ (ਖਿੜੇ ਹੋਏ ਸਨ) । ਹੁਣ ਤੂੰ ਕਿਸ ਨੁਕਸ ਦੇ ਕਾਰਨ ਸੜ ਗਿਆ ਹੈਂ ? ਤੇਰਾ ਸੋਹਣਾ ਸਰੀਰ ਕਿਉਂ ਕਾਲਾ ਹੋ ਗਿਆ ਹੈ ?

ਹੇ ਨਾਨਕ ! (ਇਸ ਕਾਲਖ ਦਾ ਕਾਰਨ ਇਹ ਹੈ ਕਿ) ਮੇਰੇ ਸਰੀਰ ਵਿਚ (ਪਾਣੀ ਵਲੋਂ) ਟੋਟ ਆ ਗਈ ਹੈ । ਮੈਨੂੰ ਇਹ ਸਮਝ ਆ ਰਹੀ ਹੈ ਕਿ ਜਿਸ (ਪਾਣੀ) ਨਾਲ ਮੇਰਾ (ਸਦਾ) ਸਾਥ (ਰਹਿੰਦਾ ਸੀ) ਜਿਸ (ਪਾਣੀ) ਦਾ ਦਰਸਨ ਕਰ ਕੇ ਸਰੀਰ ਖਿੜਿਆ ਰਹਿੰਦਾ ਹੈ, ਚਾਰ-ਗੁਣਾਂ ਰੰਗ ਚੜ੍ਹਿਆ ਰਹਿੰਦਾ ਹੈ (ਉਹ) ਪਾਣੀ ਹੁਣ ਮੈਨੂੰ ਨਹੀਂ ਮਿਲਦਾ ।੩੦।

ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥ ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥ ਸਰਫੈ ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥ ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥੩੧॥  
(ਪੰਨਾ ੧੪੧੨)

ਪਦ ਅਰਥ:— ਰਜਿ—ਰੱਜ ਕੇ । ਪਹੁਚਿ—(ਸਾਰੇ ਧੰਧਿਆਂ ਦੇ ਅਖੀਰ ਤਕ) ਪਹੁੰਚ ਕੇ, ਦੁਨੀਆ ਵਾਲੇ ਸਾਰੇ



ਧੰਧੇ ਮੁਕਾ ਕੇ । ਗਿਆਨੀ—ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ । ਜੀਵੈ—ਆਤਮਕ ਜੀਵਨ ਜੀਉਂਦਾ ਹੈ । ਸੁਰਤੀ—ਪਰਮਾਤਮਾ ਵਿਚ ਸੁਰਤਿ ਜੋੜੀ ਰੱਖਣ ਵਾਲਾ ਮਨੁੱਖ । ਪਤਿ—ਇੱਜ਼ਤ । ਸਰਫੈ—ਸਰਫਾ ਕਰਨ ਵਿਚ, ਕਿਰਸ ਕਰਨ ਵਿਚ । ਏਵੈ—ਇਸੇ ਤਰ੍ਹਾਂ ਹੀ । ਗਈ ਵਿਹਾਇ—(ਉਮਰ) ਬੀਤ ਜਾਂਦੀ ਹੈ । ਕਿਸ ਨੋ—(ਸੰਬੰਧਕ 'ਨੋ' ਦੇ ਕਾਰਨ ਲਫਜ਼ 'ਕਿਸੁ' ਦਾ ਉੱਡ ਗਿਆ ਹੈ) । ਲੈ ਜਾਇ—ਲੈ ਜਾਂਦਾ ਹੈ । ੩੧।

ਅਰਥ:— ਹੇ ਭਾਈ ! (ਲੰਮੀ) ਉਮਰ ਭੋਗ ਭੋਗ ਕੇ ਭੀ ਕਿਸੇ ਮਨੁੱਖ ਦੀ ਕਦੇ ਤਸੱਲੀ ਨਹੀਂ ਹੋਈ । ਨਾਹ ਕੋਈ ਮਨੁੱਖ ਦੁਨੀਆ ਵਾਲੇ ਸਾਰੇ ਧੰਧੇ ਮੁਕਾ ਕੇ (ਇੱਥੋਂ) ਤੁਰਦਾ ਹੈ (ਨਾਹ ਹੀ ਕੋਈ ਇਹ ਆਖਦਾ ਹੈ ਕਿ ਹੁਣ ਮੇਰੇ ਕੰਮ-ਧੰਧੇ ਮੁੱਕ ਗਏ ਹਨ) ।

ਹੇ ਭਾਈ ! ਆਤਮਕ ਜੀਵਨ ਸੂਝ ਵਾਲਾ ਮਨੁੱਖ ਸਦਾ ਹੀ ਆਤਮਕ ਜੀਵਨ ਜੀਉਂਦਾ ਹੈ (ਸਦਾ ਆਪਣੀ ਸੁਰਤਿ ਪਰਮਾਤਮਾ ਦੀ ਯਾਦ ਵਿਚ ਜੋੜੀ ਰੱਖਦਾ ਹੈ) (ਪਰਮਾਤਮਾ ਵਿਚ) ਸੁਰਤਿ ਜੋੜੀ ਰੱਖਣ ਵਾਲੇ ਮਨੁੱਖ ਦੀ ਹੀ (ਲੋਕ ਪਰਲੋਕ ਵਿਚ) ਇੱਜ਼ਤ ਹੁੰਦੀ ਹੈ । ਪਰ, ਹੇ ਨਾਨਕ ! (ਮਾਇਆ-ਵੇੜ੍ਹੇ ਮਨੁੱਖ ਦੀ ਉਮਰ) ਸਦਾ ਹੀ ਕਿਰਸਾਂ ਕਰਦਿਆਂ ਕਰਦਿਆਂ ਇਹਨਾਂ ਕਿਰਸਾਂ ਵਿਚ ਹੀ ਬੀਤ ਜਾਂਦੀ ਹੈ (ਸਰਫਿਆਂ-ਮਾਰੇ ਮਨੁੱਖ ਨੂੰ ਭੀ ਮੌਤ) ਉਸ ਦੀ ਸਲਾਹ ਪੁੱਛਣ ਤੋਂ ਬਿਨਾ ਹੀ ਇੱਥੋਂ ਲੈ ਤੁਰਦੀ ਹੈ । ਕਿਸੇ ਦੀ ਭੀ ਪੇਸ਼ ਨਹੀਂ ਜਾ ਸਕਦੀ । ੩੧।

**ਦੋਸੁ ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥ ਗਲਾਂ ਕਰੇ ਘਣੇਰੀਆ ਤਾਂ ਅੰਨ੍ਹੇ ਪਵਣਾ ਖਾਤੀ ਟੋਵੈ ॥੩੨॥ (ਪੰਨਾ ੧੪੧੨)**

ਪਦ ਅਰਥ:— ਦੇਅਹੁ—ਦੇਵੇ । ਰਾਇ—ਅਮੀਰ ਮਨੁੱਖ, ਧਨੀ ਮਨੁੱਖ, ਮਾਇਆਧਾਰੀ । ਮਤਿ ਚਲੈ—ਅਕਲ (ਪਰਮਾਰਥ ਵਾਲੇ ਪਾਸੇ) ਕੰਮ ਕਰਨੋਂ ਰਹਿ ਜਾਂਦੀ ਹੈ । ਜਾਂ—ਜਦੋਂ । ਗਲਾਂ—ਗੱਲਾਂ, (ਮਾਇਆ ਦੀਆਂ) ਗੱਲਾਂ । ਘਣੇਰੀਆਂ—ਬਹੁਤ, ਬਥੇਰੀਆਂ । ਅੰਨ੍ਹਾ—ਆਤਮਕ ਜੀਵਨ ਦੀ ਸੂਝ ਤੋਂ ਸੱਖਣਾ, ਜਿਸ ਨੂੰ ਆਤਮਕ ਜੀਵਨ ਵਾਲਾ ਰਸਤਾ ਨਹੀਂ ਦਿੱਸਦਾ । ਖਾਤੀ—ਖਾਤੀਂ, ਖਾਤਿਆਂ ਵਿਚ । ਟੋਵੈ—ਟੋਏ ਵਿਚ ।

ਅਰਥ:— ਹੇ ਭਾਈ ! ਮਾਇਆਧਾਰੀ ਮਨੁੱਖ ਦੇ ਸਿਰ ਦੋਸ਼ ਨਾਹ ਥੱਪੇ (ਮਾਇਆ ਦਾ ਮੋਹ ਉਸ ਨੂੰ ਸਦਾ ਮਾਇਆ ਵਿਚ ਹੀ ਜਕੜੀ ਰੱਖਦਾ ਹੈ) । ਜਦੋਂ (ਮਾਇਆ-ਵੇੜ੍ਹਿਆ ਮਨੁੱਖ) ਬੁੱਢਾ (ਵੱਡੀ ਉਮਰ ਦਾ) ਹੋ ਜਾਂਦਾ ਹੈ (ਤਦੋਂ ਤਾਂ ਪਰਮਾਰਥ ਵਾਲੇ ਪਾਸੇ ਕੰਮ ਕਰਨ ਵਲੋਂ ਉਸ ਦੀ) ਅਕਲ (ਉੱਕਾ ਹੀ) ਰਹਿ ਜਾਂਦੀ ਹੈ । (ਉਹ ਹਰ ਵੇਲੇ ਮਾਇਆ ਦੀਆਂ ਹੀ) ਬਹੁਤੀਆਂ ਗੱਲਾਂ ਕਰਦਾ ਰਹਿੰਦਾ ਹੈ । ਹੇ ਭਾਈ ! ਅੰਨ੍ਹੇ ਮਨੁੱਖ ਨੇ ਤਾਂ ਟੋਇਆਂ ਗੜ੍ਹਿਆਂ ਵਿਚ ਹੀ ਡਿੱਗਣਾ ਹੋਇਆ (ਜਿਸ ਮਨੁੱਖ ਨੂੰ ਆਤਮਕ ਜੀਵਨ ਵਾਲਾ ਰਸਤਾ ਦਿੱਸੇ ਹੀ ਨਾਹ, ਉਸ ਨੇ ਤਾਂ ਮੋਹ ਦੇ ਠੇਢੇ ਖਾ ਖਾ ਕੇ ਦੁੱਖਾਂ ਵਿਚ ਹੀ ਪਏ ਰਹਿਣਾ ਹੋਇਆ) । ੩੨।

**ਪੂਰੇ ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥ ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥੩੩॥ (ਪੰਨਾ ੧੪੧੨)**

ਪਦ ਅਰਥ:— ਪੂਰੈ ਕਾ—ਸਰਬ-ਗੁਣ ਭਰਪੂਰ ਪ੍ਰਭੂ ਦਾ । ਪੂਰਾ—ਪੂਰਨ, ਅਭੁੱਲ । ਘਟਿ ਵਧਿ ਕਿਛੁ—ਕੋਈ ਨੁਕਸ । ਨਾਨਕ—ਹੇ ਨਾਨਕ ! ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ । ਜਾਣੈ—ਜਾਣਦਾ ਹੈ, ਯਕੀਨ ਰੱਖਦਾ ਹੈ (ਇਕ-ਵਚਨ) । ਮਾਂਹਿ—ਵਿਚ । ਸਮਾਂਹੀ—ਸਮਾਂਹਿ, ਲੀਨ ਰਹਿੰਦੇ ਹਨ (ਬਹੁ-ਵਚਨ) । ੩੩।

ਅਰਥ:— ਹੇ ਨਾਨਕ ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਇਹ ਨਿਸਚਾ ਰੱਖਦਾ ਹੈ ਕਿ ਸਰਬ-ਗੁਣ-ਭਰਪੂਰ ਪਰਮਾਤਮਾ ਦੀ ਰਚੀ ਜਗਤ-ਮਰਯਾਦਾ ਅਭੁੱਲ ਹੈ, ਇਸ ਵਿਚ ਕਿਤੇ ਕੋਈ ਨੁਕਸ ਨਹੀਂ ਹੈ । ਹੇ

ਨਾਨਕ ! (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਇਸ ਨਿਸ਼ਚੇ ਦੀ ਬਰਕਤਿ ਨਾਲ) ਸਾਰੇ ਗੁਣਾਂ ਦੇ ਮਾਲਕ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੇ ਹਨ ।੩੩।

**ਸਲੋਕ ਮਹਲਾ ੩ ੧੬ ਸਤਿਗੁਰ ਪ੍ਰਸਾਦਿ ॥**

ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥ ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥  
ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥ (ਪੰਨਾ ੧੪੧੩)

ਪਦ ਅਰਥ:— ਅਭਿਆਗਤ—(ਗਮ੍ with ਅਭਿ and ਆ—ਨੇੜੇ ਆਉਣਾ, ਪਹੁੰਚਣਾ) ਪਰਾਹੁਣੇ ਵਾਂਗ ਆਇਆ ਹੋਇਆ, ਉਹ ਸਾਧੂ ਜੋ ਆਪਣੇ ਆਪ ਨੂੰ ਜਗਤ ਵਿਚ ਪਰਾਹੁਣੇ ਹੀ ਸਮਝਦੇ ਹਨ, ਸਾਧੂ । ਏਹ— ਇਹੋ ਜਿਹੇ ਬੰਦੇ । ਨ ਆਖੀਅਹਿ—ਨਹੀਂ ਆਖੇ ਜਾ ਸਕਦੇ (ਵਰਤਮਾਨ ਕਾਲ; ਕਰਮ ਵਾਚ । ਆਖਹਿ— ਆਖਦੇ ਹਨ) । ਭਰਮੁ—(ਮਾਇਆ ਦੀ ਖ਼ਾਤਰ) ਭਟਕਣਾ ।੧।

ਅਭੈ—ਉਹ ਪਰਮਾਤਮਾ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ । ਨਿਰੰਜਨ—(ਨਿਰ-ਅੰਜਨ) ਜਿਸ ਨੂੰ ਮਾਇਆ ਦੇ ਮੋਹ ਦੀ ਕਾਲਖ ਨਹੀਂ ਪੋਹਦੀ । ਪਰਮ ਪਦੁ—ਸਭ ਤੋਂ ਉੱਚਾ ਆਤਮਕ ਦਰਜਾ । ਤਾ ਕਾ—ਉਸ ('ਪਰਮ ਪਦ') ਦਾ । ਭੀਖਕੁ—ਮੰਗਤਾ । ਤਿਸ ਕਾ—(ਸੰਬੰਧਕ 'ਕਾ' ਦੇ ਕਾਰਨ ਲਫਜ਼ (ਤਿਸੁ) ਦਾ ਉੱਡ ਗਿਆ ਹੈ) । ਤਿਸ ਕਾ ਭੋਜਨੁ—ਅਜਿਹੇ ਨਾਮ-ਭਿਖਾਰੀ ਵਾਲਾ (ਆਤਮਕ) ਭੋਜਨ ।੨।

ਅਰਥ:— ਹੇ ਭਾਈ ! ਇਹੋ ਜਿਹੇ ਬੰਦੇ 'ਸਾਧ-ਸੰਤ' ਨਹੀਂ ਆਖੇ ਜਾ ਸਕਦੇ, ਜਿਨ੍ਹਾਂ ਦੇ ਮਨ ਵਿਚ (ਮਾਇਆ ਆਦਿਕ ਮੰਗਣ ਦੀ ਖ਼ਾਤਰ ਹੀ) ਭਟਕਣਾ ਲੱਗੀ ਪਈ ਹੈ । ਹੇ ਨਾਨਕ ! ਇਹੋ ਜਿਹੇ ਸਾਧਾਂ ਨੂੰ (ਅੰਨ ਬਸਤ੍ਰ ਮਾਇਆ ਆਦਿਕ) ਦੇਣਾ ਕੋਈ ਧਾਰਮਿਕ ਕੰਮ ਨਹੀਂ ਹੈ ।

ਹੇ ਭਾਈ ! ਜਿਸ ਪਰਮਾਤਮਾ ਨੂੰ ਕੋਈ ਡਰ ਨਹੀਂ ਪੋਹ ਸਕਦਾ, ਜਿਸ ਪਰਮਾਤਮਾ ਨੂੰ ਮਾਇਆ ਦੇ ਮੋਹ ਕਾਲਖ ਨਹੀਂ ਲੱਗ ਸਕਦੀ, ਉਸ ਦਾ ਮਿਲਾਪ ਸਭ ਤੋਂ ਉੱਚਾ ਆਤਮਕ ਦਰਜਾ ਹੈ । ਜਿਹੜਾ ਮਨੁੱਖ ਉਸ (ਉੱਚੇ ਆਤਮਕ ਦਰਜੇ) ਦਾ ਭਿਖਾਰੀ ਹੈ (ਉਹ ਹੈ ਅਸਲ 'ਸਾਧਸੰਤ') । ਹੇ ਨਾਨਕ ! ਇਹੋ ਜਿਹੇ (ਭਿਖਾਰੀ) ਵਾਲਾ (ਨਾਮ-) ਭੋਜਨ ਕਿਸੇ ਵਿਰਲੇ ਨੂੰ ਹੀ ਪ੍ਰਾਪਤ ਹੁੰਦਾ ਹੈ ।੨।

**ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥ (ਪੰਨਾ ੧੪੧੩)**

ਪਦ ਅਰਥ:— ਹੋਵਾ—ਹੋਵਾਂ, ਜੇ ਮੈਂ ਬਣ ਜਾਵਾਂ । ਜੋਤਕੀ—ਜੋਤਸ਼ੀ । ਪੜਾ—ਪੜ੍ਹਾਂ, ਜੇ ਮੈਂ ਪੜ੍ਹਦਾ ਰਹਾਂ । ਮੁਖਿ—(ਆਪਣੇ) ਮੂੰਹ ਨਾਲ । ਨਵਾ ਖੰਡਾ ਵਿਚਿ—ਨਵਾਂ ਖੰਡਾਂ ਵਿਚਿ, ਸਾਰੀ ਧਰਤੀ ਉਤੇ, ਸਾਰੇ ਹੀ ਜਗਤ ਵਿਚ । ਜਾਣੀਆ—ਮੈਂ ਜਾਣਿਆ ਜਾਵਾਂਗਾ । ਚਜ—ਚੱਜ, ਕਰਤੱਬ, ਕਰਮ । ਵੀਚਾਰ—ਖਿਆਲ ।੩।

ਅਰਥ:— ਹੇ ਭਾਈ ! ਜੇ ਮੈਂ (ਮਿਹਨਤ ਨਾਲ ਵਿੱਦਿਆ ਪ੍ਰਾਪਤ ਕਰ ਕੇ) ਜੋਤਸ਼ੀ (ਭੀ) ਬਣ ਜਾਵਾਂ, ਪੰਡਿਤ (ਭੀ) ਬਣ ਜਾਵਾਂ, (ਅਤੇ) ਚਾਰੇ ਵੇਦ (ਆਪਣੇ) ਮੂੰਹੋਂ ਪੜ੍ਹਦਾ ਰਹਾਂ, ਤਾਂ ਭੀ ਜਗਤ ਵਿਚ ਮੈਂ ਉਹੋ ਜਿਹਾ ਹੀ ਸਮਝਿਆ ਜਾਵਾਂਗਾ, ਜਿਹੋ ਜਿਹੇ ਮੇਰੇ ਕਰਤੱਬ ਹਨ ਤੇ ਮੇਰੇ ਖਿਆਲ ਹਨ ।੩।

ਬ੍ਰਹਮਣ ਕੈਲੀ ਘਾਤੁ ਕੰਵਕਾ ਅਣਚਾਰੀ ਕਾ ਧਾਨੁ ॥ ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥  
ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ ॥ ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥ (ਪੰਨਾ ੧੪੧੩)

ਪਦ ਅਰਥ:— ਬ੍ਰਾਹਮਣ ਘਾਤੁ—ਬ੍ਰਾਹਮਣ ਦੀ ਹੱਤਿਆ । ਕੈਲੀ ਘਾਤ—ਗਾਂ ਦੀ ਹੱਤਿਆ । ਕੰਵਕਾ ਘਾਤੁ— ਧੀ ਦੀ ਹੱਤਿਆ (ਧੀ ਦਾ ਪੈਸਾ) । ਅਣਚਾਰੀ—ਕੁਕਰਮੀ, ਪਾਪੀ । ਧਾਨੁ—ਅੰਨ ਆਦਿਕ । ਕੋਤੁ ਬਦੀਆ—ਪਾਪਾਂ ਦਾ ਕੋਹੜ । ਫਿਟਕ ਫਿਟਕਾ—(ਜਗਤ ਵਲੋਂ) ਫਿਟਕਾਰਾਂ ਹੀ ਫਿਟਕਾਰਾਂ । ਸਦਾ ਸਦਾ ਅਭਿਮਾਨੁ—ਹਰ ਵੇਲੇ ਦੀ ਆਕੜ । ਪਾਹਿ—ਪਾ ਲੈਂਦੇ, ਖੱਟਦੇ ਹਨ । ਏਤੇ—ਇਹ ਸਾਰੇ ਹੀ (ਐਬ) । ਜਾਲੀਅਹਿ—ਸਾੜੀਆਂ ਜਾਂਦੀਆਂ ਹਨ (ਬਹੁ-ਵਚਨ) । ਸਭ ਬਧੀ—ਸਾਰੀਆਂ ਹੀ ਸਿਆਣਪਾਂ । ਇਕੁ ਰਹੈ— ਸਿਰਫ ਪਰਮਾਤਮਾ ਦਾ ਨਾਮ ਸਦਾ ਕਾਇਮ ਰਹਿੰਦਾ ਹੈ । ਤਤੁ—(ਜੀਵਨ ਦਾ) ਨਿਚੋੜ । ਗਿਆਨੁ— ਆਤਮਕ ਜੀਵਨ ਦੀ ਸੂਝ ।੪।

ਅਰਥ:— ਹੇ ਭਾਈ ! ਬ੍ਰਾਹਮਣ ਦੀ ਹੱਤਿਆ, ਗਾਂ ਦੀ ਹੱਤਿਆ, ਧੀ ਦੀ ਹੱਤਿਆ (ਧੀ ਦਾ ਪੈਸਾ), ਕੁਕਰਮੀ ਦਾ ਪੈਸਾ, (ਜਗਤ ਵਲੋਂ) ਫਿਟਕਾਰਾਂ ਹੀ ਫਿਟਕਾਰਾਂ, ਬਦੀਆਂ ਦਾ ਕੋਹੜ, ਹਰ ਵੇਲੇ ਦੀ ਆਕੜ—ਇਹ ਸਾਰੇ ਹੀ ਐਬ, ਹੇ ਨਾਨਕ ! ਉਹ ਮਨੁੱਖ ਖੱਟਦੇ ਰਹਿੰਦੇ ਹਨ, ਜਿਨ੍ਹਾਂ ਨੂੰ ਪਰਮਾਤਮਾ ਦਾ ਨਾਮ ਭੁੱਲਿਆ ਰਹਿੰਦਾ ਹੈ । ਹੇ ਭਾਈ ! ਹੋਰ ਸਾਰੀਆਂ ਹੀ ਸਿਆਣਪਾਂ ਵਿਅਰਥ ਜਾਂਦੀਆਂ ਹਨ, ਸਿਰਫ ਪ੍ਰਭੂ ਦਾ ਨਾਮ ਹੀ ਕਾਇਮ ਰਹਿੰਦਾ ਹੈ । ਇਹ ਨਾਮ ਹੀ ਹੈ ਜੀਵਨ ਦਾ ਨਿਚੋੜ, ਇਹ ਨਾਮ ਹੀ ਹੈ ਅਸਲ ਗਿਆਨ ।੪।

**ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥ ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥ (ਪੰਨਾ ੧੪੧੩)**

ਪਦ ਅਰਥ:— ਮਾਥੈ—(ਮਨੁੱਖ ਦੇ) ਮੱਥੇ ਉੱਤੇ । ਧੁਰਿ—ਧੁਰ ਦਰਗਾਹ ਤੋਂ, ਮਨੁੱਖ ਦੇ ਕੀਤੇ ਕਰਮਾਂ ਅਨੁਸਾਰ । ਸੁ—ਉਹ ਲੇਖ । ਵਰਤਦਾ—ਵਾਪਰਦਾ ਹੈ । ਜਿਸ ਨੋ—(ਸੰਬੰਧਕ 'ਨੋ' ਦੇ ਕਾਰਨ ਲਫਜ਼ 'ਜਿਸੁ' ਦਾ ਉਡ ਗਿਆ ਹੈ) । ਨਦਰਿ—ਮਿਹਰ ਦੀ ਨਿਗਾਹ । ਸੋ—ਉਹ ਮਨੁੱਖ । ਬੂਝੈ—(ਲਿਖੇ ਲੇਖ ਨੂੰ ਮਿਟਾਣ ਦੀ ਬਿਧੀ) ਸਮਝ ਲੈਂਦਾ ਹੈ ।੫।

ਅਰਥ:— ਹੇ ਨਾਨਕ ! (ਮਨੁੱਖ ਦੇ ਕੀਤੇ ਕਰਮਾਂ ਅਨੁਸਾਰ) ਧੁਰ ਦਰਗਾਹ ਤੋਂ ਜਿਹੜਾ ਲੇਖ ਲਿਖਿਆ ਜਾਂਦਾ ਹੈ ਉਹ ਵਾਪਰਦਾ ਰਹਿੰਦਾ ਹੈ, (ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ) ਕੋਈ ਮਨੁੱਖ ਉਸ ਲੇਖ ਨੂੰ ਮਿਟਾ ਨਹੀਂ ਸਕਦਾ (ਹਰਿ-ਨਾਮ ਦਾ ਸਿਮਰਨ ਪਿਛਲੇ ਲੇਖਾਂ ਨੂੰ ਮਿਟਾ ਸਕਦਾ ਹੈ । ਪਰ) ਜਿਸ ਮਨੁੱਖ ਉੱਤੇ ਪਰਮਾਤਮਾ ਦੀ ਮਿਹਰ ਦੀ ਨਿਗਾਹ ਹੋਵੇ, ਉਹੀ (ਇਸ ਭੇਤ ਨੂੰ) ਸਮਝਦਾ ਹੈ ।੫।

**ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥ ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥ ਜਿਨ੍ਹਾ ਵੇਲਿ ਨ ਤੂੰਬੜੀ ਮਾਇਆ ਠਗੇ ਠਗਿ ॥ ਮਨਮੁਖਿ ਬੰਨ੍ਹਿ ਚਲਾਈਅਹਿ ਨਾ ਮਿਲਹੀ ਵਗਿ ਸਗਿ ॥ ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ ॥ ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥ (ਪੰਨਾ ੧੪੧੩)**

ਪਦ ਅਰਥ:— ਜਿਨੀ—ਜਿਨ੍ਹਾਂ (ਮਨੁੱਖਾਂ) ਨੇ । ਵਿਸਾਰਿਆ—ਭੁਲਾ ਦਿੱਤਾ । ਕੂੜੈ ਲਾਲਚਿ—ਝੂਠੇ ਲਾਲਚ ਵਿਚ, ਨਾਸਵੰਤ ਪਦਾਰਥਾਂ ਦੇ ਲਾਲਚ ਵਿਚ । ਲਗਿ—ਲੱਗ ਕੇ, ਫਸ ਕੇ । ਧੰਧਾ—ਦੌੜ-ਭੱਜ । ਅੰਤਰਿ—(ਉਹਨਾਂ ਦੇ) ਅੰਦਰ । ਅਗਿ—ਅੱਗ । ਤੂੰਬੜੀ—ਕੱਦੂ ਆਦਿਕ ਫਲ । ਠਗਿ—ਠੱਗ ਦੀ ਰਾਹੀਂ, ਮੋਹ-ਰੂਪ ਠੱਗ ਦੀ ਰਾਹੀਂ । ਮਾਇਆ ਠਗਿ—ਮਾਇਆ ਦੇ ਮੋਹ-ਰੂਪ ਠੱਗ ਦੀ ਰਾਹੀਂ । ਠਗੇ—ਠੱਗੇ, ਲੁੱਟੇ ਗਏ, ਆਤਮਕ ਜੀਵਨ ਲੁਟਾ ਬੈਠੇ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ । ਬੰਨ੍ਹਿ—ਬੰਨ੍ਹ ਕੇ । ਚਲਾਈਅਹਿ—ਅੱਗੇ ਲਾ ਲਏ ਜਾਂਦੇ ਹਨ । ਮਿਲਹੀ—ਮਿਲਹਿ, ਮਿਲਦੇ ਹਨ । ਵਗਿ—ਵੱਗ ਵਿਚ, (ਗਾਈਆਂ ਮਹੀਆਂ ਆਦਿਕ ਦੁੱਧ ਦੇਣ ਵਾਲੇ ਪਸ਼ੂਆਂ ਦੇ ਇਕੱਠ ਵਿਚ) । ਸਗੁ—ਕੁੱਤਾ । ਸਗ—ਕੁੱਤੇ ।

ਸਗਿ—ਕੁੱਤੇ (ਵਾਲੇ ਸੁਭਾਵ) ਦੇ ਕਾਰਨ, ਲਾਲਚ ਦੇ ਕਾਰਨ । ਭੁਲੀਐ—ਕੁਰਾਹੇ ਪੈ ਜਾਈਦਾ ਹੈ । ਆਪੇ—(ਪ੍ਰਭੂ) ਆਪ ਹੀ । ਮੇਲਿ—ਮੇਲ ਵਿਚ, ਸਤ-ਸੰਗ ਦੇ ਮੇਲ ਵਿਚ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਸਤਿਗੁਰ ਭਾਇ—ਗੁਰੂ ਦੀ ਰਜਾ ਅਨੁਸਾਰ । ਚਲੈ—ਜੀਵਨ-ਰਾਹ ਉੱਤੇ ਤੁਰੇ । ੬।

ਅਰਥ:— ਹੇ ਭਾਈ ! ਨਾਸਵੰਤ ਪਦਾਰਥਾਂ ਦੇ ਲਾਲਚ ਵਿਚ ਫਸ ਕੇ ਜਿਨ੍ਹਾਂ (ਮਨੁੱਖਾਂ) ਨੇ (ਪਰਮਾਤਮਾ ਦਾ) ਨਾਮ ਭੁਲਾ ਦਿੱਤਾ, ਜੋ ਮਨੁੱਖ ਮਨ ਨੂੰ ਮੋਹ ਲੈਣ ਵਾਲੀ ਮਾਇਆ ਦੀ ਖਾਤਰ ਹੀ ਦੌੜ-ਭੱਜ ਕਰਦੇ ਰਹੇ, (ਉਹਨਾਂ ਦੇ) ਅੰਦਰ ਤ੍ਰਿਸ਼ਨਾ ਦੀ ਅੱਗ (ਬਲਦੀ ਰਹਿੰਦੀ ਹੈ) । ਹੇ ਭਾਈ ! ਮਾਇਆ ਦੇ (ਮੋਹ-ਰੂਪ) ਠੱਗ ਕੇ ਜਿਨ੍ਹਾਂ ਦੇ ਆਤਮਕ ਸਰਮਾਏ ਨੂੰ ਲੁੱਟ ਲਿਆ, ਉਹ ਮਨੁੱਖ ਉਹਨਾਂ ਵੇਲਾਂ ਵਾਂਗ ਹਨ ਜਿਨ੍ਹਾਂ ਨੂੰ ਕੋਈ ਫਲ ਨਹੀਂ ਪੈਂਦਾ । ਹੇ ਭਾਈ ! (ਜਿਵੇਂ ਕੁੱਤੇ ਗਾਈਆਂ ਮਹੀਆਂ ਦੇ) ਵੱਗ ਵਿਚ ਨਹੀਂ ਰਲ ਸਕਦੇ (ਤਿਵੇਂ) ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਲਾਲਚ ਵਾਲੇ ਸੁਭਾਵ ਦੇ ਕਾਰਨ (ਗੁਰਮੁਖਾਂ ਵਿਚ) ਨਹੀਂ ਮਿਲ ਸਕਦੇ, (ਚੋਰਾਂ ਵਾਂਗ ਉਹ) ਮਨਮੁਖ ਬੰਨ੍ਹ ਕੇ ਅੱਗੇ ਲਾ ਲਏ ਜਾਂਦੇ ਹਨ । (ਪਰ, ਹੇ ਭਾਈ ! ਜੀਵ ਦੇ ਕੀਹ ਵੱਸ ? ਜਦੋਂ ਪਰਮਾਤਮਾ ਜੀਵ ਨੂੰ) ਆਪ ਕੁਰਾਹੇ ਪਾਂਦਾ ਹੈ (ਤਦੋਂ ਹੀ) ਕੁਰਾਹੇ ਪੈ ਜਾਈਦਾ ਹੈ, ਉਹ ਆਪ ਹੀ (ਜੀਵ ਨੂੰ ਗੁਰਮੁਖਾਂ ਦੀ) ਸੰਗਤਿ ਵਿਚ ਮਿਲਾਂਦਾ ਹੈ । ਹੇ ਨਾਨਕ ! ਜੇ ਮਨੁੱਖ ਗੁਰੂ ਦੀ ਰਜਾ ਅਨੁਸਾਰ ਜੀਵਨ-ਰਾਹ ਤੇ ਤੁਰੇ, ਤਾਂ ਗੁਰੂ ਦੀ ਸਰਨ ਪੈ ਕੇ ਹੀ (ਲਾਲਚ ਆਦਿਕ ਤੋਂ) ਖਲਾਸੀ ਹਾਸਲ ਕਰਦਾ ਹੈ । ੬।

**ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ ॥ ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥ (ਪੰਨਾ ੧੪੧੩)**

ਪਦ ਅਰਥ:— ਸਾਲਾਹੀ—ਸਲਾਹੁਣ-ਜੋਗ ਪਰਮਾਤਮਾ । ਸਾਲਾਹਣਾ—ਸਲਾਹੁਣਾ ਚਾਹੀਦਾ ਹੈ । ਭੀ—ਮੁੜ, ਫਿਰ, ਹਰ ਵੇਲੇ । ਸਚਾ—ਸਦਾ ਕਾਇਮ ਰਹਿਣ ਵਾਲਾ ਪਰਮਾਤਮਾ । ਸਾਲਾਹਿ—ਸਲਾਹਿਆ ਕਰ । ਦਰੁ—ਦਰਵਾਜ਼ਾ । ਬੀਭਾ—ਦੂਜਾ (ਦਰ) । ਪਰਹਰਿ ਆਹਿ—ਤਿਆਗ ਦੇਣਾ ਚਾਹੀਦਾ ਹੈ । ੭।

ਅਰਥ:— ਹੇ ਭਾਈ ! ਸਲਾਹੁਣ-ਜੋਗ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ । ਹੇ ਭਾਈ ! ਮੁੜ ਮੁੜ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹੀ ਸਿਫਤਿ-ਸਾਲਾਹ ਕਰਦਾ ਰਿਹਾ ਕਰ । ਹੇ ਨਾਨਕ ! ਸਿਰਫ ਪਰਮਾਤਮਾ ਦਾ ਦਰਵਾਜ਼ਾ ਹੀ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਤੋਂ ਬਿਨਾ ਕੋਈ) ਦੂਜਾ (ਦਰ) ਛੱਡ ਦੇਣਾ ਚਾਹੀਦਾ ਹੈ (ਕਿਸੇ ਹੋਰ ਦੀ ਆਸ ਨਹੀਂ ਬਣਾਣੀ ਚਾਹੀਦੀ) । ੭।

**ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ ॥ ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥ (ਪੰਨਾ ੧੪੧੩)**

ਪਦ ਅਰਥ:— ਜਹ ਜਹ—ਜਿਥੇ ਜਿਥੇ । ਫਿਰਉ—ਫਿਰਉਂ, ਮੈਂ ਫਿਰਦਾ ਹਾਂ । ਤਹ ਤਹ—ਉਥੇ ਉਥੇ । ਸਾਚਾ—ਸਦਾ ਕਾਇਮ ਰਹਿਣ ਵਾਲਾ । ਸੋਇ—ਉਹ (ਪਰਮਾਤਮਾ) ਹੀ । ਦੇਖਾ—ਦੇਖਾਂ, ਮੈਂ ਵੇਖਦਾ ਹਾਂ । ਗੁਰਮੁਖਿ—ਗੁਰੂ ਦੀ ਸਰਨ ਪਿਆਂ । ੮।

ਅਰਥ:— ਹੇ ਨਾਨਕ ! (ਆਖ—) ਜਿਥੇ ਜਿਥੇ ਮੈਂ ਫਿਰਦਾ ਹਾਂ, ਉਥੇ ਉਥੇ ਉਹ ਸਦਾ ਕਾਇਮ ਰਹਿਣ ਵਾਲਾ (ਪਰਮਾਤਮਾ) ਹੀ (ਮੌਜੂਦ ਹੈ) । ਮੈਂ ਜਿਥੇ (ਭੀ) ਵੇਖਦਾ ਹਾਂ, ਉਥੇ ਸਿਰਫ ਪਰਮਾਤਮਾ ਹੀ ਹੈ, ਪਰ ਗੁਰੂ ਦੀ ਸਰਨ ਪਿਆਂ ਹੀ ਇਹ ਸਮਝ ਆਉਂਦੀ ਹੈ । ੮।

**ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥ ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥ (ਪੰਨਾ ੧੪੧੩)**

ਪਦ ਅਰਥ:— ਦੂਖ ਵਿਸਾਰਣ—ਦੁੱਖਾਂ ਨੂੰ ਭੁਲਾ ਸਕਣ ਵਾਲਾ । ਮੰਨਿ—ਮਨਿ, ਮਨ ਵਿਚ । ਜੇ ਕੋਇ—ਜੇ ਕੋਈ ਮਨੁੱਖ । ਤੇ—ਤੋਂ, ਦੀ ਰਾਹੀਂ । ਮਨਿ—ਮਨ ਵਿਚ । ਕਰਮ—ਚੰਗੇ ਭਾਗਾਂ ਨਾਲ । ੯।

ਅਰਥ:— ਹੇ ਭਾਈ ! ਗੁਰੂ ਦਾ ਸ਼ਬਦ (ਮਨੁੱਖ ਦੇ ਅੰਦਰੋਂ ਸਾਰੇ) ਦੁੱਖਾਂ ਦਾ ਨਾਸ ਕਰ ਸਕਣ ਵਾਲਾ ਹੈ (ਪਰ ਇਹ ਤਦੋਂ ਹੀ ਨਿਸ਼ਚਾ ਬਣਦਾ ਹੈ) ਜੇ ਕੋਈ ਮਨੁੱਖ (ਆਪਣੇ) ਮਨ ਵਿਚ (ਗੁਰ-ਸ਼ਬਦ ਨੂੰ) ਵਸਾ ਲਏ । ਗੁਰੂ ਦੀ ਕਿਰਪਾ ਨਾਲ ਹੀ (ਗੁਰੂ ਦਾ ਸ਼ਬਦ ਮਨੁੱਖ ਦੇ) ਮਨ ਵਿਚ ਵੱਸਦਾ ਹੈ, ਗੁਰ-ਸ਼ਬਦ ਦੀ ਪ੍ਰਾਪਤੀ ਭਾਗਾਂ ਨਾਲ ਹੀ ਹੁੰਦੀ ਹੈ । ੯।

**ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ ॥ ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥ (ਪੰਨਾ ੧੪੧੩)**

ਪਦ ਅਰਥ:— ਹਉ—ਹਉਂ, ਮੈਂ । ਕਰਤੇ—ਕਰਦੇ ਕਰਦੇ । ਹਉ ਹਉ ਕਰਤੇ—‘ਮੈਂ (ਵੱਡਾ) ਮੈਂ (ਵੱਡਾ)’—ਇਹ ਆਖਦੇ ਆਖਦੇ । ਖਪਿ—ਖਪ ਕੇ, ਖੁਆਰ ਹੋ ਕੇ, ਦੁਖੀ ਹੋ ਕੇ । ਮੁਏ—ਆਤਮਕ ਮੌਤ ਸਹੇੜਦੇ ਰਹੇ । ਅਸੰਖ—ਅਣਗਿਣਤ । ਖੂਹਣਿ—(अष्टौहिणी—a large army) ਬੇਅੰਤ । ਸੁ—ਉਹ ਬੰਦੇ । ਉਬਰੇ—ਬਚ ਗਏ । ਸਾਚੈ ਸਬਦਿ—ਸੱਚੇ ਸ਼ਬਦ ਦੀ ਰਾਹੀਂ । ਅਲੰਖ—ਅਲੱਖ ਪ੍ਰਭੂ ਨੂੰ । ੧੦।

ਅਰਥ:— ਹੇ ਨਾਨਕ ! (ਦੁਨੀਆ ਵਿਚ) ਲੱਖਾਂ ਹੀ ਜੀਵ, ਅਣਗਿਣਤ ਜੀਵ, ਬੇਅੰਤ ਜੀਵ ‘ਮੈਂ (ਵੱਡਾ)’ ਮੈਂ (ਵੱਡਾ)—ਇਹ ਆਖਦੇ ਆਖਦੇ ਦੁਖੀ ਹੋ ਹੋ ਕੇ ਆਤਮਕ ਮੌਤੇ ਮਰਦੇ ਰਹੇ । ਜਿਹੜੇ ਮਨੁੱਖ ਗੁਰੂ ਨੂੰ ਮਿਲ ਪਏ, ਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਅਲੱਖ ਪ੍ਰਭੂ ਨੂੰ ਮਿਲ ਪਏ, ਉਹ ਇਸ ‘ਹਉ ਹਉ’ ਤੋਂ ਬਚਦੇ ਰਹੇ । ੧੦।

**ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥ ਗੁਰ ਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥ ਸੇ ਜਨ ਨਿਰਮਲ ਉਜਲੇ ਜਿ ਗੁਰਮੁਖਿ ਨਾਮਿ ਸਮਾਇ ॥ ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥ (ਪੰਨਾ ੧੪੧੩)**

ਪਦ ਅਰਥ:— ਇਕ ਮਨਿ—ਇਕ ਮਨ ਦੀ ਰਾਹੀਂ, ਸਰਧਾ ਨਾਲ । ਤਿਨ ਜਨ ਪਾਇ—ਉਹਨਾਂ ਮਨੁੱਖਾਂ ਦੀ ਚਰਨੀਂ । ਲਾਗਉ—ਲਾਗਉਂ, ਮੈਂ ਲੱਗਦਾ ਹਾਂ । ਸਬਦੀ—ਸ਼ਬਦ ਦੀ ਰਾਹੀਂ । ਮਨਿ—ਮਨ ਵਿਚ । ਭੁਖ—ਲਾਲਚ । ਜਾਇ—ਦੂਰ ਹੋ ਜਾਂਦੀ ਹੈ । ਨਿਰਮਲ—ਪਵਿੱਤਰ ਜੀਵਨ ਵਾਲੇ । ਉਜਲੇ—ਰੌਸ਼ਨ ਜੀਵਨ ਵਾਲੇ । ਜਿ—ਜਿਹੜਾ ਜਿਹੜਾ (ਇਕ-ਵਚਨ) । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਨਾਮਿ—ਨਾਮ ਵਿਚ । ਸਮਾਇ—ਲੀਨ ਹੋ ਜਾਂਦਾ ਹੈ (ਇਕ-ਵਚਨ) । ਕੂੜੀਆ—ਨਾਸਵੰਤ । ਨਾਮਿ ਰਤੇ—ਜਿਹੜੇ ਮਨੁੱਖ ਹਰਿ-ਨਾਮ ਵਿਚ ਰੰਗੇ ਜਾਂਦੇ ਹਨ । ੧੧।

ਅਰਥ:— ਹੇ ਭਾਈ ! ਮੈਂ ਉਹਨਾਂ (ਵਡਭਾਗੀ) ਮਨੁੱਖਾਂ ਦੀ ਚਰਨੀਂ ਲੱਗਦਾ ਹਾਂ ਜਿਨ੍ਹਾਂ ਪੂਰੀ ਸਰਧਾ ਨਾਲ ਗੁਰੂ ਨੂੰ ਸੇਵਿਆ ਹੈ (ਗੁਰੂ ਦਾ ਪੱਲਾ ਫੜਿਆ ਹੈ) । ਹੇ ਭਾਈ ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ (ਮਨੁੱਖ ਦੇ) ਮਨ ਵਿਚ ਵੱਸਦਾ ਹੈ (ਅਤੇ ਮਨੁੱਖ ਦੇ ਅੰਦਰ) ਮਾਇਆ ਦਾ ਲਾਲਚ ਦੂਰ ਹੁੰਦਾ ਹੈ । ਹੇ ਭਾਈ ! ਜਿਹੜਾ ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦੇ) ਨਾਮ ਵਿਚ ਜੁੜਦਾ ਹੈ ਉਹ ਸਾਰੇ ਮਨੁੱਖ ਪਵਿੱਤਰ ਜੀਵਨ ਵਾਲੇ ਚਮਕਦੇ ਜੀਵਨ ਵਾਲੇ ਹੋ ਜਾਂਦੇ ਹਨ ।

ਹੇ ਨਾਨਕ ! (ਦੁਨੀਆ ਦੀਆਂ) ਹੋਰ (ਸਾਰੀਆਂ) ਪਾਤਿਸਾਹੀਆਂ ਨਾਸਵੰਤ ਹਨ । ਅਸਲ ਪਾਤਿਸਾਹ ਉਹ ਹਨ, ਜੋ ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿੰਦੇ ਹਨ । ੧੧।

ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥ ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥ ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥ ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥ ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥ ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥ ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥ (ਪੰਨਾ ੧੪੧੩-੧੪੧੪)

ਪਦ ਅਰਥ:— ਪੁਰਖੈ ਘਰਿ—(ਕਿਸੇ) ਮਨੁੱਖ ਦੇ ਘਰ ਵਿਚ । ਭਗਤੀ ਨਾਰਿ—ਪਿਆਰ ਕਰਨ ਵਾਲੀ ਇਸਤ੍ਰੀ, ਸੇਵਾ ਕਰਨ ਵਾਲੀ ਇਸਤ੍ਰੀ, ਪਤਿਬ੍ਰਤਾ ਇਸਤ੍ਰੀ । ਅਤਿ—ਬਹੁਤ । ਲੋਚੈ—(ਸੇਵਾ ਕਰਨ ਦੀ) ਤਾਂਘ ਰੱਖਦੀ ਹੈ । ਭਗਤੀ ਭਾਇ—ਪਿਆਰ-ਭਾਵਨਾ ਨਾਲ । ਸਾਲਣੇ—ਸਲੂਣੇ, ਭਾਜੀਆਂ । ਖਟ—ਖੱਟੇ । ਪਾਇ—ਪਾ ਕੇ । ਸਲਾਹਦੇ—(ਪਰਮਾਤਮਾ ਦੀ) ਸਿਫਤਿ-ਸਾਲਾਹ ਕਰਦੇ ਹਨ । ਨਾਮੈ—ਨਾਮ ਵਿਚ । ਲਾਇ—ਲਾ ਕੇ, ਜੋੜ ਕੇ । ਜਾਇ—ਜਾ ਕੇ । ਭੈ—(ਪਰਮਾਤਮਾ ਦੇ) ਡਰ ਵਿਚ । ਪੂਰਿ—ਪੂਰੀ ਕਰ ਕੇ । ਮਿਲਾਇ—ਮਿਲਾਂਦਾ ਹੈ । ਕਿਤੁ ਖਾਧੈ—ਕਿਸੇ ਖਾਧੀ ਚੀਜ਼ ਦੀ ਰਾਹੀਂ ? ਕੀਹ ਖਾਣ ਨਾਲ ? ਤਿਪਤਾਇ—ਰੱਜਦਾ ਹੈ, ਪ੍ਰਸੰਨ ਹੁੰਦਾ ਹੈ । ਕੈ ਭਾਣੈ—ਦੀ ਰਜ਼ਾ ਵਿਚ । ਗਾਇ—ਗਾਂਦਾ ਹੈ । ਤਿਪਤਾਸੈ—ਪ੍ਰਸੰਨ ਹੁੰਦਾ ਹੈ । ਕਲਿਜੁਗਿ—ਵਿਕਾਰਾਂ-ਭਰੀ ਦੁਨੀਆ ਵਿਚ । ਜਿ—ਜਿਹੜੇ ।੧੨।

ਅਰਥ:— ਹੇ ਭਾਈ ! ਜਿਵੇਂ (ਕਿਸੇ) ਮਨੁੱਖ ਦੇ ਘਰ ਵਿਚ (ਉਸ ਦੀ) ਪਤਿਬ੍ਰਤਾ ਇਸਤ੍ਰੀ ਹੈ ਜੋ ਪਿਆਰ-ਭਾਵਨਾ ਨਾਲ (ਆਪਣੇ ਪਤੀ ਦੀ ਸੇਵਾ ਕਰਨ ਦੀ) ਬਹੁਤ ਤਾਂਘ ਕਰਦੀ ਹੈ, ਖੱਟੇ ਤੇ ਮਿੱਠੇ ਰਸ ਪਾ ਕੇ ਕਈ ਸਵਾਦਲੀਆਂ ਭਾਜੀਆਂ (ਪਤੀ ਵਾਸਤੇ) ਬਣਾਂਦੀ ਰਹਿੰਦੀ ਹੈ; ਇਸੇ ਤਰ੍ਹਾਂ ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜ ਕੇ ਸਤਿਗੁਰੂ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦੇ ਰਹਿੰਦੇ ਹਨ । ਉਹਨਾਂ ਭਗਤਾਂ ਨੇ ਆਪਣਾ ਮਨ ਆਪਣਾ ਤਨ ਆਪਣਾ ਧਨ (ਸਭ ਕੁਝ) ਗੁਰੂ ਦੇ ਅੱਗੇ ਲਿਆ ਰੱਖਿਆ ਹੁੰਦਾ ਹੈ, ਉਹਨਾਂ ਨੇ ਆਪਣਾ ਸਿਰ ਗੁਰੂ ਅੱਗੇ ਵੇਚ ਦਿੱਤਾ ਹੁੰਦਾ ਹੈ ।

ਹੇ ਭਾਈ ! ਪਰਮਾਤਮਾ ਦੇ ਅਦਬ ਵਿਚ ਟਿਕ ਕੇ ਪਰਮਾਤਮਾ ਦੇ ਭਗਤ ਉਸ ਦੀ ਭਗਤੀ ਦੀ ਬਹੁਤ ਤਾਂਘ ਰੱਖਦੇ ਹਨ, ਪ੍ਰਭੁ (ਉਹਨਾਂ ਦੀ) ਤਾਂਘ ਪੂਰੀ ਕਰ ਕੇ (ਉਹਨਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ।

ਹੇ ਭਾਈ ! ਪਰਮਾਤਮਾ ਨੂੰ ਤਾਂ ਕਿਸੇ ਚੀਜ਼ ਦੀ ਕੋਈ ਮੁਥਾਜੀ-ਲੋੜ ਨਹੀਂ ਹੈ, ਫਿਰ ਉਹ ਕਿਹੜੀ ਚੀਜ਼ ਖਾਣ ਨਾਲ ਖੁਸ਼ ਹੁੰਦਾ ਹੈ ? ਜਿਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਜੀਵਨ-ਤੋਰ ਤੁਰਦਾ ਹੈ ਅਤੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, (ਉਸ ਉਤੇ ਪਰਮਾਤਮਾ) ਪ੍ਰਸੰਨ ਹੁੰਦਾ ਹੈ ।

ਹੇ ਨਾਨਕ ! ਇਸ ਵਿਕਾਰਾਂ-ਭਰੇ ਸੰਸਾਰ ਵਿਚ ਉਹ ਮਨੁੱਖ ਸੋਭਾ ਖੱਟਦੇ ਹਨ ਜਿਹੜੇ ਗੁਰੂ ਦੀ ਮਰਜ਼ੀ ਅਨੁਸਾਰ ਜੀਵਨ-ਰਾਹ ਤੇ ਤੁਰਦੇ ਹਨ ।੧੨।

ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥ ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥ ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥ ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥ (ਪੰਨਾ ੧੪੧੪)

ਪਦ ਅਰਥ:— ਨ ਸੇਵਿਓ—ਆਸਰਾ ਨਾਹ ਲਿਆ । ਉਰ—ਹਿਰਦਾ । ਧਾਰਿ—ਟਿਕਾ ਕੇ । ਧਿਗੁ—ਫਿਟਕਾਰ ਜੋਗ । ਕਿਤੁ—ਕਿਸ ਕੰਮ ਲਈ ? ਸੰਸਾਰਿ—ਸੰਸਾਰ ਵਿਚ । ਮਨਿ—ਮਨ ਵਿਚ । ਹਰਿ ਰਸਿ—

ਹਰੀ ਦੇ ਰਸ ਵਿਚ । ਹਰਿ ਪਿਆਰਿ—ਹਰੀ ਦੇ ਪਿਆਰ ਵਿਚ । ਧੁਰਿ—ਧੁਰ ਦਰਗਾਹ ਤੋਂ । ਲਿਖਿਆ—ਕੀਤੇ ਕਰਮਾਂ ਦੇ ਲੇਖਾਂ ਅਨੁਸਾਰ । ਪਾਰਿ ਉਤਾਰਿ—ਪਾਰਿ ਉਤਾਰੇ, ਪਾਰ ਲੰਘਾ ਲੈਂਦਾ ਹੈ । ੧੩ ।

**ਅਰਥ:**— ਹੇ ਭਾਈ ! (ਜਿਨ੍ਹਾਂ ਮਨੁੱਖਾਂ ਨੇ ਕਦੇ) ਗੁਰੂ ਦਾ ਆਸਰਾ ਨਹੀਂ ਲਿਆ, ਜਿਨ੍ਹਾਂ ਨੇ ਗੁਰੂ ਦਾ ਸ਼ਬਦ (ਕਦੇ ਆਪਣੇ) ਹਿਰਦੇ ਵਿਚ ਟਿਕਾ ਕੇ ਨਹੀਂ ਰੱਖਿਆ, ਉਹ ਕਾਹਦੇ ਲਈ ਜਗਤ ਵਿਚ ਆਏ ? ਉਹਨਾਂ ਦਾ ਜੀਵਨ-ਸਮਾ ਫਿਟਕਾਰ-ਜੋਗ ਹੀ ਰਹਿੰਦਾ ਹੈ (ਉਹ ਸਾਰੀ ਉਮਰ ਉਹੋ ਜਿਹੇ ਕੰਮ ਹੀ ਕਰਦੇ ਰਹਿੰਦੇ ਹਨ, ਜਿਨ੍ਹਾਂ ਤੋਂ ਜਗਤ ਵਿਚ ਉਹਨਾਂ ਨੂੰ ਫਿਟਕਾਰਾਂ ਹੀ ਪੈਂਦੀਆਂ ਹਨ) ।

ਹੇ ਭਾਈ ! ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ (ਮਨੁੱਖ ਦੇ) ਮਨ ਵਿਚ (ਪਰਮਾਤਮਾ ਦਾ) ਡਰ-ਅਦਬ ਟਿਕਦਾ ਹੈ, ਤਦੋਂ ਉਹ ਪਰਮਾਤਮਾ ਦੇ ਪਿਆਰ ਵਿਚ ਪਰਮਾਤਮਾ ਦੇ ਮੇਲ-ਆਨੰਦ ਵਿਚ ਜੁੜਦਾ ਹੈ । ਪਰ; ਹੇ ਨਾਨਕ ! ਹਰਿ-ਨਾਮ ਧੁਰ ਦਰਗਾਹ ਤੋਂ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਲੇਖ ਅਨੁਸਾਰ ਹੀ ਮਿਲਦਾ ਹੈ, ਤੇ, ਇਹ ਨਾਮ (ਮਨੁੱਖ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ । ੧੩ ।

**ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥ ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥ ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥ ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥ ਨਾਮ ਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥ ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥੧੪॥ (ਪੰਨਾ ੧੪੧੪)**

**ਪਦ ਅਰਥ:**— ਮੋਹਿ—ਮੋਹ ਵਿਚ (ਫਸ ਕੇ), ਮੋਹ ਦੇ ਕਾਰਨ । ਭਰਮਿਆ—ਭਟਕਦਾ ਫਿਰਦਾ ਹੈ । ਘਰੁ—(ਹਿਰਦਾ-) ਘਰ । ਮੁਸੈ—ਲੁੱਟਿਆ ਜਾਂਦਾ ਹੈ । ਖਬਰਿ—ਸੂਝ । ਕ੍ਰੋਧਿ—ਕ੍ਰੋਧ ਨੇ । ਹਿਰਿ ਲਇਆ—ਚੁਰਾ ਲਿਆ ਹੁੰਦਾ ਹੈ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਲੋਇ—ਜਗਤ ਵਿਚ । ਗਿਆਨ—ਆਤਮਕ ਜੀਵਨ ਦੀ ਸੂਝ । ਖੜਗ—ਤਲਵਾਰ । ਪੰਚ ਦੂਤ—(ਕਾਮਾਦਿਕ) ਪੰਜ ਵੈਰੀ । ਸੰਘਾਰੇ—ਮਾਰ ਲਏ । ਜਾਗੈ—ਸੁਚੇਤ ਰਹਿੰਦਾ ਹੈ । ਪਰਗਾਸਿਆ—ਚਮਕ ਪੈਂਦਾ ਹੈ । ਨਕਟੇ—ਨਕ-ਵੱਢੇ । ਬਹਿ ਰੋਇ—ਬੈਠ ਕੇ ਰੋਂਦਾ ਹੈ । ਧੁਰਿ—ਧੁਰ ਦਰਗਾਹ ਤੋਂ । ਕਰਤੈ—ਕਰਤਾਰ ਨੇ । ੧੪ ।

**ਅਰਥ:**— ਹੇ ਭਾਈ ! ਮਾਇਆ ਦੇ ਮੋਹ ਦੇ ਕਾਰਨ ਜਗਤ ਭਟਕਦਾ ਫਿਰਦਾ ਹੈ, (ਜੀਵ ਦਾ ਹਿਰਦਾ-) ਘਰ (ਆਤਮਕ ਸਰਮਾਇਆ) ਲੁੱਟਿਆ ਜਾਂਦਾ ਹੈ (ਪਰ ਜੀਵ ਨੂੰ) ਇਹ ਪਤਾ ਹੀ ਨਹੀਂ ਲੱਗਦਾ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਜਗਤ ਵਿਚ (ਆਤਮਕ ਜੀਵਨ ਦੀ ਸੂਝ ਵਲੋਂ) ਅੰਨ੍ਹਾ ਹੋਇਆ ਰਹਿੰਦਾ ਹੈ, ਕਾਮ ਨੇ ਕ੍ਰੋਧ ਨੇ (ਉਸ ਦੇ) ਮਨ ਨੂੰ ਚੁਰਾ ਲਿਆ ਹੁੰਦਾ ਹੈ ।

ਹੇ ਭਾਈ ! (ਜਿਹੜਾ ਮਨੁੱਖ) ਆਤਮਕ ਜੀਵਨ ਦੀ ਸੂਝ ਦੀ ਤਲਵਾਰ (ਫੜ ਕੇ ਕਾਮਾਦਿਕ) ਪੰਜ ਵੈਰੀਆਂ ਨੂੰ ਮਾਰ ਲੈਂਦਾ ਹੈ, ਉਹ ਹੀ ਗੁਰੂ ਦੀ ਮਤਿ ਦੀ ਬਰਕਤਿ ਨਾਲ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ । (ਉਸ ਦੇ ਅੰਦਰ) ਪਰਮਾਤਮਾ ਦੇ ਨਾਮ ਦਾ ਰਤਨ ਚਮਕ ਪੈਂਦਾ ਹੈ, ਉਸ ਦਾ ਮਨ ਉਸ ਦਾ ਤਨ ਪਵਿੱਤਰ ਹੋ ਜਾਂਦਾ ਹੈ ।

ਪਰ, ਹੇ ਭਾਈ ! ਨਾਮ ਤੋਂ ਵਾਂਜੇ ਹੋਏ ਮਨੁੱਖ ਬੇ-ਸ਼ਰਮਾਂ ਵਾਂਗ ਤੁਰੇ ਫਿਰਦੇ ਹਨ । ਨਾਮ ਤੋਂ ਵਾਂਜਿਆ ਹੋਇਆ ਮਨੁੱਖ ਬਹਿ ਕੇ ਰੋਂਦਾ ਰਹਿੰਦਾ ਹੈ (ਸਦਾ ਦੁਖੀ ਰਹਿੰਦਾ ਹੈ) । ਹੇ ਨਾਨਕ ! (ਕਰਤਾਰ ਦੀ ਰਜਾ ਇਉਂ ਹੀ ਹੈ ਕਿ ਨਾਮ-ਹੀਨ ਪ੍ਰਾਣੀ ਦੁਖੀ ਰਹੇ, ਸੋ) ਕਰਤਾਰ ਨੇ ਜੋ ਕੁਝ ਧੁਰ ਦਰਗਾਹ ਤੋਂ ਇਹ ਲੇਖ ਲਿਖ ਦਿੱਤਾ ਹੈ, ਇਸ ਨੂੰ ਕੋਈ ਮਿਟਾ ਨਹੀਂ ਸਕਦਾ (ਉਲਟਾ ਨਹੀਂ ਸਕਦਾ) । ੧੪ ।

ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥ ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥ ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥ ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥ ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥ ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤੁ ਨਾਮੁ ਸੁਖ ਵਾਸੁ ॥ ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥ (ਪੰਨਾ ੧੪੧੪)

ਪਦ ਅਰਥ:— ਗੁਰਮੁਖਾ—ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੇ । ਕੈ ਸਬਦਿ—ਦੇ ਸ਼ਬਦ ਦੀ ਰਾਹੀਂ । ਵੀਚਾਰਿ—ਵਿਚਾਰ ਕੇ, ਹਰਿ-ਨਾਮ ਨੂੰ ਮਨ ਵਿਚ ਵਸਾ ਕੇ । ਅਤੁਟ—ਨਾਹ ਮੁੱਕਣ ਵਾਲੇ । ਭੰਡਾਰ—ਖਜ਼ਾਨੇ । ਬਾਣੀ—(ਗੁਰੂ ਦੀ) ਬਾਣੀ ਦੀ ਰਾਹੀਂ । ਉਚਰਹਿ—ਉਚਾਰਦੇ ਹਨ । ਨਾਨਕ—ਹੇ ਨਾਨਕ ! ॥੧੫॥

ਸਹਜੁ—ਆਤਮਕ ਅਡੋਲਤਾ । ਦਸਵੈ ਆਕਾਸਿ—ਦਸਵੇਂ ਆਕਾਸ਼ ਵਿਚ, ਉਸ ਦਸਵੇਂ ਉੱਚੇ ਟਿਕਾਣੇ ਤੇ ਜਿੱਥੇ ਸਰੀਰਕ ਨੌ ਗੋਲਕਾਂ ਦਾ ਪ੍ਰਭਾਵ ਨਹੀਂ ਪੈਂਦਾ । ਤਿਥੈ—ਉਸ ਅਵਸਥਾ ਵਿਚ । ਊਂਘ—ਨੀਂਦ । ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ । ਸੁਖ—ਆਤਮਕ ਆਨੰਦ । ਵਿਆਪਤ ਨਹੀ—ਆਪਣਾ ਜ਼ੋਰ ਨਹੀਂ ਪਾ ਸਕਦਾ । ਆਤਮ ਰਾਮ—ਸਰਬ-ਵਿਆਪਕ ਪ੍ਰਭੂ ਦਾ । ॥੧੬॥

ਅਰਥ:— ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਹਰਿ-ਨਾਮ ਨੂੰ) ਆਪਣੇ ਮਨ ਵਿਚ ਵਸਾ ਕੇ ਪਰਮਾਤਮਾ ਦਾ ਨਾਮ-ਧਨ ਖੱਟ ਲਿਆ ਹੈ । ਗੁਰਮੁਖਾਂ ਨੇ ਕੀਮਤੀ ਨਾਮ-ਧਨ ਲੱਭ ਲਿਆ ਹੈ (ਉਹਨਾਂ ਦੇ ਅੰਦਰ ਹਰਿ-ਨਾਮ-ਧਨ ਦੇ) ਅਮੁੱਕ ਖਜ਼ਾਨੇ ਭਰੇ ਰਹਿੰਦੇ ਹਨ । ਜਿਸ ਪਰਮਾਤਮਾ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਜਿਸ ਪਰਮਾਤਮਾ (ਦੀ ਹਸਤੀ) ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਸ ਪਰਮਾਤਮਾ ਦੇ ਗੁਣਾਂ ਨੂੰ (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੀ) ਬਾਣੀ ਦੀ ਰਾਹੀਂ ਉਚਾਰਦੇ ਰਹਿੰਦੇ ਹਨ ।

ਪਰ, ਹੇ ਨਾਨਕ ! ਇਹ ਸਾਰੇ ਢੋਅ ਕਰਤਾਰ (ਆਪ ਹੀ) ਢੁਕਾਂਦਾ ਹੈ, (ਇਸ ਖੇਡ ਨੂੰ) ਸਿਰਜਣਹਾਰ (ਆਪ) ਵੇਖ ਰਿਹਾ ਹੈ । ॥੧੫॥

ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਉਸ ਦਾ ਮਨ (ਉਸ) ਦਸਵੇਂ ਦੁਆਰ ਵਿਚ ਟਿਕਿਆ ਰਹਿੰਦਾ ਹੈ (ਜਿਥੇ ਸਰੀਰ ਉਤੇ ਨੌ ਗੋਲਕਾਂ ਦਾ ਪ੍ਰਭਾਵ ਨਹੀਂ ਪੈ ਸਕਦਾ) । ਉਸ ਅਵਸਥਾ ਵਿਚ (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਮਾਇਆ ਦੇ ਮੋਹ ਦੀ ਨੀਂਦ ਨਹੀਂ ਆਉਂਦੀ, ਮਾਇਆ ਦੀ ਭੁੱਖ ਨਹੀਂ (ਸਤਾਂਦੀ) । (ਉਸ ਅਵਸਥਾ ਵਿਚ ਗੁਰਮੁਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਟਿਕਿਆ ਰਹਿੰਦਾ ਹੈ । ਆਤਮਕ ਆਨੰਦ ਬਣਿਆ ਰਹਿੰਦਾ ਹੈ । ਹੇ ਨਾਨਕ ! ਜਿਸ ਹਿਰਦੇ ਵਿਚ ਸਰਬ-ਵਿਆਪਕ ਪਰਮਾਤਮਾ ਦਾ ਪ੍ਰਕਾਸ਼ ਹੋ ਜਾਂਦਾ ਹੈ, ਉਥੇ ਨਾਹ ਦੁੱਖ ਨਾਹ ਸੁਖ (ਕੋਈ ਭੀ ਆਪਣਾ) ਜ਼ੋਰ ਨਹੀਂ ਪਾ ਸਕਦਾ । ॥੧੬॥

ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ ॥ ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥ ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥ ਬੰਧਨਿ ਬੰਧਿ ਭਵਾਈਅਨੁ ਕਰਣਾ ਕਛੁ ਨ ਜਾਇ ॥੧੭॥ (ਪੰਨਾ ੧੪੧੪)

ਪਦ ਅਰਥ:— ਚੋਲੜਾ—ਸਰੀਰ-ਚੋਲਾ । ਕਾਮ ਕ੍ਰੋਧ ਕਾ ਚੋਲੜਾ—ਕਾਮ ਕ੍ਰੋਧ ਦੇ ਰੰਗ ਵਿਚ ਰੰਗਿਆ ਹੋਇਆ ਚੋਲਾ । ਸਭ—ਸਭ ਜੀਵ । ਗਲਿ—ਗਲ ਵਿਚ । ਪਾਇ—ਪਾ ਕੇ । ਇਕਿ—(ਲਫਜ਼ 'ਇਕ' ਤੋਂ ਬਹੁ-ਵਚਨ) ਕਈ । ਉਪਜਹਿ—ਪੈਦਾ ਹੁੰਦੇ ਹਨ, ਜੰਮਦੇ ਹਨ । ਬਿਨਸਿ ਜਾਂਹਿ—ਮਰ ਜਾਂਦੇ ਹਨ । ਆਵੈ



ਜਾਇ—(ਹਰੇਕ ਜੀਵ) ਜੰਮਦਾ ਮਰਦਾ ਹੈ । ਨ ਚੁਕਈ—ਨਹੀਂ ਮੁੱਕਦਾ । ਰੰਗੁ—ਪਿਆਰ । ਦੂਜੈ ਭਾਇ—  
(ਪ੍ਰਭੂ ਨੂੰ ਭੁਲਾ ਕੇ) ਮਾਇਆ ਦੇ ਮੋਹ ਵਿਚ । ਬੰਧਨਿ—(ਮੋਹ ਦੀ) ਰੱਸੀ ਨਾਲ । ਬੰਧਿ—ਬੰਨ੍ਹ ਕੇ ।  
ਭਵਾਈਅਨੁ—ਭਵਾਈ ਹੈ (ਸਾਰੀ ਲੁਕਾਈ) ਉਸ ਨੇ, ਜੰਮਣ ਮਰਨ ਦੇ ਗੇੜ ਵਿਚ ਪਾਈ ਹੋਈ ਹੈ ਉਸ ਨੇ  
।੧੭।

ਅਰਥ:— ਹੇ ਭਾਈ ! ਸਾਰੇ ਜੀਵ ਕਾਮ ਕ੍ਰੋਧ (ਆਦਿਕ ਵਿਕਾਰਾਂ) ਦੇ ਰੰਗ ਵਿਚ ਰੰਗਿਆ ਜਾ ਸਕਣ ਵਾਲਾ  
ਸਰੀਰ-ਚੋਲਾ ਪਹਿਨ ਕੇ (ਜਗਤ ਵਿਚ) ਆਉਂਦੇ ਹਨ; ਕਈ ਜੰਮਦੇ ਹਨ ਕਈ ਮਰਦੇ ਹਨ, (ਸਾਰੀ ਲੁਕਾਈ  
ਪਰਮਾਤਮਾ ਦੇ) ਹੁਕਮ ਵਿਚ ਹੀ ਜਨਮ ਮਰਨ ਦੇ ਗੇੜ ਵਿਚ ਪਈ ਹੋਈ ਹੈ । (ਜਿਤਨਾ ਚਿਰ ਜੀਵ ਦੀ)  
ਮਾਇਆ ਦੇ ਮੋਹ ਵਿਚ ਪ੍ਰੀਤ ਲੱਗੀ ਹੋਈ ਹੈ (ਉਤਨਾ ਚਿਰ ਇਸ ਦਾ) ਜਨਮ ਮਰਨ ਦਾ ਗੇੜ ਮੁੱਕਦਾ ਨਹੀਂ ।  
ਹੇ ਭਾਈ ! ਪਰਮਾਤਮਾ ਨੇ (ਆਪ ਹੀ ਮੋਹ ਦੀ) ਰੱਸੀ ਨਾਲ ਬੰਨ੍ਹ ਕੇ (ਸਾਰੀ ਲੁਕਾਈ ਜਨਮ ਮਰਨ ਦੇ ਗੇੜ  
ਵਿਚ) ਪਾਈ ਹੋਈ ਹੈ । (ਇਸ ਵਿਚੋਂ ਨਿਕਲਣ ਲਈ ਉਸ ਦੀ ਮਿਹਰ ਤੋਂ ਬਿਨਾ ਹੋਰ) ਕੋਈ ਉਪਾਉ ਕੀਤਾ  
ਨਹੀਂ ਜਾ ਸਕਦਾ ।੧੭।

ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥ ਸਤਿਗੁਰਿ ਮਿਲੇ ਉਲਟੀ ਭਈ ਮਰਿ  
ਜੀਵਿਆ ਸਹਜਿ ਸੁਭਾਇ ॥ ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥ (ਪੰਨਾ ੧੪੧੪)

ਪਦ ਅਰਥ:— ਧਾਰੀਅਨੁ—ਧਾਰੀ ਹੈ ਉਸ (ਪਰਮਾਤਮਾ) ਨੇ । ਆਇ—ਆ ਕੇ । ਸਤਿਗੁਰਿ ਮਿਲੇ—  
ਸਤਿਗੁਰਿ ਮਿਲਿਆ, ਗੁਰੂ ਮਿਲਣ ਨਾਲ । ਉਲਟੀ ਭਈ—(ਕਾਮ ਕ੍ਰੋਧ ਆਦਿਕ ਵਿਕਾਰਾਂ ਵਲੋਂ) ਪਰਤ ਗਈ  
। ਮਰਿ—(ਵਿਕਾਰਾਂ ਵਲੋਂ) ਮਰ ਕੇ, ਬੇ-ਹਿੱਸ ਹੋ ਕੇ । ਜੀਵਿਆ—ਜੀਉ ਪਿਆ, ਆਤਮਕ ਜੀਵਨ ਵਾਲਾ ਹੋ  
ਗਿਆ । ਸਹਜਿ—ਆਤਮਕ ਅਡੋਲਤਾ ਵਿਚ । ਸੁਭਾਇ—ਪ੍ਰਭੂ-ਪਿਆਰ ਵਿਚ । ਰਤਿਆ—ਰੰਗੀਜ ਕੇ ।  
ਨਾਮਿ—ਨਾਮ ਵਿਚ । ਸਮਾਇ—ਲੀਨ ਹੋ ਜਾਂਦਾ ਹੈ ।੧੮।

ਅਰਥ:— ਹੇ ਭਾਈ ! ਜਿਨ੍ਹਾਂ (ਮਨੁੱਖਾਂ) ਉੱਤੇ ਉਸ (ਪਰਮਾਤਮਾ) ਨੇ ਮਿਹਰ ਕਰ ਦਿੱਤੀ, ਉਹਨਾਂ ਨੂੰ ਗੁਰੂ ਆ  
ਕੇ ਮਿਲ ਪਿਆ । ਹੇ ਭਾਈ ! ਗੁਰੂ ਮਿਲਣ ਨਾਲ (ਜਿਸ ਮਨੁੱਖ ਦੀ ਸੁਰਤਿ ਕਾਮ ਕ੍ਰੋਧ ਆਦਿਕ ਵਿਕਾਰਾਂ  
ਵਲੋਂ) ਪਰਤ ਪਈ, ਉਹ ਮਨੁੱਖ (ਵਿਕਾਰਾਂ ਵਲੋਂ) ਮਰ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪ੍ਰੇਮ ਵਿਚ ਜੀਉ  
ਪਿਆ (ਆਤਮਕ ਜੀਵਨ ਜੀਉਣ ਲੱਗ ਪਿਆ) । ਹੇ ਨਾਨਕ ! (ਪਰਮਾਤਮਾ ਦੀ) ਭਗਤੀ ਦੇ ਰੰਗ ਵਿਚ  
ਰੰਗੀਜਿਆਂ ਮਨੁੱਖ ਸਦਾ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ।੧੮।

ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥ ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ  
ਪਾਈ ॥ ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥ ਬਿਨੁ ਸਤਿਗੁਰੁ ਜਮਕਾਲੁ ਨ ਛੋਡਈ ਦੂਜੈ ਭਾਇ  
ਖੁਆਈ ॥ ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥ ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ  
ਕੇ ਨ ਸਖਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥ ਨਾਨਕ ਸੇ ਵਡੇ ਵਡਭਾਗੀ ਜਿ  
ਗੁਰਮੁਖਿ ਨਾਮਿ ਸਮਾਈ ॥੧੯॥ (ਪੰਨਾ ੧੪੧੪)

ਪਦ ਅਰਥ:— ਮਨਮੁਖ ਮਤਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੀ ਅਕਲ । ਚੰਚਲ—ਹਰ ਵੇਲੇ  
ਭਟਕਦੀ । ਕੀਤਾ ਕਰਤਿਆ—(ਉਹਨਾਂ ਦਾ) ਸਾਰਾ ਹੀ ਕੀਤਾ ਹੋਇਆ ਉੱਦਮ । ਥਾਇ ਨ ਪਾਇ—  
(ਪਰਮਾਤਮਾ ਦੀ ਦਰਗਾਹ ਵਿਚ) ਪਰਵਾਨ ਨਹੀਂ ਹੁੰਦਾ । ਇਕੁ ਤਿਲੁ—ਰਤਾ ਭਰ ਭੀ । ਜੋ—ਜਿਹੜਾ ਭੀ  
(ਕਰਮ-ਬੀਜ) । ਧਰਮਰਾਇ ਕੈ—ਧਰਮਰਾਜ ਦੇ ਪਾਸ । ਸਭ—ਸਾਰੀ (ਘਾਲ-ਕਮਾਈ), ਸਾਰੀ ਮਿਹਨਤ ।

ਜਮਕਾਲੁ—ਮੌਤ, ਮੌਤ ਦਾ ਗੇੜ । ਦੂਜੈ ਭਾਇ—ਮਾਇਆ ਦੇ ਪਿਆਰ ਵਿਚ । ਖੁਆਈ—ਖੁਆਰ ਹੁੰਦਾ ਹੈ । ਨਦਰਿ ਨ ਆਵਈ—ਦਿੱਸਦਾ ਹੀ ਨਹੀਂ, ਪਤਾ ਹੀ ਨਹੀਂ ਲੱਗਦਾ ਕਿ ਕਦੋਂ ਚਲਾ ਗਿਆ । ਜੋਬਨੁ—ਜੁਆਨੀ । ਜਰੁ—ਬੁਢੇਪਾ । ਕਲਤੁ—ਇਸਤ੍ਰੀ । ਮੋਹੁ—ਮਾਇਆ ਦਾ ਮੋਹ । ਹੇਤੁ—ਮਾਇਆ ਦਾ ਪਿਆਰ । ਅੰਤਿ—ਅਖੀਰ ਵੇਲੇ । ਕੋ—ਕੋਈ ਭੀ । ਬੇਲੀ—ਸਾਥੀ । ਸਖਾਈ—ਮਿੱਤਰ । ਸੇਵੇ—ਸਰਨ ਪੈਂਦਾ ਹੈ । ਮਨਿ—ਮਨ ਵਿਚ । ਆਈ—ਆਇ, ਆ ਕੇ । ਜਿ—ਜਿਹੜਾ । ਗੁਰਮੁਖਿ—ਗੁਰੂ ਦੀ ਰਾਹੀਂ । ਨਾਮਿ—ਨਾਮ ਵਿਚ । ਸਮਾਈ—ਲੀਨ ਹੁੰਦਾ ਹੈ । ੧੯।

ਅਰਥ:— ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੀ ਮਤਿ ਹਰ ਵੇਲੇ ਭਟਕਦੀ ਰਹਿੰਦੀ ਹੈ, ਉਹਨਾਂ ਦੇ ਅੰਦਰ (ਆਪਣੀ ਮਤਿ ਦੀ) ਚਤੁਰਾਈ (ਦਾ) ਬਹੁਤ (ਮਾਣ) ਹੁੰਦਾ ਹੈ । (ਆਪਣੀ ਅਕਲ ਦੇ ਆਸਰੇ ਪੁੰਨ ਦਾਨ ਆਦਿਕ ਦਾ) ਕੀਤਾ ਹੋਇਆ (ਉਹਨਾਂ ਦਾ) ਸਾਰਾ ਉੱਦਮ ਵਿਅਰਥ ਜਾਂਦਾ ਹੈ (ਉਹਨਾਂ ਦਾ ਇਹ ਉੱਦਮ ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ । ਪੁੰਨ ਦਾਨ (ਆਦਿਕ) ਜਿਹੜਾ ਭੀ (ਕਰਮ-ਬੀਜ ਉਹ ਆਪਣੀ ਸਰੀਰ-ਧਰਤੀ ਵਿਚ) ਬੀਜਦੇ ਹਨ, (ਉਹਨਾਂ ਦੀ ਇਹ) ਸਾਰੀ (ਮਿਹਨਤ) ਧਰਮਰਾਜ ਦੇ ਹਵਾਲੇ ਹੋ ਜਾਂਦੀ ਹੈ (ਭਾਵ, ਇਸ ਸਾਰੀ ਮਿਹਨਤ ਨਾਲ ਤਾਂ ਮਨੁੱਖ ਧਰਮਰਾਜ ਦੇ ਹੀ ਅਧੀਨ ਰਹਿੰਦਾ ਹੈ) ।

ਹੇ ਭਾਈ ! ਗੁਰੂ ਦੀ ਸਰਨ ਪੈਣ ਤੋਂ ਬਿਨਾ (ਜਨਮ) ਮਰਨ ਦਾ ਗੇੜ (ਮਨੁੱਖ ਨੂੰ) ਛੱਡਦਾ ਨਹੀਂ । ਮਾਇਆ ਦੇ ਮੋਹ ਦੇ ਕਾਰਨ (ਮਨੁੱਖ) ਖੁਆਰ ਹੀ ਹੁੰਦਾ ਹੈ । (ਮਨੁੱਖ ਦੀ) ਜੁਆਨੀ ਲੰਘਦਿਆਂ ਚਿਰ ਨਹੀਂ ਲੱਗਦਾ, ਬੁਢੇਪਾ ਆ ਪਹੁੰਚਦਾ ਹੈ, (ਤੇ ਆਖਰ ਪ੍ਰਾਣੀ) ਮਰ ਜਾਂਦਾ ਹੈ । ਪੁੱਤਰ, ਇਸਤ੍ਰੀ, ਮਾਇਆ ਦਾ ਮੋਹ ਪਿਆਰ—(ਇਹਨਾਂ ਵਿਚੋਂ) ਅੰਤ ਵੇਲੇ ਕੋਈ ਯਾਰ ਨਹੀਂ ਬਣਦਾ, ਕੋਈ ਸਾਥੀ ਨਹੀਂ ਬਣਦਾ ।

ਹੇ ਭਾਈ ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ, ਪਰਮਾਤਮਾ ਦਾ ਨਾਮ (ਉਸ ਦੇ) ਮਨ ਵਿਚ ਆ ਵੱਸਦਾ ਹੈ । ਹੇ ਨਾਨਕ ! ਜਿਹੜਾ ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ, ਉਹ ਸਾਰੇ ਉੱਚੇ ਜੀਵਨ ਹੁੰਦੇ ਹਨ, ਵੱਡੇ ਭਾਗਾਂ ਵਾਲੇ ਹੁੰਦੇ ਹਨ । ੧੯।

ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥ ਆਤਮਾ ਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥ ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ ਧੋਇ ॥ ਨਾਨਕ ਬਿਨੁ ਨਾਵੈ ਮੈਲਿਆ ਮੁਏ, ਜਨਮੁ ਪਦਾਰਥੁ ਖੋਇ ॥੨੦॥  
ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ ॥ ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥  
ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥ ਗਿਆਨੀਆ ਅੰਦਰਿ ਗੁਰ ਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥ ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ ॥ ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥ (ਪੰਨਾ ੧੪੧੫)

ਪਦ ਅਰਥ:— ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ । ਚੇਤਨੀ—ਚੇਤਨਿ (ਬਹੁ-ਵਚਨ) । ਰੋਇ—ਰੋਂਦਾ ਹੈ । ਆਤਮਾ ਰਾਮੁ—ਸਰਬ-ਵਿਆਪਕ ਪ੍ਰਭੂ । ਪੂਜਨੀ—ਪੂਜਨਿ (ਬਹੁ-ਵਚਨ) । ਦੂਜੈ—ਮਾਇਆ ਦੇ ਮੋਹ ਵਿਚ । ਸਬਦਿ—ਸ਼ਬਦ ਦੀ ਰਾਹੀਂ । ਧੋਇ—ਧੋ ਕੇ । ਮੁਏ—ਆਤਮਕ ਮੌਤ ਮਰੇ । ਖੋਇ—ਗੰਵਾ ਕੇ । ੨੦।

ਤਿਸੁ ਮਹਿ—(ਮਨਮੁਖਾਂ ਦੀ) ਉਸ (ਸੁਰਤਿ) ਵਿਚ । ਬੁਝਨੀ—ਬੁਝਨਿ (ਬਹੁ-ਵਚਨ) । ਪ੍ਰਗਾਸੁ—ਚਾਨਣ ।

ਸੁਧਿ—ਸੂਝ । ਬਚਨਿ—ਬਚਨ ਵਿਚ । ਵਿਸਾਸੁ—ਵਿਸ਼ਵਾਸ, ਯਕੀਨ । ਗਿਆਨੀ—ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ । ਵਿਗਾਸੁ—ਖਿੜਾਉ । ਹਉ—ਮੈਂ । ਸਦ—ਸਦਾ । ਤਾਸੁ—ਉਹਨਾਂ ਤੋਂ । ਤਾ ਕਾ—ਉਹਨਾਂ ਦਾ । ੨੧।

ਅਰਥ:— ਹੇ ਭਾਈ ! ਪਰਮਾਤਮਾ ਦੇ ਨਾਮ ਤੋਂ ਖੁੰਝਿਆ ਹੋਇਆ ਮਨੁੱਖ (ਸਦਾ ਆਪਣੇ) ਦੁੱਖ ਫਰੋਲਦਾ ਰਹਿੰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਸਰਬ-ਵਿਆਪਕ ਪ੍ਰਭੂ ਦੀ ਭਗਤੀ ਨਹੀਂ ਕਰਦੇ । (ਭਲਾ) ਮਾਇਆ ਦੇ ਮੋਹ ਵਿਚ (ਫਸੇ ਰਹਿ ਕੇ ਉਹਨਾਂ ਨੂੰ) ਸੁਖ ਕਿਵੇਂ ਹੋ ਸਕਦਾ ਹੈ ? ਉਹਨਾਂ ਦੇ ਅੰਦਰ ਹਉਮੈ ਦੀ ਮੈਲ ਟਿਕੀ ਰਹਿੰਦੀ ਹੈ ਜਿਸ ਨੂੰ ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਧੋ ਕੇ ਨਹੀਂ ਕੱਢਦੇ । ਹੇ ਨਾਨਕ ! ਨਾਮ ਤੋਂ ਵਾਂਜੇ ਹੋਏ ਮਨੁੱਖ ਕੀਮਤੀ ਮਨੁੱਖਾ ਜਨਮ ਗਵਾ ਕੇ ਵਿਕਾਰਾਂ ਦੀ ਮੈਲ ਨਾਲ ਭਰੇ ਰਹਿੰਦੇ ਹਨ, ਤੇ ਆਤਮਕ ਮੌਤ ਸਹੇੜੀ ਰੱਖਦੇ ਹਨ । ੨੦।

ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗੁਰੂ ਦੀ ਬਾਣੀ ਵਿਚ ਸੁਰਤਿ ਜੋੜਨੀ ਨਹੀਂ ਸਮਝਦੇ, ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੀ ਸੁਰਤਿ ਵਿਚ ਆਤਮਕ ਜੀਵਨ ਦੀ ਸੂਝ ਦਾ) ਚਾਨਣ ਨਹੀਂ ਕਰਦੇ, (ਉਹਨਾਂ ਦੀ) ਉਸ (ਸੁਰਤਿ) ਵਿਚ ਤ੍ਰਿਸ਼ਨਾ ਦੀ ਅੱਗ ਦਾ ਨਿਵਾਸ ਹੋਇਆ ਰਹਿੰਦਾ ਹੈ (ਇਸ ਵਾਸਤੇ ਆਤਮਕ ਜੀਵਨ ਦੇ ਉਪਦੇਸ਼ ਵਲੋਂ ਉਹ) ਅੰਨ੍ਹੇ ਤੇ ਬੋਲੇ ਹੋਏ ਰਹਿੰਦੇ ਹਨ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਅੰਦਰ ਆਪਣੇ ਆਪੇ ਦੀ ਸੂਝ ਨਹੀਂ ਹੁੰਦੀ, ਉਹ ਗੁਰੂ ਦੇ ਬਚਨ ਵਿਚ ਸਰਧਾ ਨਹੀਂ ਲਿਆਉਂਦੇ ।

ਪਰ, ਹੇ ਭਾਈ ! ਆਤਮਕ ਜੀਵਨ ਦੀ ਸੂਝ ਵਾਲੇ ਬੰਦਿਆਂ ਦੇ ਅੰਦਰ (ਸਦਾ) ਗੁਰੂ ਦਾ ਸ਼ਬਦ ਵੱਸਦਾ ਹੈ, ਉਹਨਾਂ ਦੀ ਲਗਨ ਸਦਾ ਹਰੀ ਵਿਚ ਰਹਿੰਦੀ ਹੈ (ਇਸ ਵਾਸਤੇ ਉਹਨਾਂ ਦੇ ਅੰਦਰ) ਸਦਾ (ਆਤਮਕ) ਖਿੜਾਉ ਬਣਿਆ ਰਹਿੰਦਾ ਹੈ । ਪਰਮਾਤਮਾ ਆਤਮਕ ਜੀਵਨ ਵਾਲੇ ਮਨੁੱਖਾਂ ਦੀ ਸਦਾ (ਇੱਜ਼ਤ) ਰੱਖਦਾ ਹੈ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ । ਹੇ ਭਾਈ ! ਗੁਰੂ ਦੀ ਸਰਨ ਪੈ ਕੇ ਜਿਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਰਹਿੰਦੇ ਹਨ, ਦਾਸ ਨਾਨਕ ਉਹਨਾਂ ਦਾ ਸੇਵਕ ਹੈ । ੨੧।

**ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥ ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗੁਰੁੜ ਸਬਦੁ ਮੁਖਿ ਪਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਮਿਲਿ ਸਤਿਗੁਰੁ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ ॥ ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥ ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥੨੨॥ (ਪੰਨਾ ੧੪੧੫)**

ਪਦ ਅਰਥ:— ਭੁਇਅੰਗਮੁ—ਸੱਪ । ਸਰਪੁ—ਸੱਪ । ਬਿਖੁ—ਆਤਮਕ ਮੌਤ ਲਿਆਉਣ ਵਾਲੀ ਜ਼ਹਰ । ਮਾਇ—ਮਾਇਆ । ਮਾਰਣੁ—(ਅਸਰ) ਮੁਕਾਣ ਵਾਲਾ । ਗੁਰੁੜ—(ਸੱਪ ਡੰਗੇ ਦਾ ਜ਼ਹਰ ਦੂਰ ਕਰਨ ਵਾਲਾ) ਗਾਰੁੜੀ ਮੰਤ੍ਰ । ਮੁਖਿ—ਮੂੰਹ ਵਿਚ । ਪਾਇ—ਪਾਈ ਰੱਖ । ਪੂਰਬਿ—ਪਹਿਲਾਂ ਤੋਂ ਹੀ; ਪੂਰ ਦਰਗਾਹ ਤੋਂ । ਆਇ—ਆ ਕੇ । ਮਿਲਿ—ਮਿਲ ਕੇ । ਬਿਖੁ—ਜ਼ਹਰ । ਗਇਆ ਬਿਲਾਇ—ਬਿਲਕੁਲ ਦੂਰ ਹੋ ਜਾਂਦਾ ਹੈ । ਉਜਲੇ—ਰੌਸ਼ਨ । ਪਾਇ—ਪਾ ਕੇ, ਹਾਸਲ ਕਰ ਕੇ । ਸਤਿਗੁਰ ਭਾਇ—ਗੁਰੂ ਦੀ ਰਜਾ ਵਿਚ । ੨੨।

ਅਰਥ:— ਹੇ ਭਾਈ ! ਮਾਇਆ ਸੱਪ ਹੈ ਵੱਡਾ ਸੱਪ । ਆਤਮਕ ਮੌਤ ਲਿਆਉਣ ਵਾਲੀ ਜ਼ਹਰ ਦਾ ਭਰਿਆ ਇਹ ਮਾਇਆ-ਸੱਪ ਜਗਤ ਨੂੰ ਘੇਰੀ ਬੈਠਾ ਹੈ । ਪਰਮਾਤਮਾ ਦਾ ਨਾਮ (ਹੀ ਇਸ) ਜ਼ਹਰ ਦਾ ਅਸਰ ਮੁਕਾ ਸਕਣ ਵਾਲਾ ਹੈ । ਗੁਰੂ ਦਾ ਸ਼ਬਦ (ਹੀ) ਗਾਰੁੜ ਮੰਤ੍ਰ ਹੈ (ਇਸ ਨੂੰ ਸਦਾ ਆਪਣੇ) ਮੂੰਹ ਵਿਚ ਪਾਈ ਰੱਖ ।

ਹੇ ਭਾਈ ! ਜਿਨ੍ਹਾਂ ਦੇ ਮੱਥੇ ਉਤੇ ਪੂਰ ਦਰਗਾਹ ਤੋਂ ਲੇਖ ਲਿਖਿਆ ਹੁੰਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ

ਹੈ, ਗੁਰੂ ਨੂੰ ਮਿਲ ਕੇ ਉਹਨਾਂ ਦਾ ਜੀਵਨ ਪਵਿੱਤਰ ਹੋ ਜਾਂਦਾ ਹੈ ਉਹਨਾਂ ਦੇ ਅੰਦਰੋਂ ਹਉਮੈ ਦਾ ਜ਼ਹਰ ਸਦਾ ਲਈ ਦੂਰ ਹੋ ਜਾਂਦਾ ਹੈ । ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ ਖੱਟ ਕੇ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਮੂੰਹ ਰੌਸ਼ਨ ਹੋ ਜਾਂਦੇ ਹਨ । ਦਾਸ ਨਾਨਕ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹੈ ਜਿਹੜੇ ਗੁਰੂ ਦੀ ਰਜ਼ਾ ਵਿਚ ਤੁਰਦੇ ਹਨ ।੨੨।

ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥ ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੁਕੀ ਲਾਇ ॥ ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ ॥ ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥ ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ ॥ ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥ ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ ਖੁਆਇ ॥ ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥ ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥੨੩॥ (ਪੰਨਾ ੧੪੧੫)

ਪਦ ਅਰਥ:— ਨਿਰਵੈਰੁ—ਕਿਸੇ ਨਾਲ ਵੈਰ ਨਾਹ ਕਰਨ ਵਾਲਾ । ਹਿਰਦੈ—ਹਿਰਦੇ ਵਿਚ । ਲਿਵ ਲਾਇ—ਸੁਰਤਿ ਜੋੜੀ ਰੱਖਦਾ ਹੈ । ਰਚਾਇਦਾ—ਬਣਾਈ ਰੱਖਦਾ ਹੈ । ਘਰਿ—(ਹਿਰਦੇ-) ਘਰ ਵਿਚ । ਲੁਕੀ—(ਈਰਖਾ ਦੀ) ਚੁਆਤੀ । ਅੰਤਰਿ—ਅੰਦਰ । ਅਨਦਿਨੁ—ਹਰ ਰੋਜ਼, ਹਰ ਵੇਲੇ । ਬੋਲਿ—ਬੋ ਕੇ । ਕੂੜੁ—ਝੂਠ । ਭਉਕਦੇ—ਵਾਹੀ ਤਬਾਹੀ ਬੋਲਦੇ ਹਨ । ਬਿਖੁ—ਜ਼ਹਰ । ਦੂਜੈ ਭਾਇ—ਮਾਇਆ ਦੇ ਮੋਹ ਵਿਚ । ਕਾਰਣਿ—ਦੀ ਖਾਤਰ । ਭਰਮਦੇ—ਭਰਮਦੇ ਫਿਰਦੇ ਹਨ । ਘਰਿ ਘਰਿ—ਹਰੇਕ ਘਰ (ਦੇ ਬੂਹੇ) ਤੇ । ਪਤਿ—ਇਜ਼ਤ । ਗਵਾਇ—ਗਵਾ ਕੇ । ਬੇਸੁਆ—ਕੰਜਰੀ । ਕੇਰੇ—ਦੇ । ਜਿਉ—ਵਾਂਗ । ਕਰਤੈ—ਕਰਤਾਰ ਨੇ । ਖੁਆਇ—ਕੁਰਾਹੇ ਪਾਏ ਹੋਏ ਹਨ । ਧਾਰੀਅਨੁ—ਉਸ (ਪ੍ਰਭੂ) ਨੇ ਧਾਰੀ ਹੈ । ਪਾਇ—ਪੈਰੀਂ ।੨੩।

ਅਰਥ:— ਹੇ ਭਾਈ ! ਗੁਰੂ (ਇਕ ਐਸਾ ਮਹਾ) ਪੁਰਖ ਹੈ ਜਿਸ ਦਾ ਕਿਸੇ ਨਾਲ ਭੀ ਵੈਰ ਨਹੀਂ ਹੈ, ਗੁਰੂ ਹਰ ਵੇਲੇ ਆਪਣੇ ਹਿਰਦੇ ਵਿਚ ਪਰਮਾਤਮਾ ਨਾਲ ਲਗਨ ਲਾਈ ਰੱਖਦਾ ਹੈ । ਜਿਹੜਾ ਮਨੁੱਖ (ਅਜਿਹੇ) ਨਿਰਵੈਰ (ਗੁਰੂ) ਨਾਲ ਵੈਰ ਬਣਾਈ ਰੱਖਦਾ ਹੈ, ਉਹ ਆਪਣੇ (ਹਿਰਦੇ-) ਘਰ ਵਿਚ (ਈਰਖਾ ਦੀ) ਚੁਆਤੀ ਬਾਲੀ ਰੱਖਦਾ ਹੈ । ਉਸ ਦੇ ਅੰਦਰ ਕ੍ਰੋਧ (ਦਾ ਭਾਂਬੜ) ਹੈ, ਉਸ ਦੇ ਅੰਦਰ ਅਹੰਕਾਰ (ਦਾ ਭਾਂਬੜ ਬਲਦਾ ਰਹਿੰਦਾ) ਹੈ (ਜਿਸ ਵਿਚ) ਉਹ ਹਰ ਵੇਲੇ ਸੜਦਾ ਰਹਿੰਦਾ ਹੈ, ਤੇ, ਸਦਾ ਦੁੱਖ ਪਾਂਦਾ ਰਹਿੰਦਾ ਹੈ ।

ਹੇ ਭਾਈ ! (ਜਿਹੜੇ ਮਨੁੱਖ ਗੁਰੂ ਦੇ ਵਿਰੁੱਧ) ਝੂਠ ਬੋਲ ਬੋਲ ਕੇ ਵਾਹੀ ਤਬਾਹੀ ਬੋਲਦੇ ਰਹਿੰਦੇ ਹਨ, ਮਾਇਆ ਦੇ ਮੋਹ ਵਿਚ (ਉਹ ਇਉਂ ਆਤਮਕ ਮੌਤੇ ਮਰੇ ਰਹਿੰਦੇ ਹਨ, ਜਿਵੇਂ) ਉਹਨਾਂ ਜ਼ਹਰ ਖਾਧੀ ਹੁੰਦੀ ਹੈ । ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਦੀ ਖਾਤਰ ਉਹ ਘਰ ਘਰ (ਦੇ ਬੂਹੇ) ਤੇ ਇੱਜ਼ਤ ਗਵਾ ਕੇ (ਹੌਲੇ ਪੈ ਕੇ) ਭਟਕਦੇ ਫਿਰਦੇ ਹਨ । (ਅਜਿਹੇ ਮਨੁੱਖ) ਵੇਸੁਆ ਦੇ ਪੁੱਤਰ ਵਾਂਗ (ਨੱਕ-ਵੱਢੇ ਹੁੰਦੇ ਹਨ) ਜਿਸ ਦੇ ਪਿਤਾ ਦਾ ਨਾਮ ਗੁੰਮ ਹੋ ਜਾਂਦਾ ਹੈ । ਉਹ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ (ਪਰ ਉਹਨਾਂ ਦੇ ਭੀ ਕੀਹ ਵੱਸ ?) ਕਰਤਾਰ ਨੇ ਆਪ (ਹੀ ਉਹਨਾਂ ਨੂੰ) ਕੁਰਾਹੇ ਪਾਇਆ ਹੁੰਦਾ ਹੈ ।

ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਉਤੇ ਹਰੀ ਨੇ ਆਪ ਕਿਰਪਾ ਕੀਤੀ ਹੁੰਦੀ ਹੈ । ਗੁਰੂ ਦੀ ਰਾਹੀਂ ਉਹਨਾਂ ਵਿਛੁੜਿਆਂ ਨੂੰ ਹਰੀ ਆਪ (ਆਪਣੇ ਨਾਲ) ਮਿਲਾ ਲੈਂਦਾ ਹੈ । ਹੇ ਭਾਈ ! ਦਾਸ ਨਾਨਕ ਉਸ ਮਨੁੱਖ ਤੋਂ ਸਦਕੇ ਜਾਂਦਾ ਹੈ, ਜਿਹੜੇ ਗੁਰੂ ਦੀ ਚਰਨੀਂ ਪਏ ਰਹਿੰਦੇ ਹਨ ।੨੩।

ਨਾਮਿ ਲਗੇ ਸੇ ਉਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ ॥ ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥੨੪॥ (ਪੰਨਾ ੧੪੧੫)

ਪਦ ਅਰਥ:— ਨਾਮਿ—ਨਾਮ ਵਿਚ । ਸੇ—ਉਹ (ਬਹੁ-ਵਚਨ) । ਉਬਰੇ—(ਸੰਸਾਰ-ਸਮੁੰਦਰ ਵਿਚ ਡੁੱਬਣੇ) ਬਚ ਗਏ । ਜਮਪੁਰਿ—ਜਮਰਾਜ ਦੇ ਸ਼ਹਿਰ ਵਿਚ । ਜਾਂਹਿ—ਜਾਂਦੇ ਹਨ (ਬਹੁ-ਵਚਨ) । ਆਇ—ਜੰਮ ਕੇ । ਗਏ—(ਦੁਨੀਆ ਤੋਂ) ਚਲੇ ਗਏ । ੨੪।

ਅਰਥ:— ਹੇ ਭਾਈ ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਜੁੜੇ ਰਹੇ, ਉਹ (ਸੰਸਾਰ-ਸਮੁੰਦਰ ਵਿਚ ਡੁੱਬਣੇ) ਬਚ ਗਏ । ਨਾਮ ਤੋਂ ਖਾਲੀ ਰਹਿਣ ਵਾਲੇ ਮਨੁੱਖ ਜਮਰਾਜ ਦੇ ਵੱਸ ਪੈਂਦੇ ਹਨ । ਹੇ ਨਾਨਕ ! ਪਰਮਾਤਮਾ ਦੇ ਨਾਮ ਤੋਂ ਬਿਨਾ (ਉਹਨਾਂ ਨੂੰ) ਆਤਮਕ ਆਨੰਦ ਨਹੀਂ ਮਿਲਦਾ । (ਜਗਤ ਵਿਚ) ਜਨਮ ਲੈ ਕੇ (ਨਾਮ ਤੋਂ ਸੱਖਣੇ ਹੀ) ਜਾਂਦੇ ਹਨ ਤੇ ਪਛੁਤਾਂਦੇ ਰਹਿੰਦੇ ਹਨ ।

ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ ॥ ਗੁਰ ਪ੍ਰਸਾਦੀ ਬੁਝੀਐ ਸਾ ਧਨ ਸੁਤੀ ਨਿਚਿੰਦੁ ॥ ਜਿਨ ਕਉ ਪੂਰਬਿ ਲਿਖਿਆ ਤਿਨ੍ਹਾ ਭੇਟਿਆ ਗੁਰ ਗੋਵਿੰਦੁ ॥ ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥੨੫॥ (ਪੰਨਾ ੧੪੧੫)

ਪਦ ਅਰਥ:— ਧਾਵਤ—ਭਟਕ ਰਹੇ । ਰਹਿ ਗਏ—(ਭਟਕਣੇ) ਹਟ ਗਏ । ਤਾਂ ਮਨਿ—ਉਹਨਾਂ ਦੇ ਮਨ ਵਿਚ । ਮਨਿ—ਮਨ ਵਿਚ । ਪ੍ਰਸਾਦੀ—ਪ੍ਰਸਾਦਿ, ਕਿਰਪਾ ਨਾਲ । ਬੁਝੀਐ—ਸਮਝ ਸਕੀਦਾ ਹੈ । ਸਾਧਨ—ਜੀਵ-ਇਸਤ੍ਰੀ । ਸੁਤੀ—ਸੌਂ ਰਹਿੰਦੀ ਹੈ, ਲੀਨ ਰਹਿੰਦੀ ਹੈ । ਨਿਚਿੰਦੁ—ਚਿੰਤਾ-ਰਹਿਤ ਅਵਸਥਾ ਵਿਚ । ਪੂਰਬਿ—ਧੁਰ ਤੋਂ, ਪਹਿਲਾਂ ਤੋਂ । ਭੇਟਿਆ—ਮਿਲਿਆ । ਸਹਜੇ—ਆਤਮਕ ਅਡੋਲਤਾ ਵਿਚ । ਪਰਮਾਨੰਦੁ—ਸਭ ਤੋਂ ਉੱਚੇ ਅਨੰਦ ਦਾ ਮਾਲਕ-ਪ੍ਰਭੂ । ੨੫।

ਅਰਥ:— ਹੇ ਭਾਈ ! ਮਾਇਆ ਦੀ ਚਿੰਤਾ ਵਿਚ ਭਟਕ ਰਹੇ ਜਿਹੜੇ ਮਨੁੱਖ (ਇਸ ਭਟਕਣਾ ਤੋਂ) ਹਟ ਜਾਂਦੇ ਹਨ, ਉਹਨਾਂ ਦੇ ਮਨ ਵਿਚ ਆਨੰਦ ਪੈਦਾ ਹੋ ਜਾਂਦਾ ਹੈ, (ਪਰ ਇਹ ਭੇਤ) ਗੁਰੂ ਦੀ ਕਿਰਪਾ ਨਾਲ ਹੀ ਸਮਝ ਸਕੀਦਾ ਹੈ । (ਜਿਹੜੀ) ਜੀਵ-ਇਸਤ੍ਰੀ (ਇਸ ਭੇਤ ਨੂੰ ਸਮਝ ਲੈਂਦੀ ਹੈ, ਉਹ) ਚਿੰਤਾ-ਰਹਿਤ ਅਵਸਥਾ ਵਿਚ ਲੀਨ ਰਹਿੰਦੀ ਹੈ ।

ਹੇ ਨਾਨਕ ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ ਲੇਖ ਲਿਖਿਆ ਹੁੰਦਾ ਹੈ ਉਹਨਾਂ ਨੂੰ ਗੁਰੂ-ਪਰਮਾਤਮਾ ਮਿਲ ਪੈਂਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ । ਸਭ ਤੋਂ ਉੱਚੇ ਆਤਮਕ ਆਨੰਦ ਦੇ ਮਾਲਕ-ਪ੍ਰਭੂ (ਦਾ ਮਿਲਾਪ) ਉਹ ਮਨੁੱਖ ਪ੍ਰਾਪਤ ਕਰ ਲੈਂਦੇ ਹਨ । ੨੫।

ਸਤਿਗੁਰੁ ਸੇਵਨਿ ਆਪਣਾ ਗੁਰ ਸਬਦੀ ਵੀਚਾਰਿ ॥ ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ ॥ ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥ ਗੁਰਮੁਖਿ ਸਬਦਿ ਸਿਵਾਪਦੇ ਤਿਤੁ ਸਾਚੈ ਦਰਬਾਰਿ ॥ ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥ ਜਮਕਾਲੁ ਨੇੜਿ ਨ ਆਵਈ ਆਪਿ ਬਖਸੇ ਕਰਤਾਰਿ ॥ ਨਾਨਕ ਨਾਮ ਰਤੇ ਸੇ ਧਨਵੰਤੁ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥ (ਪੰਨਾ ੧੪੧੫-੧੪੧੬)

ਪਦ ਅਰਥ:— ਸੇਵਨਿ—ਸੇਵਦੇ ਹਨ (ਬਹੁ-ਵਚਨ) । ਵੀਚਾਰਿ—ਵਿਚਾਰ ਕੇ, ਸੁਰਤਿ ਜੋੜ ਕੇ । ਮੰਨਿ ਲੈਨਿ—ਮੰਨ ਲੈਂਦੇ ਹਨ । ਰਖਹਿ—ਰੱਖਦੇ ਹਨ । ਉਰ—ਹਿਰਦਾ । ਉਰਧਾਰਿ ਰਖਹਿ—ਹਿਰਦੇ ਵਿਚ ਵਸਾਈ ਰੱਖਦੇ ਹਨ । ਐਥੈ—ਇਸ ਲੋਕ ਵਿਚ । ਓਥੈ—ਪਰਲੋਕ ਵਿਚ । ਮੰਨੀਅਹਿ—ਮੰਨੇ ਜਾਂਦੇ ਹਨ, ਸਤਕਾਰੇ ਜਾਂਦੇ ਹਨ (ਬਹੁ-ਵਚਨ) । ਹਰਿ ਨਾਮਿ—ਹਰਿ-ਨਾਮ ਵਿਚ । ਵਾਪਾਰਿ—ਵਪਾਰ ਵਿਚ । ਗੁਰਮੁਖਿ—ਗੁਰੂ ਦੀ ਸਰਨ ਪੈਣ ਵਾਲੇ ਮਨੁੱਖ । ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ । ਤਿਤੁ—ਉਸ ਵਿਚ । ਤਿਤੁ ਦਰਬਾਰਿ—ਉਸ ਦਰਬਾਰ ਵਿਚ । ਤਿਤੁ ਸਾਚੈ ਦਰਬਾਰਿ—ਉਸ ਸਦਾ-ਥਿਰ ਦਰਬਾਰ ਵਿਚ । ਸਚਾ—ਸਦਾ ਕਾਇਮ ਰਹਿਣ

ਵਾਲਾ । ਸਚੁ—ਸਦਾ—ਬਿਰ ਹਰਿ—ਨਾਮ । ਪਿਰਮੁ—ਪ੍ਰੇਮ । ਆਵਈ—ਆਵੈ, ਆਉਂਦਾ । ਕਰਤਾਰਿ—  
ਕਰਤਾਰ ਨੇ । ਨਾਮ—ਰਤੇ—(ਸਮਾਸੀ) ਨਾਮ—ਰੰਗ ਦੇ ਰੰਗੇ ਹੋਏ ਮਨੁੱਖ । ਸੇ—ਉਹ (ਬਹੁ—ਵਚਨ) ।  
ਧਨਵੰਤ—ਧਨ ਵਾਲੇ । ਨਿਰਧਨੁ—ਕੰਗਾਲ, ਧਨ—ਹੀਣ । ੨੬।

ਅਰਥ:— ਹੇ ਭਾਈ ! ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਪਿਆਰੇ ਗੁਰੂ ਦੀ ਸਰਨ ਪਏ  
ਰਹਿੰਦੇ ਹਨ, ਗੁਰੂ ਦੀ ਰਜਾ ਨੂੰ (ਸਿਰ—ਮੱਥੇ) ਮੰਨਦੇ ਹਨ, ਪਰਮਾਤਮਾ ਦਾ ਨਾਮ (ਆਪਣੇ) ਹਿਰਦੇ ਵਿਚ  
ਵਸਾਈ ਰੱਖਦੇ ਹਨ, ਪਰਮਾਤਮਾ ਦੇ ਨਾਮ—ਵਪਾਰ ਵਿਚ ਰੁੱਝੇ ਰਹਿੰਦੇ ਹਨ, ਉਹ ਮਨੁੱਖ ਇਸ ਲੋਕ ਵਿਚ ਅਤੇ  
ਪਰਲੋਕ ਵਿਚ ਸਤਕਾਰੇ ਜਾਂਦੇ ਹਨ ।

ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਉਸ ਸਦਾ—ਬਿਰ ਦਰਬਾਰ ਵਿਚ ਗੁਰੂ ਦੇ ਸ਼ਬਦ ਦੀ ਰਾਹੀਂ  
ਪਛਾਣੇ ਜਾਂਦੇ ਹਨ । ਉਹ ਮਨੁੱਖ ਸਦਾ—ਬਿਰ ਹਰਿ—ਨਾਮ ਦਾ ਵਣਜ (ਕਰਦੇ ਰਹਿੰਦੇ ਹਨ), ਸਦਾ—ਬਿਰ ਹਰਿ—  
ਨਾਮ ਹੀ ਆਤਮਕ ਖੁਰਾਕ ਦੇ ਤੌਰ ਤੇ ਵਰਤਦੇ ਰਹਿੰਦੇ ਹਨ, ਉਹਨਾਂ ਦੇ ਅੰਦਰ ਪਰਮਾਤਮਾ ਦਾ ਪ੍ਰੇਮ—ਪਿਆਰ  
(ਸਦਾ ਟਿਕਿਆ ਰਹਿੰਦਾ ਹੈ) । ਉਹਨਾਂ ਉਤੇ ਕਰਤਾਰ ਨੇ ਆਪ ਮਿਹਰ ਕੀਤੀ ਹੁੰਦੀ ਹੈ, ਮੌਤ (ਦਾ ਡਰ  
ਉਹਨਾਂ ਦੇ) ਨੇੜੇ ਨਹੀਂ ਢੁਕਦਾ (ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਆਉਂਦੀ) ।

ਹੇ ਨਾਨਕ ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ—ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਧਨਵਾਨ ਹਨ, ਬਾਕੀ  
ਸਾਰਾ ਸੰਸਾਰ ਕੰਗਾਲ ਹੈ । ੨੬।

ਜਨ ਕੀ ਟੇਕ ਹਰਿ ਨਾਮੁ ਹਰਿ, ਬਿਨੁ ਨਾਵੈ ਠਵਰ ਨ ਠਾਉ ॥ ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ  
॥ ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥ ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ  
ਜਾਉ ॥੨੭॥ (ਪੰਨਾ ੧੪੧੬)

ਪਦ ਅਰਥ:— ਟੇਕ—ਆਸਰਾ, ਸਹਾਰਾ । ਠਵਰ—ਥਾਂ । ਮਨਿ—ਮਨ ਵਿਚ । ਸਹਜੇ—ਆਤਮਕ ਅਡੋਲਤਾ  
ਵਿਚ ਹੀ । ਸਮਾਉ—ਲੀਨਤਾ । ਅਹਿ—ਦਿਨ । ਨਿਸਿ—ਰਾਤ । ਭਾਉ—ਪਿਆਰ । ਨਾਨਕ ਮੰਗੈ—ਨਾਨਕ  
ਮੰਗਦਾ ਹੈ (ਇਕ—ਵਚਨ) । ਹਉ—ਮੈਂ । ਸਦ—ਸਦਾ । ਜਾਉ—ਜਾਉਂ, ਮੈਂ ਜਾਂਦਾ ਹਾਂ । ੨੭।

ਅਰਥ:— ਹੇ ਭਾਈ ! ਪਰਮਾਤਮਾ ਦਾ ਨਾਮ (ਹੀ ਪਰਮਾਤਮਾ ਦੇ) ਸੇਵਕਾਂ ਦਾ ਸਹਾਰਾ ਹੈ, ਹਰਿ—ਨਾਮ ਤੋਂ  
ਬਿਨਾ (ਉਹਨਾਂ ਨੂੰ) ਕੋਈ ਹੋਰ ਆਸਰਾ ਨਹੀਂ ਸੁੱਝਦਾ । ਗੁਰੂ ਦੀ ਮਤਿ ਦੀ ਬਰਕਤਿ ਨਾਲ ਪਰਮਾਤਮਾ ਦਾ  
ਨਾਮ (ਉਹਨਾਂ ਦੇ) ਮਨ ਵਿਚ ਵੱਸਿਆ ਰਹਿੰਦਾ ਹੈ, ਹਰ ਵੇਲੇ ਆਤਮਕ ਅਡੋਲਤਾ ਵਿਚ (ਉਹਨਾਂ ਦੀ) ਲੀਨਤਾ  
ਰਹਿੰਦੀ ਹੈ । ਵੱਡੇ ਭਾਗਾਂ ਨਾਲ (ਉਹਨਾਂ ਨੇ ਦਿਨ ਰਾਤ ਪਰਮਾਤਮਾ ਦਾ) ਨਾਮ ਸਿਮਰਿਆ ਹੈ, ਦਿਨ ਰਾਤ  
ਉਹਨਾਂ ਦਾ ਪਿਆਰ (ਹਰਿ—ਨਾਮ ਨਾਲ) ਬਣਿਆ ਰਹਿੰਦਾ ਹੈ । ਦਾਸ ਨਾਨਕ ਉਹਨਾਂ ਦੇ ਚਰਨਾਂ ਦੀ ਧੂੜ  
(ਸਦਾ) ਮੰਗਦਾ ਹੈ (ਤੇ ਆਖਦਾ ਹੈ—ਹੇ ਭਾਈ ! ) ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ । ੨੭।

ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥ ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ  
ਅੰਤੀ ਵਾਰ ॥ ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥ ਵਡਭਾਗੀ ਸਤਿਗੁਰੁ ਪਾਇਆ  
ਬੁਝਿਆ ਬ੍ਰਹਮੁ ਬਿਚਾਰੁ ॥ ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕੁ ਹਰਿ ਉਰਿ ਧਾਰਿ ॥੨੮॥ (ਪੰਨਾ  
੧੪੧੬)

ਪਦ ਅਰਥ:— ਮੇਦਨੀ—ਧਰਤੀ । ਤਿਸਨਾ—ਮਾਇਆ ਦਾ ਲਾਲਚ । ਜਲਦੀ—ਸੜ ਰਹੀ । ਸਭ—ਸਾਰੀ

ਲੁਕਾਈ ਵਿਚ । ਪਸਰਿਆ—ਖਿਲਰਿਆ ਹੋਇਆ ਹੈ । ਅੰਤੀ ਵਾਰ—ਅਖੀਰਲੇ ਵੇਲੇ । ਆਵਈ—ਆਵੈ, ਆਉਂਦੀ । ਕਰੀ—ਕਰੀਂ, ਮੈਂ ਕਰਾਂ । ਵਡਭਾਗੀ—ਵੱਡੇ ਭਾਗਾਂ ਨਾਲ । ਬੁਝਿਆ—ਸਮਝ ਲਿਆ । ਸਭ—ਸਾਰੀ । ਉਰਿ—ਹਿਰਦੇ ਵਿਚ । ਧਾਰਿ—ਰੱਖ ਕੇ । ੨੮ ।

**ਅਰਥ:**— ਹੇ ਭਾਈ ! ਚੌਰਾਸੀ ਲੱਖ ਜੂਨਾਂ ਦੇ ਜੀਵਾਂ ਵਾਲੀ ਇਹ ਧਰਤੀ ਤ੍ਰਿਸ਼ਨਾ (ਦੀ ਅੱਗ) ਵਿਚ ਸੜ ਰਹੀ ਹੈ ਅਤੇ ਪੁਕਾਰ ਕਰ ਰਹੀ ਹੈ । ਮਾਇਆ ਦਾ ਇਹ ਮੋਹ ਸਾਰੀ ਲੁਕਾਈ ਵਿਚ ਪ੍ਰਭਾਵ ਪਾ ਰਿਹਾ ਹੈ (ਪਰ ਇਹ ਮਾਇਆ) ਅਖੀਰਲੇ ਵੇਲੇ (ਕਿਸੇ ਦੇ ਭੀ) ਨਾਲ ਨਹੀਂ ਜਾਂਦੀ । ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਵਲੋਂ ਕਿਸੇ ਨੂੰ) ਸ਼ਾਂਤੀ (ਭੀ) ਨਹੀਂ ਆਉਂਦੀ । (ਗੁਰੂ ਤੋਂ ਬਿਨਾ) ਕਿਸ ਅੱਗੇ ਮੈਂ ਪੁਕਾਰ ਕਰਾਂ ? (ਮਾਇਆ ਦੇ ਮੋਹ ਤੋਂ ਹੋਰ ਕੋਈ ਛੁਡਾ ਨਹੀਂ ਸਕਦਾ) ।

ਵੱਡੇ ਭਾਗਾਂ ਨਾਲ (ਜਿਨ੍ਹਾਂ ਮਨੁੱਖਾਂ ਨੇ) ਗੁਰੂ ਲੱਭ ਲਿਆ, ਉਹਨਾਂ ਪਰਮਾਤਮਾ ਨਾਲ ਸਾਂਝ ਪਾ ਲਈ, ਉਹਨਾਂ ਪਰਮਾਤਮਾ ਦੇ ਗੁਣਾਂ ਨੂੰ ਆਪਣੇ ਮਨ ਵਿਚ ਵਸਾ ਲਿਆ । ਹੇ ਦਾਸ ਨਾਨਕ ! ਪਰਮਾਤਮਾ ਨੂੰ ਹਿਰਦੇ ਵਿਚ ਵਸਾਣ ਦੇ ਕਾਰਨ (ਉਹਨਾਂ ਦੇ ਅੰਦਰੋਂ) ਤ੍ਰਿਸ਼ਨਾ ਦੀ ਸਾਰੀ ਅੱਗ ਬੁੱਝ ਗਈ । ੨੮ ।

**ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥ ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥ ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥ ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨੁ ਜੈਕਾਰੁ ॥੨੯॥ (ਪੰਨਾ ੧੪੧੬)**

**ਪਦ ਅਰਥ:**— ਅਸੀ—ਅਸੀ ਜੀਵ । ਖਤੇ—(ਖਤਾ—ਭੁੱਲ, ਗੁਨਾਹ) ਭੁੱਲਾਂ । ਪਾਰਾਵਾਰੁ—(ਭੁੱਲਾਂ ਦਾ) ਉਰਲਾ ਬੰਨਾ ਪਰਲਾ ਬੰਨਾ । ਹਰਿ—ਹੇ ਹਰੀ ! ਬਖਸਿ ਲੈਹੁ—ਮੁਆਫ਼ ਕਰ, ਖਿਮਾ ਕਰ । ਹਉ—ਹਉਂ, ਮੈਂ । ਗੁਨਹਗਾਰੁ—ਗੁਨਾਹੀਂ । ਲੇਖੈ—ਲੇਖੇ ਦੇ ਰਾਹੀਂ । ਵਾਰ—(ਬਖਸ਼ਸ਼ ਦੀ) ਵਾਰੀ । ਬਖਸਿ—ਬਖਸ਼ ਕੇ । ਤੁਠੈ ਗੁਰ—ਪ੍ਰਸੰਨ ਹੋਏ ਗੁਰੂ ਨੇ । ਕਿਲਵਿਖ—ਪਾਪ । ਕਟਿ—ਕੱਟ ਕੇ, ਦੂਰ ਕਰ ਕੇ । ਜੈਕਾਰੁ—ਇੱਜ਼ਤ, ਸੋਭਾ । ੨੯ ।

**ਅਰਥ:**— ਹੇ ਹਰੀ ! ਅਸੀ ਜੀਵ ਬਹੁਤ ਭੁੱਲਾਂ ਕਰਦੇ ਰਹਿੰਦੇ ਹਾਂ, (ਸਾਡੀਆਂ ਭੁੱਲਾਂ ਦਾ) ਅੰਤ ਨਹੀਂ ਪੈ ਸਕਦਾ, (ਸਾਡੀਆਂ ਭੁੱਲਾਂ ਦਾ) ਪਾਰਲਾ ਉਰਲਾ ਬੰਨਾ ਨਹੀਂ ਲੱਭਦਾ । ਤੂੰ ਮਿਹਰ ਕਰ ਕੇ ਆਪ ਹੀ ਬਖਸ਼ ਲੈ, ਮੈਂ ਪਾਪੀ ਹਾਂ, ਗੁਨਾਹਗਾਰ ਹਾਂ । ਹੇ ਪ੍ਰਭੂ ਜੀ ! (ਮੇਰੇ ਕੀਤੇ ਕਰਮਾਂ ਦੇ) ਲੇਖੇ ਦੀ ਰਾਹੀਂ ਤਾਂ (ਬਖਸ਼ਸ਼ ਹਾਸਲ ਕਰਨ ਦੀ ਮੇਰੀ) ਵਾਰੀ ਹੀ ਨਹੀਂ ਆ ਸਕਦੀ, ਤੂੰ (ਮੇਰੀਆਂ ਭੁੱਲਾਂ) ਬਖਸ਼ ਕੇ (ਮੈਨੂੰ ਆਪਣੇ ਚਰਨਾਂ ਵਿਚ) ਮਿਲਾਣ ਦੀ ਸਮਰਥਾ ਵਾਲਾ ਹੈਂ ।

ਹੇ ਭਾਈ ! (ਜਿਸ ਉੱਤੇ ਪ੍ਰਭੂ ਦੀ ਮਿਹਰ ਹੋਈ, ਉਸ ਦੇ ਅੰਦਰੋਂ) ਸਾਰੇ ਪਾਪ ਵਿਕਾਰ ਕੱਟ ਕੇ ਦਇਆਵਾਨ ਹੋਏ ਗੁਰੂ ਨੇ ਉਸ ਨੂੰ ਹਰਿ-ਪ੍ਰਭੂ ਮਿਲਾ ਦਿੱਤਾ ।

ਹੇ ਦਾਸ ਨਾਨਕ ! (ਆਖ—) ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਆਈ ਹੈ । ੨੯ ।

**ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥ ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥ ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨਿ ॥ ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨਿ ॥੩੦॥ (ਪੰਨਾ ੧੪੧੬)**

ਪਦ ਅਰਥ:— ਵਿਛੁੜਿ—(ਪ੍ਰਭੂ ਤੋਂ) ਵਿੱਛੁੜ ਕੇ । ਵਿਛੁੜਿ ਵਿਛੁੜਿ—ਮੁੜ ਮੁੜ ਵਿੱਛੁੜ ਕੇ । ਭੈ—ਡਰ-ਅਦਬ ਵਿਚ । ਭਾਇ—ਪਿਆਰ ਵਿਚ । ਨਿਹਚਲੁ—ਅਡੋਲ । ਗੁਰਮੁਖਿ—ਗੁਰੂ ਦੀ ਰਾਹੀਂ । ਧਿਆਇ—ਸਿਮਰ ਕੇ । ਲਭੰਨਿ—ਲੱਭ ਲੈਂਦੇ ਹਨ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ । ਖੋਜਿ—ਖੋਜ ਕੇ, ਢੂੰਢ ਕੇ । ਲਹੰਨਿ—ਲੱਭ ਲੈਂਦੇ ਹਨ ।੩੦।

ਅਰਥ:— ਹੇ ਭਾਈ ! (ਅਨੇਕਾਂ ਜਨਮਾਂ ਵਿਚ ਪਰਮਾਤਮਾ ਨਾਲੋਂ) ਮੁੜ ਮੁੜ ਵਿੱਛੁੜ ਕੇ ਜਿਹੜੇ ਮਨੁੱਖ (ਆਖਰ) ਗੁਰੂ ਦੇ ਡਰ-ਅਦਬ ਵਿਚ ਗੁਰੂ ਦੇ ਪ੍ਰੇਮ ਵਿਚ ਟਿਕ ਗਏ, ਉਹ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਜਨਮ ਮਰਨ ਦੇ ਗੇੜ ਵਲੋਂ ਅਡੋਲ ਹੋ ਗਏ ।

ਹੇ ਨਾਨਕ ! ਜਿਨ੍ਹਾਂ ਮਨੁੱਖਾਂ ਨੂੰ ਸਾਧੂ ਗੁਰੂ ਦੀ ਸੰਗਤਿ ਹਾਸਲ ਹੋ ਜਾਂਦੀ ਹੈ, ਉਹ (ਉਸ ਸੰਗਤਿ ਵਿਚੋਂ) ਪਰਮਾਤਮਾ ਦੇ ਕੀਮਤੀ ਆਤਮਕ ਗੁਣ ਲੱਭ ਲੈਂਦੇ ਹਨ । ਪਰਮਾਤਮਾ ਦਾ ਅੱਤ ਕੀਮਤੀ ਨਾਮ-ਹੀਰਾ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਸੰਗਤਿ ਵਿਚੋਂ) ਖੋਜ ਕੇ ਹਾਸਲ ਕਰ ਲੈਂਦੇ ਹਨ ।੩੦।

ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥ ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥ ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥ ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥ ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥ ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥ ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥ ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥ (ਪੰਨਾ ੧੪੧੬)

ਪਦ ਅਰਥ:— ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੇ । ਧਿਗੁ—ਫਿਟਕਾਰ-ਜੋਗ । ਵਾਸੁ—(ਜਗਤ ਵਿਚ) ਵਸੇਬਾ । ਜਿਸ ਦਾ—(ਸੰਬੰਧਕ 'ਦਾ' ਦੇ ਕਰਨ 'ਜਿਸੁ' ਦਾ ਉੱਡ ਗਿਆ ਹੈ) । ਮਨਿ—ਮਨ ਵਿਚ । ਗੁਣ ਤਾਸੁ—ਗੁਣਾਂ ਦਾ ਖਜ਼ਾਨਾ ਹਰੀ । ਸਬਦਿ—ਗੁਰੂ ਦੇ ਸ਼ਬਦ ਵਿਚ । ਭੇਦਿਓ—ਵਿੱਛਿਆ, ਪ੍ਰੇਤਾ ਗਿਆ । ਘਰ ਵਾਸੁ—(ਅਸਲ) ਘਰ ਦਾ ਵਾਸਾ । ਮਨ ਮੁਖੀਆ—ਆਪਣੇ ਮਨ ਦੇ ਪਿੱਛੇ ਤੁਰਨ ਵਾਲੀਆਂ ਜੀਵ-ਇਸ਼ਤੀਆਂ । ਦੋਹਾਗਣੀ—ਛੁੱਟੜ, ਮੰਦੇ ਭਾਗਾਂ ਵਾਲੀਆਂ । ਆਵਣ ਜਾਣਿ—ਜੰਮਣ ਮਰਨ (ਦੇ ਗੇੜ) ਵਿਚ । ਮੁਈਆਸੁ—ਆਤਮਕ ਮੌਤੇ ਮਰੀਆਂ ਹੋਈਆਂ ।

ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲੀਆਂ । ਸੁਹਾਗੁ—ਸੁਭਾਗ । ਮਸਤਕਿ—ਮੱਥੇ ਉੱਤੇ । ਮਣੀ—ਟਿੱਕਾ । ਉਰਿ—ਹਿਰਦੇ ਵਿਚ । ਹਿਰਦੈ—ਹਿਰਦੇ ਵਿਚ । ਪ੍ਰਗਾਸੁ—ਖਿੜਾਉ । ਸੇਵਨਿ—ਸੇਵਦੀਆਂ ਹਨ । ਹਉ—ਹਉਂ, ਮੈਂ । ਸਦ—ਸਦਾ । ਤਾਸੁ—ਉਹਨਾਂ ਤੋਂ । ਉਜਲੇ—ਰੌਸ਼ਨ । ਅੰਤਰਿ—ਅੰਦਰ ।੩੧।

ਅਰਥ:— ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਉਹਨਾਂ ਦਾ ਜੀਉਣਾ ਫਿਟਕਾਰ-ਜੋਗ, ਉਹਨਾਂ ਦਾ ਜਗਤ-ਵਸੇਬਾ ਫਿਟਕਾਰ-ਜੋਗ ਹੀ ਰਹਿੰਦਾ ਹੈ । ਉਹਨਾਂ ਦੇ ਮਨ ਵਿਚ ਗੁਣਾਂ ਦਾ ਖਜ਼ਾਨਾ ਉਹ ਪ੍ਰਭੂ ਨਹੀਂ ਟਿਕਿਆ, ਜਿਸ ਦਾ ਦਿੱਤਾ ਅੰਨ ਅਤੇ ਕੱਪੜਾ ਉਹ ਵਰਤਦੇ ਰਹਿੰਦੇ ਹਨ । ਉਹਨਾਂ ਦਾ ਇਹ ਮਨ (ਕਦੇ) ਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ । ਫਿਰ ਉਹਨਾਂ ਨੂੰ ਪ੍ਰਭੂ-ਚਰਨਾਂ ਦਾ ਨਿਵਾਸ ਕਿਵੇਂ ਹਾਸਲ ਹੋਵੇ ? ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੀਆਂ ਜੀਵ-ਇਸ਼ਤੀਆਂ ਬਦ-ਨਸੀਬ ਹੀ ਰਹਿੰਦੀਆਂ ਹਨ, ਉਹ ਜਨਮ-ਮਰਨ ਦੇ ਗੇੜ ਵਿਚ ਪਈਆਂ ਰਹਿੰਦੀਆਂ ਹਨ, ਉਹ ਸਦਾ ਆਤਮਕ ਮੌਤੇ ਮਰੀਆਂ ਰਹਿੰਦੀਆਂ ਹਨ ।

ਹੇ ਭਾਈ ! ਜਿਹੜੀਆਂ ਜੀਵ-ਇਸ਼ਤੀਆਂ ਗੁਰੂ ਦੇ ਸਨਮੁਖ ਹਨ (ਉਹਨਾਂ ਦੇ ਹਿਰਦੇ ਵਿਚ ਵੱਸਦਾ ਹਰਿ-)



ਨਾਮ ਉਹਨਾਂ ਦੇ ਸਿਰ ਉਤੇ ਸੁਹਾਗ ਹੈ, ਉਹਨਾਂ ਦੇ ਮੱਥੇ ਉਤੇ ਟਿੱਕਾ ਲੱਗਾ ਹੋਇਆ ਹੈ । ਗੁਰੂ ਦੇ ਸਨਮੁਖ ਰਹਿਣ ਵਾਲੀਆਂ ਨੇ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਇਆ ਹੁੰਦਾ ਹੈ ਉਹਨਾਂ ਦੇ ਹਿਰਦੇ ਦਾ ਕੋਲ-ਫੁੱਲ ਖਿੜਿਆ ਰਹਿੰਦਾ ਹੈ । ਉਹ ਜੀਵ-ਇਸਤ੍ਰੀਆਂ ਸਦਾ ਆਪਣੇ ਗੁਰੂ ਦੀ ਸਰਨ ਪਈਆਂ ਰਹਿੰਦੀਆਂ ਹਨ । ਮੈਂ ਉਹਨਾਂ ਤੋਂ ਸਦਾ ਸਦਕੇ ਹਾਂ । ਹੇ ਨਾਨਕ ! (ਆਖ—) ਜਿਨ੍ਹਾਂ ਦੇ ਹਿਰਦੇ ਵਿਚ (ਪਰਮਾਤਮਾ ਦਾ) ਨਾਮ (ਆਤਮਕ ਜੀਵਨ ਦਾ) ਚਾਨਣ (ਕਰੀ ਰੱਖਦਾ) ਹੈ ਉਹਨਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੋਸ਼ਨ ਰਹਿੰਦੇ ਹਨ ।੩੧।

**ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥ ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥ ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥ (ਪੰਨਾ ੧੪੧੬)**

ਪਦ ਅਰਥ:— ਸਬਦਿ—(ਗੁਰੂ ਦੇ) ਸ਼ਬਦ ਦੀ ਰਾਹੀਂ । ਮਰੈ—(ਵਿਕਾਰਾਂ ਵਲੋਂ) ਮਰਦਾ ਹੈ, ਬੇ-ਹਿੱਸ ਹੋ ਜਾਂਦਾ ਹੈ । ਸਿਝੈ—ਕਾਮਯਾਬ ਹੁੰਦਾ ਹੈ । ਮੁਕਤਿ—ਵਿਕਾਰਾਂ ਤੋਂ ਖਲਾਸੀ । ਭੇਖ—ਧਾਰਮਿਕ ਪਹਿਰਾਵਾ । ਕਰਮ—(ਵਿਖਾਵੇ ਦੇ ਧਾਰਮਿਕ) ਕੰਮ । ਵਿਗੁਤੇ—ਖੁਆਰ ਹੁੰਦੇ ਹਨ । ਭਾਇ ਦੂਜੈ—ਮਾਇਆ ਦੇ ਪਿਆਰ ਵਿਚ । ਪਰਜ—ਸ੍ਰਿਸ਼ਟੀ । ਵਿਗੋਈ—ਖੁਆਰ ਹੁੰਦੀ ਹੈ । ਨ ਪਾਈਐ—ਨਹੀਂ ਮਿਲਦਾ । ਜੇ—ਭਾਵੇਂ । ਸਉ—ਸੌ ਵਾਰੀ ।੩੨।

ਅਰਥ:— ਹੇ ਭਾਈ ! (ਜਿਹੜਾ ਮਨੁੱਖ ਗੁਰੂ ਦੇ) ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰਦਾ ਹੈ ਉਹ ਮਨੁੱਖ ਹੀ (ਜਿੰਦਗੀ ਵਿਚ) ਕਾਮਯਾਬ ਹੁੰਦਾ ਹੈ । (ਗੁਰੂ ਦੇ) ਸ਼ਬਦ ਤੋਂ ਬਿਨਾ ਵਿਕਾਰਾਂ ਤੋਂ ਖਲਾਸੀ ਨਹੀਂ ਹੁੰਦੀ । ਜਿਹੜੇ ਮਨੁੱਖ ਨਿਰੇ ਵਿਖਾਵੇ ਦੇ ਧਾਰਮਿਕ ਪਹਿਰਾਵੇ ਹਨ ਅਤੇ ਵਿਖਾਵੇ ਦੇ ਹੀ ਧਾਰਮਿਕ ਕਰਮ ਕਰਦੇ ਹਨ, ਉਹ ਖੁਆਰ ਹੁੰਦੇ ਰਹਿੰਦੇ ਹਨ । ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਦੁਨੀਆ ਖੁਆਰ ਹੁੰਦੀ ਹੈ । ਹੇ ਨਾਨਕ ! (ਆਖ—ਹੇ ਭਾਈ ! ) ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦਾ ਨਾਮ ਨਹੀਂ ਮਿਲਦਾ, ਭਾਵੇਂ ਕੋਈ ਮਨੁੱਖ ਸੌ ਵਾਰੀ ਤਾਂਘ ਪਿਆ ਕਰੇ ।੩੨।

**ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥ ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥ ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥ ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥ ਅੰਤਰਿ ਆਇ ਵਸੈ ਗੁਰ ਸਬਦੁ ਵੀਚਾਰੈ ਕੋਇ ॥ ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥ (ਪੰਨਾ ੧੪੧੬-੧੪੧੭)**

ਪਦ ਅਰਥ:— ਨਾਉ—ਨਾਮਣਾ, ਵਡਿਆਈ । ਊਚੀ ਹੂ ਊਚਾ—ਉੱਚੇ ਤੋਂ ਉੱਚਾ, ਬਹੁਤ ਹੀ ਉੱਚਾ । ਨ ਸਕਈ—ਨ ਸਕੇ । ਸਉ ਲੋਚੈ—ਸੌ ਵਾਰੀ ਤਾਂਘ ਕਰੇ । ਮੁਖਿ—ਮੂੰਹੋਂ, ਜ਼ਬਾਨੀ ਗੱਲਾਂ ਕਰਨ ਨਾਲ । ਸੰਜਮ—ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣ ਦੇ ਜਤਨ । ਨ ਹੋਵਈ—ਨ ਹੋਵੇ, ਨਹੀਂ ਹੁੰਦਾ । ਕਰਿ—ਕਰ ਕੇ । ਭੇਖ—ਧਾਰਮਿਕ ਪਹਿਰਾਵੇ । ਸਭ ਕੋਈ—ਹਰ ਕੋਈ, ਹਰੇਕ ਸਾਧੂ । ਜਾਇ ਚੜੈ—(ਪ੍ਰਭੂ ਚਰਨਾਂ ਵਿਚ) ਜਾ ਅੱਪੜਦਾ ਹੈ । ਕਰਮਿ—(ਪ੍ਰਭੂ ਦੀ) ਬਖਸ਼ਿਸ਼ ਨਾਲ । ਅੰਤਰਿ—ਹਿਰਦੇ ਵਿਚ । ਵੀਚਾਰੈ—ਵੀਚਾਰਦਾ ਹੈ ਮਨ ਵਿਚ ਵਸਾਂਦਾ ਹੈ । ਸਬਦਿ—ਸ਼ਬਦ ਦੀ ਰਾਹੀਂ । ਮਰੈ—ਵਿਕਾਰ ਵਲੋਂ ਹਟਦਾ ਹੈ । ਮਾਨੀਐ—ਪਤੀਜ ਜਾਂਦਾ ਹੈ । ਸਾਚੇ—ਸਾਚਿ, ਸਦਾ-ਬਿਰ ਪ੍ਰਭੂ ਵਿਚ (ਟਿਕਿਆਂ) । ਸਾਚੀ—ਸਦਾ ਕਾਇਮ ਰਹਿਣ ਵਾਲੀ । ਸੋਇ—ਸੋਭਾ ।੩੩।

ਅਰਥ:— ਹੇ ਭਾਈ ! ਪਰਮਾਤਮਾ ਦਾ ਨਾਮਣਾ ਬਹੁਤ ਵੱਡਾ ਹੈ, ਬੇਅੰਤ ਉੱਚਾ ਹੈ । ਭਾਵੇਂ ਕੋਈ ਮਨੁੱਖ ਸੌ

ਵਾਰੀ ਤਾਂਘ ਕਰੇ, ਉਸ ਦੇ ਨਾਮਣੇ ਤਕ ਕੋਈ ਪਹੁੰਚ ਨਹੀਂ ਸਕਦਾ । ਹਰੇਕ ਸਾਧੂ ਧਾਰਮਿਕ ਪਹਿਰਾਵਾ ਪਹਿਨ ਕੇ ਤਾਂ ਪਿਆ ਫਿਰਦਾ ਹੈ (ਤੇ ਸਮਝਦਾ ਹੋਵੇਗਾ ਕਿ ਇਸ ਤਰ੍ਹਾਂ ਉੱਚੇ ਜੀਵਨ ਵਿਚ ਮੈਂ ਪਰਮਾਤਮਾ ਦੀ ਉੱਚਤਾ ਤਕ ਪਹੁੰਚ ਗਿਆ ਹਾਂ, ਪਰ) ਇੰਦ੍ਰਿਆਂ ਨੂੰ ਵੱਸ ਕਰਨ ਦੀਆਂ ਨਿਰੀਆਂ ਜ਼ਬਾਨੀ ਗੱਲਾਂ ਕੀਤੀਆਂ ਕੋਈ ਮਨੁੱਖ ਸੁੱਚੇ ਜੀਵਨ ਵਾਲਾ ਨਹੀਂ ਬਣ ਜਾਂਦਾ ।

ਹੇ ਭਾਈ ! ਜਿਹੜਾ ਕੋਈ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਵਸਾਂਦਾ ਹੈ ਉਸ ਦੇ ਅੰਦਰ ਪਰਮਾਤਮਾ ਆ ਵੱਸਦਾ ਹੈ । (ਗੁਰੂ ਦਾ ਸ਼ਬਦ ਹੀ ਹੈ) ਗੁਰੂ ਦੀ (ਦੱਸੀ ਹੋਈ) ਪੌੜੀ (ਜਿਸ ਦੀ ਸਹਾਇਤਾ ਨਾਲ ਮਨੁੱਖ ਪ੍ਰਭੂ ਦੇ ਚਰਨਾਂ ਤਕ) ਜਾ ਪਹੁੰਚਦਾ ਹੈ, (ਪਰ ਇਹ 'ਗੁਰ ਕੀ ਪਉੜੀ' ਪਰਮਾਤਮਾ ਦੀ) ਮਿਹਰ ਨਾਲ ਹੀ ਮਿਲਦੀ ਹੈ ।

ਹੇ ਨਾਨਕ ! (ਜਿਹੜਾ ਮਨੁੱਖ ਗੁਰੂ ਦੇ) ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਸਦਾ-ਬਿਰ ਪ੍ਰਭੂ ਵਿਚ ਲੀਨ ਰਿਹਾ ਉਸ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ ।੩੩।

**ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥ ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥ ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥ ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੁ ਨ ਜਾਇ ॥ ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥ ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥ (ਪੰਨਾ ੧੪੧੭)**

ਪਦ ਅਰਥ:— ਸਾਗਰੁ—ਸਮੁੰਦਰ । ਬਿਖੁ—ਜ਼ਹਰ, ਆਤਮਕ ਮੌਤ ਲਿਆਉਣ ਵਾਲੀ ਜ਼ਹਰ । ਦੁਤਰੁ—(ਦੁਸ਼ਟਰ) ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ । ਪਚਿ—(ਤ੍ਰਿਸ਼ਨਾ ਦੀ ਅੱਗ ਵਿਚ) ਸੜ ਕੇ । ਮੁਏ—ਆਤਮਕ ਮੌਤ ਮਰ ਗਏ । ਵਿਹਾਇ—(ਉਮਰ) ਬੀਤਦੀ ਹੈ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ । ਉਰਵਾਰੁ—(ਸਮੁੰਦਰ ਦਾ) ਉਰਲਾ ਬੰਨਾ । ਪਾਰੁ—ਪਾਰਲਾ ਕੰਢਾ । ਰਹੇ ਲਪਟਾਇ—(ਮੋਹ ਨਾਲ) ਚੰਬੜ ਰਹੇ ਹਨ । ਧੁਰਿ—ਧੁਰ ਦਰਗਾਹ ਤੋਂ । ਸੁ—ਉਹ (ਲੇਖ) । ਗਿਆਨੁ—ਆਤਮਕ ਜੀਵਨ ਦੀ ਸੂਝ । ਮਨਿ—ਮਨ ਵਿਚ । ਸਭੁ—ਹਰ ਥਾਂ, ਸਾਰੀ ਸ੍ਰਿਸ਼ਟੀ ਵਿਚ । ਸੁਭਾਇ—ਪ੍ਰੇਮ ਦੀ ਰਾਹੀਂ । ਸਤਿਗੁਰਿ—ਸਤਿਗੁਰੂ ਵਿਚ । ਬੋਹਿਥੈ—ਜਹਾਜ਼ ਵਿਚ । ਸਤਿਗੁਰਿ ਬੋਹਿਥੈ—ਗੁਰੂ-ਜਹਾਜ਼ ਵਿਚ । ਤੇ—ਤਿਨ, ਉਹਨਾਂ ਨੂੰ । ਭਉਜਲਿ—ਸੰਸਾਰ-ਸਮੁੰਦਰ ਵਿਚ (ਭੁੱਬਦਿਆਂ ਨੂੰ) ।੩੪।

ਅਰਥ:— ਹੇ ਭਾਈ ! ਮਾਇਆ ਦਾ ਮੋਹ (ਮਨੁੱਖ ਦੀ ਜਿੰਦ ਵਾਸਤੇ) ਦੁੱਖ (ਦਾ ਮੂਲ) ਹੈ (ਮਾਨੋ, ਦੁੱਖਾਂ ਦਾ) ਸਮੁੰਦਰ ਹੈ, ਆਤਮਕ ਮੌਤ ਲਿਆਉਣ ਵਾਲੀ ਜ਼ਹਰ (-ਭਰਿਆ ਸਮੁੰਦਰ) ਹੈ, ਇਸ ਵਿਚੋਂ ਪਾਰ ਲੰਘਣਾ ਬਹੁਤ ਔਖਾ ਹੈ, ਪਾਰ ਲੰਘਿਆ ਨਹੀਂ ਜਾ ਸਕਦਾ । 'ਮੇਰਾ (ਧਨ), ਮੇਰਾ (ਧਨ)' ਆਖਦੇ (ਜੀਵ ਤ੍ਰਿਸ਼ਨਾ ਦੀ ਅੱਗ ਵਿਚ) ਸੜ ਸੜ ਕੇ ਆਤਮਕ ਮੌਤ ਸਹੇੜੀ ਰੱਖਦੇ ਹਨ, 'ਹਉਂ, ਹਉਂ' ਕਰਦਿਆਂ (ਜੀਵਾਂ ਦੀ ਉਮਰ) ਗੁਜ਼ਰਦੀ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਮੋਹ ਦੇ ਸਮੁੰਦਰ ਦਾ) ਨਾਹ ਉਰਲਾ ਕੰਢਾ ਲੱਭਦਾ ਹੈ ਨਾਂਹ ਪਾਰਲਾ ਕੰਢਾ । (ਇਸ ਸਮੁੰਦਰ ਦੇ) ਅੱਧ ਵਿਚ ਹੀ (ਗੋਤੇ ਖਾਂਦੇ ਮੋਹ ਨਾਲ) ਚੰਬੜੇ ਰਹਿੰਦੇ ਹਨ । ਪਰ ਜੀਵ ਭੀ ਕੀਹ ਕਰਨ ? ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ) ਧੁਰ ਦਰਗਾਹ ਤੋਂ ਜਿਹੜਾ ਲੇਖ (ਜੀਵ ਦੇ ਮੱਥੇ ਉੱਤੇ) ਲਿਖਿਆ ਜਾਂਦਾ ਹੈ, ਉਹ ਲੇਖ ਕਮਾਣਾ ਹੀ ਪੈਂਦਾ ਹੈ (ਆਪਣੀ ਅਕਲ ਦੇ ਆਸਰੇ ਉਸ ਲੇਖ ਤੋਂ

ਬਚਣ ਲਈ) ਕੋਈ ਉੱਦਮ ਨਹੀਂ ਕੀਤਾ ਜਾ ਸਕਦਾ ।

ਗੁਰੂ ਦੀ ਮਤਿ ਤੁਰ ਕੇ (ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਨਾਲ ਬਣੀ ਡੂੰਘੀ ਸਾਂਝ (ਦਾ) ਰਤਨ ਆ ਵੱਸਦਾ ਹੈ, ਪ੍ਰਭੂ-ਪ੍ਰੇਮ ਦੀ ਰਾਹੀਂ ਉਹ ਮਨੁੱਖ ਸਾਰੀ ਲੁਕਾਈ ਵਿਚ ਪ੍ਰਭੂ ਨੂੰ ਹੀ ਵੇਖਦਾ ਹੈ । ਹੇ ਨਾਨਕ ! ਵੱਡੇ ਭਾਗਾਂ ਨਾਲ ਹੀ (ਕੋਈ ਮਨੁੱਖ) ਗੁਰੂ-ਜਹਾਜ਼ ਵਿਚ ਸਵਾਰ ਹੁੰਦਾ ਹੈ (ਤੇ, ਜਿਹੜੇ ਮਨੁੱਖ ਗੁਰੂ-ਜਹਾਜ਼ ਵਿਚ ਚੜ੍ਹਦੇ ਹਨ, ਗੁਰੂ ਦੇ ਦੱਸੇ ਰਾਹ ਉੱਤੇ ਤੁਰਦੇ ਹਨ) ਉਹਨਾਂ ਸੰਸਾਰ-ਸਮੁੰਦਰ ਵਿਚ (ਡੁੱਬਦਿਆਂ ਨੂੰ ਗੁਰੂ) ਪਾਰ ਲੰਘਾ ਲੈਂਦਾ ਹੈ ।੩੪।

**ਬਿਨੁ ਸਤਿਗੁਰ ਦਾਤਾ ਕੇ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥ ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥ ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥ ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥ (ਪੰਨਾ ੧੪੧੭)**

ਪਦ ਅਰਥ:— ਦਾਤਾ—(ਨਾਮ ਦੀ) ਦਾਤਿ ਦੇਣ ਵਾਲਾ । ਕੇ—ਕੋਈ (ਪੜਨਾਂਵ) । ਦੇਇ—ਦੇਂਦਾ ਹੈ । ਆਧਾਰੁ—ਆਸਰਾ । ਤੇ—ਤੋਂ । ਮਨਿ—ਮਨ ਵਿਚ । ਵਸੈ—ਆ ਵੱਸਦਾ ਹੈ । ਉਰਿ—ਹਿਰਦੇ ਵਿਚ । ਧਾਰਿ—ਧਾਰ ਕੇ, ਟਿਕਾ ਕੇ । ਬੁਝੈ—(ਅੱਗ) ਬੁੱਝ ਜਾਂਦੀ ਹੈ । ਤਿਪਤਿ—ਤ੍ਰਿਪਤੀ, ਸ਼ਾਂਤੀ, ਰਜੇਵਾਂ । ਕੈ ਨਾਇ—ਦੇ ਨਾਮ ਵਿਚ । ਕੈ ਪਿਆਰ—ਦੇ ਪਿਆਰ ਵਿਚ । ਗੁਰਮੁਖਿ—ਗੁਰੂ ਦੀ ਰਾਹੀਂ ।੩੫।

ਅਰਥ:— ਹੇ ਭਾਈ ! ਗੁਰੂ ਤੋਂ ਬਿਨਾ (ਪਰਮਾਤਮਾ ਦੇ ਨਾਮ ਦੀ) ਦਾਤਿ ਦੇਣ ਵਾਲਾ ਹੋਰ ਕੋਈ ਨਹੀਂ ਹੈ, ਉਹ ਗੁਰੂ ਹੀ ਪਰਮਾਤਮਾ ਦਾ ਨਾਮ (ਜਿੰਦ ਲਈ) ਆਸਰਾ ਦੇਂਦਾ ਹੈ । ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ, (ਮਨੁੱਖ ਹਰਿ-ਨਾਮ ਨੂੰ ਆਪਣੇ) ਹਿਰਦੇ ਵਿਚ ਵਸਾਈ ਰੱਖਦਾ ਹੈ । ਹਰੀ ਦੇ ਨਾਮ ਦੀ ਰਾਹੀਂ, ਹਰੀ ਦੇ ਪਿਆਰ ਦੀ ਰਾਹੀਂ (ਮਨੁੱਖ ਦੇ ਅੰਦਰੋਂ) ਤ੍ਰਿਸ਼ਨਾ (ਦੀ ਅੱਗ) ਬੁੱਝ ਜਾਂਦੀ ਹੈ, (ਮਨੁੱਖ ਦੇ ਅੰਦਰ ਮਾਇਆ ਵਲੋਂ) ਤ੍ਰਿਪਤੀ ਹੋ ਜਾਂਦੀ ਹੈ ।

ਹੇ ਨਾਨਕ ! ਗੁਰੂ ਦੀ ਸਰਨ ਪਿਆਂ (ਪਰਮਾਤਮਾ ਦਾ ਨਾਮ) ਪ੍ਰਾਪਤ ਹੋ ਜਾਂਦਾ ਹੈ । (ਗੁਰੂ ਦੀ ਸਰਨ ਪਿਆਂ) ਪਰਮਾਤਮਾ (ਸੇਵਕ ਉੱਤੇ) ਆਪਣੀ ਮਿਹਰ ਕਰਦਾ ਹੈ ।੩੫।

**ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥ ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥ ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥ (ਪੰਨਾ ੧੪੧੭)**

ਪਦ ਅਰਥ:— ਬਰਲਿਆ—ਝੱਲਾ ਹੋ ਰਿਹਾ ਹੈ । ਕਹਣਾ ਕਛੂ ਨ ਜਾਇ—ਕੁਝ ਕਿਹਾ ਨਹੀਂ ਜਾ ਸਕਦਾ, ਕੋਈ ਪੇਸ਼ ਨਹੀਂ ਜਾਂਦੀ । ਰਖੇ—ਰੱਖਿਆ ਕਰਦਾ ਹੈ । ਸੇ—ਉਹ (ਬਹੁ-ਵਚਨ) । ਉਬਰੇ—ਬਚ ਗਏ । ਸਬਦ—ਗੁਰੂ ਦੇ ਸ਼ਬਦ ਵਿਚ । ਲਿਵ—ਲਗਨ । ਲਿਵ ਲਾਇ ਰਹੇ—ਸੁਰਤਿ ਜੋੜੀ ਰੱਖਦੇ ਹਨ । ਨਾਨਕ—ਹੇ ਨਾਨਕ ! ਸਭ ਕਿਛੁ—ਹਰੇਕ ਗੱਲ । ਜਿਨਿ—ਜਿਸ (ਕਰਤਾਰ) ਨੇ । ਬਣਤ—ਮਰਯਾਦਾ ।੩੬।

ਅਰਥ:— ਹੇ ਭਾਈ ! ਗੁਰੂ ਦੇ ਸ਼ਬਦ ਤੋਂ ਵਾਂਜਿਆਂ ਰਹਿ ਕੇ ਜਗਤ (ਮਾਇਆ ਦੇ ਪਿੱਛੇ) ਝੱਲਾ ਹੋਇਆ ਫਿਰਦਾ ਹੈ, ਕਿਸੇ ਦੀ ਕੋਈ ਪੇਸ਼ ਨਹੀਂ ਜਾਂਦੀ । ਜਿਨ੍ਹਾਂ ਦੀ ਰੱਖਿਆ ਪਰਮਾਤਮਾ ਨੇ ਆਪ ਕੀਤੀ, ਉਹ (ਮਾਇਆ ਦੇ ਅਸਰ ਤੋਂ) ਬਚ ਗਏ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜੀ ਰੱਖਦੇ ਹਨ ।

ਹੇ ਨਾਨਕ ! ਜਿਸ (ਕਰਤਾਰ) ਨੇ ਇਹ ਸਾਰੀ ਮਰਯਾਦਾ ਕਾਇਮ ਕਰ ਰੱਖੀ ਹੈ, ਉਹ ਹੀ ਇਸ ਸਾਰੇ ਭੇਤ ਨੂੰ ਜਾਣਦਾ ਹੈ ।੩੬।

ਹੋਮ ਜਗ ਸਭਿ ਤੀਰਥਾ ਪੜ੍ਹਿ ਪੰਡਿਤ ਥਕੇ ਪੁਰਾਣ ॥ ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ  
ਜਾਣੁ ॥ ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥ ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ  
ਨਾਨਕੁ ਸਦ ਕੁਰਬਾਣੁ ॥੩੭॥ (ਪੰਨਾ ੧੪੧੭)

ਪਦ ਅਰਥ:— ਹੋਮ—ਹਵਨ । ਸਭਿ—ਸਾਰੇ । ਤੀਰਥਾ—ਤੀਰਥ (-ਇਸ਼ਨਾਨ) । ਪੜ੍ਹਿ—ਪੜ੍ਹ ਕੇ । ਬਿਖੁ  
ਮਾਇਆ—ਆਤਮਕ ਮੌਤ ਲਿਆਉਣ ਵਾਲੀ ਮਾਇਆ ਜ਼ਹਰ । ਮਿਟਈ—ਮਿਟੈ, ਮਿਟਦਾ । ਆਵਣੁ ਜਾਣੁ—  
ਜੰਮਣ ਮਰਨ (ਦਾ ਗੇੜ) । ਸਤਿਗੁਰ ਮਿਲਿਐ—ਜੇ ਗੁਰੂ ਮਿਲ ਪਏ । ਸੁਜਾਣੁ—ਸਿਆਣਾ । ਸੇਵਿਆ—  
ਸੇਵਾ-ਭਗਤੀ ਕੀਤੀ । ਸਦ—ਸਦਾ । ੩੭।

ਅਰਥ:— ਹੇ ਭਾਈ ! ਪੰਡਿਤ ਲੋਕ ਹਵਨ ਕਰ ਕੇ, ਜੱਗ ਕਰ ਕੇ, ਸਾਰੇ ਤੀਰਥ-ਇਸ਼ਨਾਨ ਕਰ ਕੇ, ਪੁਰਾਣ  
(ਆਦਿਕ ਧਰਮ-ਪੁਸਤਕ) ਪੜ੍ਹ ਕੇ ਥੱਕ ਜਾਂਦੇ ਹਨ, (ਪਰ, ਫਿਰ ਭੀ) ਆਤਮਕ ਮੌਤ ਲਿਆਉਣ ਵਾਲੀ  
ਮਾਇਆ-ਜ਼ਹਰ ਦਾ ਮੋਹ (ਉਹਨਾਂ ਦੇ ਅੰਦਰੋਂ) ਮਿਟਦਾ ਨਹੀਂ, ਹਉਮੈ ਵਿਚ (ਫਸੇ ਰਹਿਣ ਦੇ ਕਾਰਣ ਉਹਨਾਂ  
ਦਾ) ਜਨਮ ਮਰਨ (ਦਾ ਗੇੜ ਬਣਿਆ ਰਹਿੰਦਾ ਹੈ) ।

ਪਰ, ਹੇ ਭਾਈ ! ਜੇ ਗੁਰੂ ਮਿਲ ਪਏ (ਤਾਂ ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਅੰਤਰਜਾਮੀ ਅਕਾਲ ਪੁਰਖ  
ਦਾ ਨਾਮ ਜਪਿਆ (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਲਹਿ ਗਈ । ਦਾਸ ਨਾਨਕ ਉਹਨਾਂ ਮਨੁੱਖਾਂ ਤੋਂ ਸਦਾ  
ਸਦਕੇ ਜਾਂਦਾ ਹੈ, ਜਿਨ੍ਹਾਂ ਨੇ ਸਦਾ ਪਰਮਾਤਮਾ ਦੀ ਸੇਵਾ ਭਗਤੀ ਕੀਤੀ । ੩੭।

ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥ ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ  
ਖਿਨ ਵਾਰ ॥ ਵਡ ਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥ ਹਰਿ ਨਾਮਾ ਜਪਿ ਸੁਖੁ ਪਾਇਆ ਜਨ  
ਨਾਨਕ ਸਬਦੁ ਵੀਚਾਰ ॥੩੮॥ (ਪੰਨਾ ੧੪੧੭)

ਪਦ ਅਰਥ:— ਚਿਤਵਦੇ—ਚੇਤੇ ਕਰਦੇ ਰਹਿੰਦੇ ਹਨ (ਬਹੁ-ਵਚਨ) । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ  
ਵਾਲਾ ਮਨੁੱਖ (ਇਕ-ਵਚਨ) । ਅਸਥਿਰੁ—ਅਡੋਲ-ਚਿੱਤ । ਨਾ ਥੀਐ—ਨਹੀਂ ਹੁੰਦਾ (ਇਕ-ਵਚਨ) ।  
ਮਰਿ—ਮਰ ਕੇ । ਮਰਿ ਬਿਨਸਿ ਜਾਇ—ਮਰ ਕੇ ਮਰਦਾ ਹੈ, ਮੁੜ ਮੁੜ ਮਰਦਾ ਹੈ, ਮੁੜ ਮੁੜ ਆਤਮਕ ਮੌਤੇ  
ਮਰਦਾ ਰਹਿੰਦਾ ਹੈ । ਖਿਨ ਵਾਰ—ਖਿਨ ਖਿਨ ਵਾਰ ਵਾਰ, ਹਰ ਵੇਲੇ । ਭਾਗੁ—ਕਿਸਮਤ । ਤਜੈ—  
ਤਿਆਗਦਾ ਹੈ । ਜਪਿ—ਜਪ ਕੇ । ਵੀਚਾਰੁ—ਸੋਚ ਦਾ ਧੁਰਾ । ੩੮।

ਅਰਥ:— ਹੇ ਭਾਈ ! (ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ) ਸਦਾ ਮਾਇਆ ਦਾ ਮੋਹ ਹੀ ਚੇਤੇ ਕਰਦੇ  
ਰਹਿੰਦੇ ਹਨ, ਅਨੇਕਾਂ ਆਸਾਂ ਬਣਾਂਦੇ ਰਹਿੰਦੇ ਹਨ, ਲੋਭ ਚਿਤਵਦੇ ਹਨ, ਵਿਕਾਰ ਚਿਤਵਦੇ ਰਹਿੰਦੇ ਹਨ ।  
(ਤਾਹੀਏਂ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਕਦੇ) ਅਡੋਲ-ਚਿੱਤ ਨਹੀਂ ਹੁੰਦਾ, ਉਹ ਹਰ ਵੇਲੇ  
ਆਤਮਕ ਮੌਤੇ ਮਰਦਾ ਰਹਿੰਦਾ ਹੈ । ਜਿਸ ਮਨੁੱਖ ਦੀ ਕਿਸਮਤ ਜਾਗ ਪਏ, ਉਸ ਨੂੰ ਗੁਰੂ ਮਿਲ ਪੈਂਦਾ ਹੈ, ਉਹ  
ਮਨੁੱਖ ਹਉਮੈ ਤਿਆਗ ਦੇਂਦਾ ਹੈ, ਵਿਕਾਰ ਛੱਡ ਦੇਂਦਾ ਹੈ । ਹੇ ਨਾਨਕ ! ਜਿਹੜੇ ਮਨੁੱਖਾਂ ਨੇ ਗੁਰੂ ਦੇ ਸ਼ਬਦ ਨੂੰ  
(ਆਪਣੀ) ਸੋਚ ਦਾ ਧੁਰਾ ਬਣਾ ਲਿਆ, ਉਹ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਆਨੰਦ ਮਾਣਨ ਲੱਗ  
ਪਏ । ੩੮।

ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ  
ਪਿਆਰਿ ॥੩੯॥ (ਪੰਨਾ ੧੪੧੭)

ਪਦ ਅਰਥ:— ਨ ਹੋਵਈ—ਨ ਹੋਵੈ, ਨਹੀਂ ਹੋ ਸਕਦੀ । ਨਾਮਿ—ਨਾਮ ਵਿਚ । ਕੈ ਹੇਤਿ—ਦੇ ਪਿਆਰ ਵਿਚ

। ਕੈ ਪਿਆਰਿ—ਦੇ ਪਿਆਰ ਵਿਚ ।੩੯।

ਅਰਥ:— ਹੇ ਭਾਈ ! ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਪਰਮਾਤਮਾ ਦੀ) ਭਗਤੀ ਨਹੀਂ ਹੋ ਸਕਦੀ, (ਪਰਮਾਤਮਾ ਦੇ) ਨਾਮ ਵਿਚ ਪਿਆਰ ਨਹੀਂ ਬਣ ਸਕਦਾ । ਹੇ ਦਾਸ ਨਾਨਕ ! (ਆਖ—ਹੇ ਭਾਈ ! ) ਗੁਰੂ ਦੇ ਪ੍ਰੇਮ-ਪਿਆਰ ਵਿਚ (ਰਹਿ ਕੇ ਹੀ ਪਰਮਾਤਮਾ ਦਾ ਨਾਮ) ਸਿਮਰਿਆ ਜਾ ਸਕਦਾ ਹੈ ।੩੯।

ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥ ਅੰਤਿ ਕਾਲਿ ਤਿਥੈ ਧੁਰੈ ਜਿਥੈ ਹਥੁ ਨ ਪਾਇ ॥ ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥ ਮੁਹ ਕਾਲੇ ਤਿਨੁ ਲੋਭੀਆਂ ਜਾਸਨਿ ਜਨਮੁ ਗਵਾਇ ॥ ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥ ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥ (ਪੰਨਾ ੧੪੧੭)

ਪਦ ਅਰਥ:— ਨ ਕੀਜੈ—ਨਹੀਂ ਕਰਨਾ ਚਾਹੀਦਾ । ਵੇਸਾਹੁ—ਇਤਬਾਰ । ਜੇਕਾ ਪਾਰਿ—ਜਿੱਥੋਂ ਤਕ । ਵਸਾਇ—ਵੱਸ (ਚੱਲ ਸਕੇ) । ਅੰਤਿ ਕਾਲਿ—ਅਖੀਰਲੇ ਵੇਲੇ । ਧੁਰੈ—ਧੋਖਾ ਦੇ ਜਾਂਦਾ ਹੈ । ਹਥੁ ਨ ਪਾਇ—(ਕੋਈ ਹੋਰ) ਹੱਥ ਨਹੀਂ ਪਾ ਸਕਦਾ, ਮਦਦ ਨਹੀਂ ਕਰ ਸਕਦਾ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ । ਸੇਤੀ—ਨਾਲ । ਸੰਗੁ—ਸਾਥ, ਮੇਲ । ਮੁਹਿ—ਮੂੰਹ ਉੱਤੇ । ਜਾਸਨਿ—ਜਾਣਗੇ, ਜਾਂਦੇ ਹਨ । ਗਵਾਇ—ਵਿਅਰਥ ਗਵਾ ਕੇ । ਪ੍ਰਭ—ਹੇ ਪ੍ਰਭੂ ! ਮਨਿ—ਮਨ ਵਿਚ । ਗਾਇ—ਗਾ ਕੇ ।੪੦।

ਅਰਥ:— ਹੇ ਭਾਈ ! ਜਿੱਥੋਂ ਤਕ ਹੋ ਸਕੇ, ਕਿਸੇ ਲਾਲਚੀ ਮਨੁੱਖ ਦਾ ਇਤਬਾਰ ਨਹੀਂ ਕਰਨਾ ਚਾਹੀਦਾ, (ਲਾਲਚੀ ਮਨੁੱਖ) ਆਖਰ ਉਸ ਥਾਂ ਧੋਖਾ ਦੇ ਜਾਂਦਾ ਹੈ, ਜਿੱਥੇ ਕੋਈ ਮਦਦ ਨਾਹ ਕਰ ਸਕੇ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨਾਲ (ਜਿਹੜਾ ਮਨੁੱਖ) ਸਾਥ ਬਣਾਈ ਰੱਖਦਾ ਹੈ, (ਉਹ ਭੀ (ਆਪਣੇ) ਮੂੰਹ ਉੱਤੇ (ਬਦਨਾਮੀ ਦੀ) ਕਾਲਖ ਲਾਂਦਾ ਹੈ (ਬਦਨਾਮੀ ਦਾ) ਦਾਗ ਲਾਂਦਾ ਹੈ । ਉਹਨਾਂ ਲਾਲਚੀ ਮਨੁੱਖਾਂ ਦੇ ਮੂੰਹ (ਬਦਨਾਮੀ ਦੀ ਕਾਲਖ ਨਾਲ) ਕਾਲੇ ਹੋਏ ਰਹਿੰਦੇ ਹਨ, ਉਹ ਮਨੁੱਖਾ ਜਨਮ ਵਿਅਰਥ ਗਵਾ ਕੇ (ਜਗਤ ਤੋਂ) ਜਾਂਦੇ ਹਨ ।

ਹੇ ਪ੍ਰਭੂ ! (ਆਪਣੀ) ਸਾਧ ਸੰਗਤਿ ਵਿਚ ਮਿਲਾਈ ਰੱਖ (ਸਾਧ ਸੰਗਤਿ ਵਿਚ ਰਿਹਾਂ ਹੀ) ਹਰਿ-ਨਾਮ ਧਨ ਵਿਚ ਵੱਸ ਸਕਦਾ ਹੈ, ਅਤੇ, ਹੇ ਨਾਨਕ ! ਪਰਮਾਤਮਾ ਦੇ ਗੁਣ ਗਾ ਗਾ ਕੇ ਜਨਮ ਮਰਨ ਦੀ ਵਿਕਾਰਾਂ ਦੀ ਮੈਲ (ਮਨ ਤੋਂ) ਲਹਿ ਜਾਂਦੀ ਹੈ ।੪੦।

ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥ ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥ ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਉ ਪਾਇ ॥ ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥ ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥ ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥ (ਪੰਨਾ ੧੪੧੭-੧੪੧੮)

ਪਦ ਅਰਥ:— ਧੁਰਿ—ਧੁਰ ਦਰਗਾਹ ਤੋਂ । ਕਰਤੈ—ਕਰਤਾਰ ਨੇ । ਸੁ—ਉਹ (ਲੇਖ) । ਜੀਉ—ਜਿੰਦ । ਪਿੰਡੁ—ਸਰੀਰ । ਤਿਸ ਦਾ—(ਸੰਬੰਧਕ 'ਦਾ' ਦੇ ਕਾਰਨ ਲਫਜ਼ 'ਤਿਸੁ' ਦਾ ਉੱਡ ਗਿਆ ਹੈ) । ਹਰਿ ਰਾਇ—ਪ੍ਰਭੂ ਪਾਤਸ਼ਾਹ । ਭੁਖੇ—ਝ੍ਰਿਸ਼ਨਾ ਦੇ ਅਧੀਨ । ਕਿਥਾਉ—ਕਿਤੇ ਭੀ । ਨ ਪਾਇ—ਨਹੀਂ ਪੈਂਦਾ । ਪਾਖੰਡ ਕਰਮ—ਵਿਖਾਵੇ ਦੇ ਕੰਮ । ਕਰਹਿ—ਕਰਦੇ ਹਨ । ਮਨਿ—ਮਨ ਵਿਚ । ਹਿਰਦੈ—ਹਿਰਦੇ ਵਿਚ । ਖੇਤਿ—ਖੇਤ ਵਿਚ । ਸਰੀਰਿ—ਸਰੀਰ ਵਿਚ । ਕਪਟੁ—ਖੋਟ, ਧੋਖਾ । ਕਮਾਇ—ਕਮਾ ਕੇ । ਬੀਜੀਐ—ਬੀਜਿਆ ਜਾਂਦਾ ਹੈ । ਅੰਤਿ—ਆਖਰ । ਖਲੋਆ ਆਇ—ਪਰਗਟ ਹੋ ਜਾਂਦਾ ਹੈ । ਪ੍ਰਭ—ਹੇ ਪ੍ਰਭੂ ! ਹਰਿ—ਹੇ

ਹਰੀ ! ਭਾਵੈ—(ਜਿਵੇਂ ਤੈਨੂੰ) ਚੰਗਾ ਲੱਗੇ । ਬਖਸਿ—ਮਿਹਰ ਕਰ ਕੇ । ੪੧।

ਅਰਥ:— ਹੇ ਭਾਈ ! (ਜੀਵ ਦੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ) ਕਰਤਾਰ ਹਰੀ ਪ੍ਰਭੂ ਨੇ ਧੁਰ ਦਰਗਾਹ ਤੋਂ (ਜੀਵ ਦੇ ਮੱਥੇ ਉੱਤੇ ਜੋ ਲੇਖ) ਲਿਖ ਦਿੱਤਾ, ਉਹ ਲੇਖ (ਕਿਸੇ ਜੀਵ ਪਾਸੋਂ ਆਪਣੇ ਉੱਦਮ ਨਾਲ) ਮਿਟਾਇਆ ਨਹੀਂ ਜਾ ਸਕਦਾ (ਕਿਉਂਕਿ ਹਰੇਕ ਜੀਵ ਦੀ ਇਹ) ਜਿੰਦ ਇਹ ਸਰੀਰ ਉਸ (ਪਰਮਾਤਮਾ) ਦਾ ਦਿੱਤਾ ਹੋਇਆ ਹੈ ਜੋ ਪ੍ਰਭੂ-ਪਾਤਿਸ਼ਾਹ (ਸਭ ਦੀ) ਪਾਲਣਾ ਭੀ ਕਰਦਾ ਹੈ (ਉਸ ਦਾਤਾਰ ਨੂੰ ਭੁਲਾ ਕੇ) ਚੁਗਲੀ ਨਿੰਦਾ ਕਰਨ ਵਾਲੇ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿ ਕੇ ਦੁਖੀ ਰਹਿ ਕੇ ਆਤਮਕ ਮੌਤ ਸਹੇੜ ਲੈਂਦੇ ਹਨ (ਇਸ ਭੈੜੀ ਦਸ਼ਾ ਵਿਚੋਂ ਨਿਕਲਣ ਲਈ) ਕਿਤੇ ਭੀ ਉਹਨਾਂ ਦਾ ਹੱਥ ਨਹੀਂ ਪੈ ਸਕਦਾ । (ਅਜਿਹੇ ਮਨੁੱਖ ਆਪਣੇ ਮਨ ਵਿਚ ਹਿਰਦੇ ਵਿਚ ਖੋਟ ਕਮਾ ਕੇ ਬਾਹਰ (ਲੋਕਾਂ ਨੂੰ ਵਿਖਾਣ ਲਈ) ਵਿਖਾਵੇ ਦੇ ਧਾਰਮਿਕ ਕਰਮ ਕਰਦੇ ਰਹਿੰਦੇ ਹਨ । (ਇਹ ਕੁਦਰਤੀ ਨਿਯਮ ਹੈ ਕਿ) ਇਸ ਸਰੀਰ-ਖੇਤ ਵਿਚ ਜਿਹੜਾ ਭੀ (ਚੰਗਾ ਮੰਦਾ) ਕਰਮ ਬੀਜਿਆ ਜਾਂਦਾ ਹੈ, ਉਹ ਜ਼ਰੂਰ ਪਰਗਟ ਹੋ ਜਾਂਦਾ ਹੈ ।

ਹੇ ਪ੍ਰਭੂ ! ਹੇ ਹਰੀ ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਜਿਵੇਂ ਹੋ ਸਕੇ ਮਿਹਰ ਕਰ ਕੇ (ਜੀਵਾਂ ਨੂੰ ਆਪਣੇ ਚਰਨਾਂ ਵਿਚ) ਜੋੜ । ੪੧।

ਮਨ ਆਵਣ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥ ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥  
ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ ॥ ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ  
ਦੁਆਰੁ ॥ ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥ (ਪੰਨਾ ੧੪੧੮)

ਪਦ ਅਰਥ:— ਮਨ—ਹੇ ਮਨ ! ਆਵਣ ਜਾਣੁ—ਜਨਮ ਮਰਨ (ਦਾ ਗੇੜ) । ਨ ਸੁਝਈ—ਨਹੀਂ ਸੁੱਝਦਾ, ਖਿਆਲ ਨਹੀਂ ਆਉਂਦਾ । ਦਰਬਾਰੁ—ਪਰਮਾਤਮਾ ਦੀ ਹਜ਼ੂਰੀ । ਮੋਹਿ—ਮੋਹ ਵਿਚ । ਪਲੇਟਿਆ—ਲਿਬੜਿਆ ਹੋਇਆ, ਫਸਿਆ ਹੋਇਆ । ਅੰਤਰਿ—(ਤੇਰੇ) ਅੰਦਰ । ਅਗਿਆਨੁ—ਆਤਮਕ ਜੀਵਨ ਵਲੋਂ ਬੇ-ਸਮਝੀ । ਗੁਬਾਰੁ—(ਆਤਮਕ ਜੀਵਨ ਵਲੋਂ) ਘੁੱਪ ਹਨੇਰਾ । ਸਿਰਿ—ਸਿਰ ਉੱਤੇ । ਡੰਡੁ—ਡੰਡਾ । ਭਾਰੁ—ਭਾਰਾ, ਕਰਾਰਾ । ਕਰ—ਹੱਥ । ਕਰਾਂ ਉਪਰਿ—ਹੱਥਾਂ ਉੱਤੇ, ਹੱਥਾਂ ਦੀਆਂ ਉਂਗਲਾਂ ਤੇ, ਹਰ ਵੇਲੇ । ਸੇ—ਉਹ (ਬਹੁ-ਵਚਨ) । ਪਾਇਨਿ—ਲੱਭ ਲੈਂਦੇ ਹਨ । ਮੋਖ—ਵਿਕਾਰਾਂ ਤੋਂ ਖਲਾਸੀ । ਮੋਖ ਦੁਆਰੁ—ਵਿਕਾਰਾਂ ਤੋਂ ਖਲਾਸੀ ਪਾਣ ਦਾ ਦਰਵਾਜ਼ਾ । ਓਹਿ—(ਲਫਜ਼ 'ਓਹ' ਤੋਂ ਬਹੁ-ਵਚਨ) । ਉਧਰੇ—ਬਚ ਗਏ । ੪੨।

ਅਰਥ:— ਹੇ ਮਨ ! (ਤੈਨੂੰ) ਜਨਮ ਮਰਨ ਦਾ ਗੇੜ ਨਹੀਂ ਸੁੱਝਦਾ (ਤੈਨੂੰ ਇਹ ਖਿਆਲ ਨਹੀਂ ਆਉਂਦਾ ਕਿ ਜਨਮ ਮਰਨ ਦੇ ਗੇੜ ਵਿਚ ਪੈਣਾ ਪਏਗਾ), (ਤੈਨੂੰ) ਪ੍ਰਭੂ ਦੀ ਹਜ਼ੂਰੀ ਭੀ ਯਾਦ ਨਹੀਂ ਆਉਂਦੀ । ਤੂੰ (ਸਦਾ) ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈਂ, ਤੇਰੇ ਅੰਦਰ ਆਤਮਕ ਜੀਵਨ ਵਲੋਂ ਬੇ-ਸਮਝੀ ਹੈ, ਆਤਮਕ ਜੀਵਨ ਵਲੋਂ ਘੁੱਪ ਹਨੇਰਾ ਹੈ ।

ਹੇ ਭਾਈ ! (ਮਾਇਆ ਦੇ ਮੋਹ ਦੀ) ਨੀਂਦ ਵਿਚ ਪਿਆ ਮਨੁੱਖ ਤਦੋਂ (ਹੀ) ਹੋਸ਼ ਕਰਦਾ ਹੈ ਜਦੋਂ (ਇਸ ਦੇ) ਸਿਰ ਉੱਤੇ (ਧਰਮਰਾਜ ਦਾ) ਤਕੜਾ ਕਰਾਰਾ ਡੰਡਾ ਵੱਜਦਾ ਹੈ (ਜਦੋਂ ਮੌਤ ਆ ਦਬੋਚਦੀ ਹੈ) ।

ਹੇ ਨਾਨਕ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਪਰਮਾਤਮਾ ਨੂੰ ਸਿਮਰਦੇ ਰਹਿੰਦੇ ਹਨ, ਉਸ ਮਾਇਆ ਦੇ ਮੋਹ ਤੋਂ ਖਲਾਸੀ ਦਾ ਰਸਤਾ ਲੱਭ ਲੈਂਦੇ ਹਨ । ਉਹ ਆਪ (ਭੀ ਵਿਕਾਰਾਂ ਵਿਚ ਗਲਣੋਂ) ਬਚ ਜਾਂਦੇ

ਹਨ, ਉਹਨਾਂ ਦੇ ਪਰਵਾਰ-ਕੁਟੰਬ ਦੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ।੪੨।

**ਸਬਦਿ ਮਰੈ ਸੋ ਮੁਆ ਜਾਪੈ ॥ ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥ ਹਰਿ ਦਰਗਹਿ ਗੁਰ ਸਬਦਿ ਸਿਵਾਪੈ ॥ ਬਿਨੁ ਸਬਦੈ ਮੁਆ ਹੈ ਸਭੁ ਕੋਇ ॥ ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥ ਹਰਿ ਨਾਮੁ ਨ ਚੇਤਹਿ ਅੰਤਿ ਦੁਖੁ ਰੋਇ ॥ ਨਾਨਕ ਕਰਤਾ ਕਰੇ ਸੁ ਰੋਇ ॥੪੩॥ (ਪੰਨਾ ੧੪੧੮)**

**ਪਦ ਅਰਥ:**— ਸਬਦਿ—ਗੁਰੂ ਸ਼ਬਦ ਦੀ ਰਾਹੀਂ । ਮਰੈ—(ਵਿਕਾਰਾਂ ਵਲੋਂ) ਮਰਦਾ ਹੈ । ਸੋ ਮੁਆ—ਵਿਕਾਰਾਂ ਵਲੋਂ ਮਰਿਆ ਉਹ ਮਨੁੱਖ । ਜਾਪੈ—ਪ੍ਰਸਿੱਧ ਹੋ ਜਾਂਦਾ ਹੈ, ਸੋਭਾ ਖੱਟਦਾ ਹੈ । ਪਰਸਾਦੀ—ਪਰਸਾਦਿ, ਕਿਰਪਾ ਨਾਲ । ਰਸਿ—ਰਸ ਨਾਲ । ਧ੍ਰਾਪੈ—ਰੱਜ ਜਾਂਦਾ ਹੈ । ਸਿਵਾਪੈ—ਪਛਾਣਿਆ ਜਾਂਦਾ ਹੈ, ਸਤਕਾਰ ਪ੍ਰਾਪਤ ਕਰਦਾ ਹੈ । ਮੁਆ—ਆਤਮਕ ਮੌਤੇ ਮਰਿਆ ਹੋਇਆ । ਸਭੁ ਕੋਇ—ਹਰੇਕ ਜੀਵ । ਮਨਮੁਖੁ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਖੋਇ—ਗਵਾ ਕੇ । ਨ ਚੇਤਹਿ—ਨਹੀਂ ਚੇਤਦੇ (ਬਹੁ-ਵਚਨ) । ਅੰਤਿ—ਅਖੀਰ ਤਕ, ਜੀਵਨ ਦੇ ਅਖੀਰ ਤਕ । ਰੋਇ—ਰੋਇੰ, ਰੋਵਹਿ, ਰੋਂਦੇ ਰਹਿੰਦੇ ਹਨ (ਨੋਟ:— ਲਫਜ਼ ‘ਰੋਇ’ ਇਕ-ਵਚਨ ਤੋਂ ਬਹੁ-ਵਚਨ ਆਮ ਤੌਰ ਤੇ ‘ਰੋਵਹਿ’ ਹੈ, ‘ਰੋਹਿ’ ਨਹੀਂ) ।੮੩।

**ਅਰਥ:**— ਹੇ ਭਾਈ ! ਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਵਿਕਾਰਾਂ ਵਲੋਂ) ਮਰ ਜਾਂਦਾ ਹੈ, (ਤੇ, ਵਿਕਾਰਾਂ ਵਲੋਂ) ਮਰਿਆ ਹੋਇਆ ਉਹ ਮਨੁੱਖ (ਜਗਤ ਵਿਚ) ਸੋਭਾ ਖੱਟਦਾ ਹੈ । ਗੁਰੂ ਦੀ ਕਿਰਪਾ ਨਾਲ ਹਰਿ-ਨਾਮ-ਰਸ ਦੀ ਰਾਹੀਂ (ਮਨੁੱਖ ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਨੁੱਖ) ਪਰਮਾਤਮਾ ਦੀ ਹਜ਼ੂਰੀ ਵਿਚ (ਭੀ) ਸਤਕਾਰ ਪ੍ਰਾਪਤ ਕਰਦਾ ਹੈ ।

ਹੇ ਭਾਈ ! ਗੁਰੂ ਦੇ ਸ਼ਬਦ ਤੋਂ ਬਿਨਾ ਹਰੇਕ ਜੀਵ ਆਤਮਕ ਮੌਤੇ ਮਰਿਆ ਰਹਿੰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣਾ ਮਨੁੱਖਾ ਜੀਵਨ ਅਜ਼ਾਈਂ ਗਵਾ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ । ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਉਹ (ਜਿੰਦਗੀ ਦੇ) ਅਖੀਰ ਤਕ (ਆਪਣਾ ਕੋਈ ਨਾ ਕੋਈ) ਦੁੱਖ (ਹੀ) ਰੋਂਦੇ ਰਹਿੰਦੇ ਹਨ ।

(ਪਰ, ਜੀਵਾਂ ਦੇ ਭੀ ਕੀਹ ਵੱਸ ?) ਹੇ ਨਾਨਕ ! (ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਜੀਵ ਵਾਸਤੇ) ਪਰਮਾਤਮਾ ਜੋ ਕੁਝ ਕਰਦਾ ਹੈ, ਉਹੀ ਹੁੰਦਾ ਹੈ ।੪੩।

**ਗੁਰਮੁਖਿ ਬੁਢੇ ਕਦੇ ਨਾਹੀ ਜਿਨ੍ਹਾ ਅੰਤਰਿ ਸੁਰਤਿ ਗਿਆਨੁ ॥ ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥ ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥ ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥ (ਪੰਨਾ ੧੪੧੮)**

**ਪਦ ਅਰਥ:**— ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ । ਬੁਢੇ—(ਆਤਮਕ ਜੀਵਨ ਵਲੋਂ) ਕਮਜ਼ੋਰ । ਸੁਰਤਿ—ਪ੍ਰਭੂ-ਚਰਨਾਂ ਦੀ ਲਗਨ । ਗਿਆਨੁ—ਆਤਮਕ ਜੀਵਨ ਦੀ ਸੂਝ । ਰਵਹਿ—ਯਾਦ ਕਰਦੇ ਹਨ । ਸਹਜ—ਆਤਮਕ ਅਡੋਲਤਾ । ਸਹਜ ਧਿਆਨੁ—ਆਤਮਕ ਅਡੋਲਤਾ ਦੀ ਸਮਾਧੀ । ਓਇ—(ਲਫਜ਼ ‘ਓਹ’ ਤੋਂ ਬਹੁ-ਵਚਨ) । ਅਨੰਦਿ—ਆਨੰਦ ਵਿਚ । ਬਿਬੇਕ—(ਚੰਗੇ ਮੰਦੇ ਕੰਮ ਦੀ) ਪਰਖ । ਰਹਹਿ—ਰਹਿੰਦੇ ਹਨ (ਬਹੁ-ਵਚਨ) । ਦੁਖਿ—ਦੁੱਖ ਵਿਚ । ਸੁਖਿ—ਸੁਖ ਵਿਚ । ਏਕ ਸਮਾਨਿ—ਇਕੋ ਜਿਹੇ, ਇਕੋ ਜਿਹੀ ਆਤਮਕ ਹਾਲਤ ਵਿਚ, ਅਡੋਲ-ਚਿੱਤ । ਇਕੋ—ਇਕ (ਪਰਮਾਤਮਾ) ਹੀ । ਸਭੁ—ਹਰ ਥਾਂ । ਆਤਮਰਾਮੁ—ਸਰਬ-ਵਿਆਪਕ ਪ੍ਰਭੂ । ਪਛਾਨੁ—ਪਛਾਣੁ, ਮਿੱਤਰ, ਸਾਥੀ ।੪੪।

**ਅਰਥ:**— ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਮਨੁੱਖਾਂ ਦੇ ਅੰਦਰ ਪ੍ਰਭੂ-ਚਰਨਾਂ ਦੀ ਲਗਨ ਟਿਕੀ

ਰਹਿੰਦੀ ਹੈ, ਆਤਮਕ ਜੀਵਨ ਦੀ ਸੂਝ ਟਿਕੀ ਰਹਿੰਦੀ ਹੈ, ਉਹ ਮਨੁੱਖ (ਆਤਮਕ ਜੀਵਨ ਵਿਚ) ਕਦੇ ਕਮਜ਼ੋਰ ਨਹੀਂ ਹੁੰਦੇ । ਉਹ ਸਦਾ ਹੀ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ, ਉਹਨਾਂ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਬਣੀ ਰਹਿੰਦੀ ਹੈ । ਉਹ ਮਨੁੱਖ (ਚੰਗੇ ਮੰਦੇ ਕੰਮ ਦੀ) ਪਰਖ ਦੇ ਆਨੰਦ ਵਿਚ ਸਦਾ ਮਗਨ ਰਹਿੰਦੇ ਹਨ, (ਹਰੇਕ) ਦੁੱਖ ਵਿਚ (ਹਰੇਕ) ਸੁਖ ਵਿਚ ਉਹ ਸਦਾ ਅਡੋਲ-ਚਿੱਤ ਰਹਿੰਦੇ ਹਨ । ਉਹਨਾਂ ਨੂੰ ਹਰ ਥਾਂ ਸਿਰਫ਼ ਸਰਬ-ਵਿਆਪਕ ਪਰਮਾਤਮਾ ਸਾਥੀ ਹੀ ਵੱਸਦਾ ਦਿੱਸਦਾ ਹੈ । ੪੪ ।

**ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨ੍ਹਾ ਅੰਤਰਿ ਹਰਿ ਸੁਰਤਿ ਨਾਹੀ ॥ ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮਰਾਇ ਕੈ ਜਾਂਹੀ ॥ ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥ ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥ ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥ ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥ (ਪੰਨਾ ੧੪੧੮)**

**ਪਦ ਅਰਥ:—** ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਬਾਲਕੁ—(ਭਾਵ, ਨਰੋਏ ਸਰੀਰਕ ਅੰਗਾਂ ਵਾਲਾ) ਜੁਆਨ । ਬਿਰਧਿ ਸਮਾਨਿ—ਬੁੱਢੇ ਮਨੁੱਖ ਵਰਗਾ ਕਮਜ਼ੋਰ (ਆਤਮਕ ਜੀਵਨ ਵਿਚ ਕਮਜ਼ੋਰ) । ਸੁਰਤਿ—ਲਗਨ । ਧਰਮਰਾਇ ਕੈ—ਧਰਮਰਾਜ ਦੇ ਵੱਸ ਵਿਚ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲੇ । ਕੈ ਸਬਦਿ—ਦੇ ਸ਼ਬਦ ਦੀ ਰਾਹੀਂ । ਸੁਭਾਇ—(ਪ੍ਰਭੂ ਦੇ) ਪਿਆਰ ਵਿਚ । ਪਤੰਗੁ ਮੈਲੁ—ਰਤਾ ਭਰ ਭੀ (ਵਿਕਾਰਾਂ ਦੀ) ਮੈਲ । ਜਿ—ਜਿਹੜੇ । ਚਲਨਿ—ਤੁਰਦੇ ਹਨ । ਭਾਇ—ਪ੍ਰੇਮ ਵਿਚ । ਮਨਮੁਖ ਜੂਠਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ (ਵਿਕਾਰਾਂ ਦੀ) ਜੂਠ । ਸਉ—ਸੌ ਵਾਰੀ । ਧੋਵਣ ਪਾਇ—ਧੋਣ ਦਾ ਜਤਨ ਕਰੇ । ਮੇਲਿਅਨੁ—ਮਿਲਾ ਲਏ ਹਨ ਉਸ (ਪਰਮਾਤਮਾ) ਨੇ । ਕੈ ਅੰਕਿ—ਦੀ ਗੋਦ ਵਿਚ । ਸਮਾਇ—ਲੀਨ ਕਰ ਕੇ । ੪੫ ।

**ਅਰਥ:—** ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਰੋਏ ਸਰੀਰਕ ਅੰਗਾਂ ਵਾਲਾ ਹੁੰਦਾ ਹੋਇਆ ਭੀ (ਆਤਮਕ ਜੀਵਨ ਵਿਚ) ਬੁੱਢੇ ਮਨੁੱਖ ਵਰਗਾ ਕਮਜ਼ੋਰ ਹੁੰਦਾ ਹੈ । ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦੀ ਲਗਨ ਨਹੀਂ ਹੁੰਦੀ, ਉਹ ਮਨੁੱਖ (ਧਾਰਮਿਕ) ਕਰਮ (ਭੀ) ਹਉਮੈ ਵਿਚ (ਰਹਿ ਕੇ ਹੀ) ਕਰਦੇ ਹਨ, ਉਹ ਸਾਰੇ ਧਰਮਰਾਜ ਦੇ ਵੱਸ ਪੈਂਦੇ ਹਨ ।

ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਦੇ) ਪਿਆਰ ਵਿਚ ਟਿਕ ਕੇ ਸੁੱਚੇ ਪਵਿੱਤਰ ਜੀਵਨ ਵਾਲੇ ਹੁੰਦੇ ਹਨ । ਜਿਹੜੇ ਮਨੁੱਖ ਗੁਰੂ ਦੇ ਅਨੁਸਾਰ ਰਹਿ ਕੇ ਜੀਵਨ ਚਾਲ ਚੱਲਦੇ ਹਨ, ਉਹਨਾਂ ਨੂੰ (ਵਿਕਾਰਾਂ ਦੀ) ਰਤਾ ਭੀ ਮੈਲ ਨਹੀਂ ਲੱਗਦੀ । ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ (ਵਿਕਾਰਾਂ ਦੀ) ਜੂਠ (ਉਸ ਦੇ ਮਨ ਤੋਂ) ਕਦੇ ਭੀ ਨਹੀਂ ਲਹਿੰਦੀ, ਭਾਵੇਂ ਉਹ ਸੌ ਵਾਰੀ (ਉਸ ਨੂੰ) ਧੋਣ ਦਾ ਜਤਨ ਕਰਦਾ ਰਹੇ ।

ਹੇ ਨਾਨਕ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੂੰ ਗੁਰੂ ਦੀ ਗੋਦ ਵਿਚ ਲੀਨ ਕਰ ਕੇ ਪਰਮਾਤਮਾ ਨੇ (ਆਪ ਆਪਣੇ ਚਰਨਾਂ ਵਿਚ) ਮਿਲਾਇਆ ਹੁੰਦਾ ਹੈ । ੪੫ ।

**ਬੁਰਾ ਕਰੇ ਸੁ ਕੇਹਾ ਸਿਝੈ ॥ ਆਪਣੈ ਰੋਹਿ ਆਪੇ ਹੀ ਦਝੈ ॥ ਮਨਮੁਖਿ ਕਮਲਾ ਰਗੜੈ ਲੁਝੈ ॥ ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥ ਨਾਨਕ ਗੁਰਮੁਖਿ ਮਨ ਸਿਉ ਲੁਝੈ ॥੪੬॥ (ਪੰਨਾ ੧੪੧੮)**

**ਪਦ ਅਰਥ:—** ਬੁਰਾ—ਬੁਰਾਈ । ਸੁ—ਉਹ ਮਨੁੱਖ । ਕੇਹਾ—ਕਿਹੋ ਜਿਹਾ ? ਸਿਝੈ—ਕਾਮਯਾਬ ਹੁੰਦਾ ਹੈ । ਰੋਹਿ—ਕ੍ਰੋਧ ਵਿਚ । ਦਝੈ—ਸੜਦਾ ਰਹਿੰਦਾ ਹੈ । ਮਨਮੁਖਿ—ਆਪਣੇ ਮਨ ਦਾ ਮੁਰੀਦ ਮਨੁੱਖ । ਕਮਲਾ—



ਝੱਲਾ । ਰਗੜੈ—ਦੁਨੀਆ ਦੇ ਝਗੜੇ-ਝੰਬੇਲੇ ਵਿਚ । ਲੁੜੈ—(ਹੋਰਨਾਂ ਨਾਲ) ਖਹਿੰਦਾ ਰਹਿੰਦਾ ਹੈ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ । ਸਭ ਕਿਛੁ—(ਜੀਵਨ ਦਾ) ਹਰੇਕ ਭੇਤ । ਸੁੜੈ—ਸਮਝ ਵਿਚ ਆ ਜਾਂਦਾ ਹੈ । ਸਿਉ—ਨਾਲ । ਲੁੜੈ—ਟਾਕਰਾ ਕਰਦਾ ਹੈ । ੪੬।

ਅਰਥ:— ਹੇ ਭਾਈ ! ਜਿਹੜਾ ਮਨੁੱਖ (ਮਾਇਆ ਆਦਿਕ ਦੀ ਖਾਤਰ ਕਿਸੇ ਹੋਰ ਨਾਲ) ਕੋਈ ਭੈੜ ਕਮਾਂਦਾ ਹੈ, ਉਹ ਜ਼ਿੰਦਗੀ ਵਿਚ ਕਾਮਯਾਬ ਨਹੀਂ ਸਮਝਿਆ ਜਾ ਸਕਦਾ । (ਖਹਿ ਖਹਿ ਦੇ ਕਾਰਨ) ਉਹ ਮਨੁੱਖ ਆਪਣੇ ਹੀ ਗੁੱਸੇ (ਦੀ ਅੱਗ) ਵਿਚ (ਮਾਇਆ ਦੀ ਖਾਤਰ) ਝੱਲਾ ਹੋਇਆ ਫਿਰਦਾ ਹੈ, (ਦੁਨੀਆ ਦੇ) ਝਗੜੇ-ਝੰਬੇਲੇ ਵਿਚ (ਹੋਰਨਾਂ ਨਾਲ) ਖਹਿੰਦਾ ਰਹਿੰਦਾ ਹੈ । (ਪਰ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਆਤਮਕ ਜੀਵਨ ਦੇ) ਹਰੇਕ ਭੇਤ ਨੂੰ ਸਮਝਦਾ ਹੈ । ਹੇ ਨਾਨਕ ! ਗੁਰੂ ਦੀ ਸਰਨ ਪਏ ਰਹਿਣ ਵਾਲਾ ਬੰਦਾ (ਆਪਣੇ) ਮਨ ਨਾਲ ਟਾਕਰਾ ਕਰਦਾ ਰਹਿੰਦਾ ਹੈ । ੪੬।

ਜਿਨਾ ਸਤਿਗੁਰੁ ਪੁਰਖੁ ਨ ਸੇਵਿਓ ਸਬਦਿ ਨ ਕੀਤੇ ਵੀਚਾਰੁ ॥ ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥ ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਿਉ ਪ੍ਰੀਤਿ ਨ ਪਿਆਰੁ ॥ ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ ॥ ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ ॥ ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥੪੭॥ (ਪੰਨਾ ੧੪੧੮)

ਪਦ ਅਰਥ:— ਸਬਦਿ—ਗੁਰੂ ਦੇ ਸ਼ਬਦ ਵਿਚ । ਨ ਕੀਤੇ ਵੀਚਾਰੁ—ਮਨ ਨਹੀਂ ਜੋੜਿਆ । ਓਇ—(ਲਫਜ਼ ‘ਓਹ’ ਤੋਂ ਬਹੁ-ਵਚਨ) । ਨ ਆਖੀਅਨਿ—ਨਹੀਂ ਆਖੇ ਜਾਂਦੇ । ਢੋਰ—ਮਰੇ ਪਸੂ । ਗਾਵਾਰ—ਮਹਾਂ ਮੂਰਖ । ਅੰਤਰਿ—ਅੰਦਰ । ਗਿਆਨ—ਆਤਮਕ ਜੀਵਨ ਦੀ ਸੂਝ । ਧਿਆਨ—ਪ੍ਰਭੂ-ਚਰਨਾਂ ਵਿਚ ਸੁਰਤਿ । ਸਉ—ਸਿਉਂ, ਨਾਲ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ । ਮੁਏ—ਆਤਮਕ ਮੌਤੇ ਮਰੇ ਹੋਏ । ਵਾਰੋ ਵਾਰ—ਮੁੜ ਮੁੜ । ਨੋ—ਨੂੰ । ਜੀਵਦਿਆ ਨੋ—ਆਤਮਕ ਜੀਵਨ ਜੀਉਣ ਵਾਲਿਆਂ ਨੂੰ । ਮਿਲੈ—ਮਿਲਦਾ ਹੈ (ਇਕ-ਵਚਨ) । ਜੀਵਦੇ—ਆਤਮਕ ਜੀਵਨ ਵਾਲੇ । ਉਰ ਧਾਰਿ—ਹਿਰਦੇ ਵਿਚ ਵਸਾ ਕੇ । ਤਿਤੁ ਦਰਬਾਰਿ—ਉਸ ਦਰਬਾਰ ਵਿਚ । ਤਿਤੁ ਸਚੈ ਦਰਬਾਰਿ—ਉਸ ਸਦਾ-ਥਿਰ ਦਰਬਾਰ ਵਿਚ । ੪੭।

ਅਰਥ:— ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾ ਪੁਰਖ ਦੀ ਸਰਨ ਨਹੀਂ ਫੜੀ, ਜਿਨ੍ਹਾਂ ਨੇ ਸ਼ਬਦ ਵਿਚ ਆਪਣਾ ਮਨ ਨਹੀਂ ਜੋੜਿਆ, ਉਹ ਬੰਦੇ ਮਨੁੱਖਾ ਜੂਨ ਵਿਚ ਆਏ ਨਹੀਂ ਕਹੇ ਜਾ ਸਕਦੇ, ਉਹ ਤਾਂ ਪਸੂ ਹਨ, ਉਹ ਤਾਂ ਮਰੇ ਹੋਏ ਪਸੂ ਹਨ ਉਹ ਮਹਾਂ ਮੂਰਖ ਹਨ । ਉਹਨਾਂ ਮਨੁੱਖਾਂ ਦੇ ਅੰਦਰ ਆਤਮਕ ਜੀਵਨ ਦੀ ਸੂਝ ਨਹੀਂ ਹੈ, ਉਹਨਾਂ ਦੇ ਅੰਦਰ ਪ੍ਰਭੂ-ਚਰਨਾਂ ਦੀ ਲਗਨ ਨਹੀਂ ਹੈ, ਪ੍ਰਭੂ ਨਾਲ ਉਹਨਾਂ ਦਾ ਪ੍ਰੇਮ-ਪਿਆਰ ਨਹੀਂ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਵਿਕਾਰਾਂ ਵਿਚ ਹੀ ਆਤਮਕ ਮੌਤ ਸਹੇੜੀ ਰੱਖਦੇ ਹਨ ਉਹ ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ।

ਹੇ ਭਾਈ ! ਜਿਹੜਾ ਜਿਹੜਾ ਮਨੁੱਖ ਆਤਮਕ ਜੀਵਨ ਵਾਲੇ ਮਨੁੱਖਾਂ ਨੂੰ ਮਿਲਦਾ ਹੈ ਉਹ ਸਾਰੇ ਭੀ ਜਗਤ ਦੇ ਜੀਵਨ ਹਰੀ ਨੂੰ ਹਿਰਦੇ ਵਿਚ ਵਸਾ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ । ਹੇ ਨਾਨਕ ! ਗੁਰੂ ਦੇ ਸਨਮੁਖਿ ਰਹਿਣ ਵਾਲੇ ਮਨੁੱਖ ਉਸ ਸਦਾ-ਥਿਰ (ਰੱਬੀ) ਦਰਬਾਰ ਵਿਚ ਸੋਭਾ ਖੱਟਦੇ ਹਨ । ੪੭।

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥ ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥ ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥ ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥ (ਪੰਨਾ ੧੪੧੮)

ਪਦ ਅਰਥ:— ਸਾਜਿਆ—ਬਣਾਇਆ ਹੈ । ਜਿਸੁ ਨਾਲਿ—ਕਿਉਂਕਿ ਇਸ (ਸਰੀਰ) ਦੇ ਨਾਲ, ਇਸ ਸਰੀਰ ਵਿਚ । ਪਰਜਾਲਿ—ਚੰਗੀ ਤਰ੍ਹਾਂ ਸਾੜ ਕੇ । ਮੰਦਰਿ—ਮੰਦਰ ਵਿਚ । ਨਵਨਿਧਿ ਨਾਮੁ—ਪਰਮਾਤਮਾ ਦਾ ਨਾਮ ਜੋ, ਮਾਨੋ, ਧਰਤੀ ਦੇ ਸਾਰੇ ਹੀ ਨੌਂ ਖਜ਼ਾਨੇ ਹੈ । ਸਮਾਲਿ—ਸਾਂਭ ਕੇ ਰੱਖ । ਧਨੁ—(ਧਨ੍ਯ) । ਭਗਵੰਤੀ—ਭਾਗਾਂ ਵਾਲੇ । ਗੁਰਮੁਖਿ—ਗੁਰੂ ਦੀ ਰਾਹੀਂ । ਲਧਾ—ਲੱਧਾ, ਲੱਭ ਗਿਆ । ਗੜ—ਕਿਲ੍ਹਾ । ਹਿਰਦੈ—ਹਿਰਦੇ ਵਿਚ ।੪੮।

ਅਰਥ:— ਹੇ ਭਾਈ ! (ਮਨੁੱਖ ਦਾ ਇਹ ਸਰੀਰ-) ਹਰਿ-ਮੰਦਰ ਪਰਮਾਤਮਾ ਨੇ (ਆਪ) ਬਣਾਇਆ ਹੈ, ਇਸ ਸਰੀਰ-ਹਰਿਮੰਦਰ ਵਿਚ ਪਰਮਾਤਮਾ ਆਪ ਵੱਸਦਾ ਹੈ । (ਪਰ) ਗੁਰੂ ਦੀ ਮਤਿ ਤੁਰ ਕੇ (ਅੰਦਰੋਂ) ਮਾਇਆ ਦਾ ਮੋਹ ਚੰਗੀ ਤਰ੍ਹਾਂ ਸਾੜ ਕੇ (ਹੀ, ਕਿਸੇ ਭਾਗਾਂ ਵਾਲੇ ਨੇ ਅੰਦਰ-ਵੱਸਦਾ) ਪਰਮਾਤਮਾ ਲੱਭਾ ਹੈ ।

ਹੇ ਭਾਈ ! ਪਰਮਾਤਮਾ ਦਾ ਨਾਮ, ਮਾਨੋ, ਨੌਂ ਖਜ਼ਾਨੇ ਹੈ (ਇਸ ਨੂੰ ਹਿਰਦੇ ਵਿਚ) ਸਾਂਭ ਕੇ ਰੱਖ (ਜੇ ਹਰਿ-ਨਾਮ ਸੰਭਾਲਿਆ ਜਾਏ, ਤਾਂ) ਇਸ ਸਰੀਰ-ਹਰਿਮੰਦਰ ਵਿਚ ਅਨੇਕਾਂ ਹੀ ਉੱਤਮ ਕੀਮਤੀ ਗੁਣ (ਲੱਭ ਪੈਂਦੇ) ਹਨ ।

ਹੇ ਨਾਨਕ ! ਸ਼ਾਬਾਸ਼ੇ ਉਹਨਾਂ ਭਾਗਾਂ ਵਾਲਿਆਂ ਨੂੰ, ਜਿਨ੍ਹਾਂ ਗੁਰੂ ਦੀ ਸਰਨ ਪੈ ਕੇ (ਇਸ ਸਰੀਰ-ਹਰਿਮੰਦਰ ਵਿਚ ਵੱਸਦਾ) ਪਰਮਾਤਮਾ ਖੋਜ ਕੇ ਲੱਭ ਲਿਆ । ਜਿਨ੍ਹਾਂ ਵੱਡੇ ਭਾਗਾਂ ਵਾਲਿਆਂ ਨੇ ਇਸ ਸਰੀਰ ਕਿਲ੍ਹੇ ਨੂੰ ਸਰੀਰ ਮੰਦਰ ਨੂੰ ਖੋਜਿਆ, ਹਿਰਦੇ ਵਿਚ ਹੀ ਆਪਣੇ ਨਾਲ ਵੱਸਦਾ ਪਰਮਾਤਮਾ ਲੱਭ ਲਿਆ ।੪੮।

**ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ ॥ ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥ ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥ ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥ (ਪੰਨਾ ੧੪੧੯)**

ਪਦ ਅਰਥ:— ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ । ਦਹ—ਦਸ । ਦਿਸਿ—ਪਾਸਾ । ਦਹ ਦਿਸਿ—ਦਸੀਂ ਪਾਸੀਂ (ਚਾਰ ਤਰਫਾਂ, ਚਾਰ ਨੁੱਕਰਾਂ, ਉਪਰ, ਹੇਠ) । ਨ ਚੁਕਈ—ਨਹੀਂ ਮੁੱਕਦਾ । ਮਰਿ ਜੰਮਹਿ—ਮਰ ਕੇ ਜੰਮਦੇ ਹਨ । ਵਾਰੋ ਵਾਰ—ਬਾਰ ਬਾਰ, ਮੁੜ ਮੁੜ । ਸੇਵਿ—ਸੇਵਾ ਕਰ ਕੇ, ਸਰਨ ਪੈ ਕੇ । ਸੁਖੁ—ਆਤਮਕ ਆਨੰਦ । ਤਜਿ—ਤਿਆਗ ਕੇ । ਸਬਦੁ ਬੀਚਾਰਿ—ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾ ਕੇ ।੪੯।

ਅਰਥ:— ਹੇ ਭਾਈ ! ਮਾਇਆ ਦੀ ਭਾਰੀ ਤ੍ਰਿਸ਼ਨਾ, ਮਾਇਆ ਦਾ ਲਾਲਚ ਅਤੇ ਅਨੇਕਾਂ ਵਿਕਾਰਾਂ ਵਿਚ ਫਸ ਕੇ ਆਪਣੇ ਮਨ ਦੇ ਮੁਰੀਦ ਮਨੁੱਖ ਦਸੀਂ ਪਾਸੀਂ ਭਟਕਦੇ ਫਿਰਦੇ ਹਨ । (ਜਿਤਨਾ ਚਿਰ ਉਹਨਾਂ ਦੇ ਅੰਦਰੋਂ) ਮਾਇਆ ਦਾ ਮੋਹ ਮੁੱਕਦਾ ਨਹੀਂ, ਉਹ ਮੁੜ ਮੁੜ ਜੰਮਦੇ ਰਹਿੰਦੇ ਹਨ ।

ਹੇ ਦਾਸ ਨਾਨਕ ! ਗੁਰੂ ਦੀ ਸਰਨ ਪੈ ਕੇ (ਆਪਣੇ ਅੰਦਰੋਂ) ਤ੍ਰਿਸ਼ਨਾ ਆਦਿਕ ਵਿਕਾਰ ਤਿਆਗ ਕੇ ਜਿਨ੍ਹਾਂ ਨੇ ਆਤਮਕ ਆਨੰਦ ਹਾਸਲ ਕਰ ਲਿਆ, ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾ ਕੇ ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਗਿਆ ।੪੯।

**ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥ (ਪੰਨਾ ੧੪੧੯)**

ਪਦ ਅਰਥ:— ਮਨ—ਹੇ ਮਨ ! ਧਿਆਇ—ਸਿਮਰਿਆ ਕਰ । ਪਾਵਹਿ—ਤੂੰ ਹਾਸਲ ਕਰ ਲਏਂਗਾ । ਮਾਨੁ—ਇੱਜ਼ਤ, ਆਦਰ । ਕਿਲਵਿਖ—ਪਾਪ । ਸਭਿ—ਸਾਰੇ । ਕਟੀਅਹਿ—ਕੱਟੇ ਜਾਂਦੇ ਹਨ । ਚੁਕੈ—ਮੁੱਕ ਜਾਂਦਾ ਹੈ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਕਮਲੁ—ਹਿਰਦਾ-ਕੌਲ ਫੁੱਲ । ਵਿਗਸਿਆ—ਖਿੜ ਪੈਂਦਾ ਹੈ । ਸਭੁ—ਹਰ ਥਾਂ । ਆਤਮ ਬ੍ਰਹਮ—ਸਰਬ-ਵਿਆਪਕ ਹਰੀ । ਪਛਾਨੁ—ਪਛਾਣੂ, ਸਾਥੀ । ਹਰਿ ਹਰਿ—ਹੇ ਹਰੀ ! ਪ੍ਰਭ—ਹੇ ਪ੍ਰਭੂ ! ਜਪਿ—ਜਪੀਂ, ਮੈਂ ਜਪਦਾ ਰਹਾਂ । ੫੦ ।

ਅਰਥ:— ਹੇ (ਮੇਰੇ) ਮਨ ! ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਿਮਰਨ ਦੀ ਬਰਕਤਿ ਨਾਲ) ਤੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪ੍ਰਾਪਤ ਕਰੇਂਗਾ । (ਸਿਮਰਨ ਕੀਤਿਆਂ ਮਨੁੱਖ ਦੇ) ਸਾਰੇ ਪਾਪ ਐਸ ਕੱਟੇ ਜਾਂਦੇ ਹਨ, (ਮਨ ਵਿਚੋਂ) ਹਉਮੈ ਅਹੰਕਾਰ ਦੂਰ ਹੋ ਜਾਂਦਾ ਹੈ । ਗੁਰੂ ਦੀ ਸਰਨ ਪੈ ਕੇ (ਸਿਮਰਨ ਕੀਤਿਆਂ) ਹਿਰਦਾ-ਕੌਲ ਫੁੱਲ ਖਿੜ ਪੈਂਦਾ ਹੈ, ਹਰ ਥਾਂ ਸਰਬ-ਵਿਆਪਕ ਪ੍ਰਭੂ ਹੀ ਸਾਥੀ ਦਿੱਸਦਾ ਹੈ ।

ਹੇ ਦਾਸ ਨਾਨਕ ! (ਆਖ-) ਹੇ ਹਰੀ ! ਹੇ ਪ੍ਰਭੂ (ਮੇਰੇ ਉੱਤੇ) ਮਿਹਰ ਕਰ, ਮੈਂ (ਸਦਾ ਤੇਰਾ) ਨਾਮ ਜਪਦਾ ਰਹਾਂ । ੫੦ ।

ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥ ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥ ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥ ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥ ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥ ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥ ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥ ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥ ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥ ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥ ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥ ਤਿਨੁ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥ (ਪੰਨਾ ੧੪੧੯)

ਧਨਾਸਰੀ—ਇਕ ਰਾਗਣੀ ।

ਪਦ ਅਰਥ:— ਧਨਵੰਤੀ—ਧਨ ਵਾਲੀ, ਭਾਗਾਂ ਵਾਲੀ । ਜਾਣੀਐ—ਸਮਝੀ ਜਾਣੀ ਚਾਹੀਦੀ ਹੈ । ਭਾਈ—ਹੇ ਭਾਈ ! ਜਾਂ—ਜਦੋਂ । ਕਮਾਇ—ਕਮਾਂਦੀ ਹੈ । ਸਉਪੇ—ਸੌਂਪਦੀ ਹੈ, ਭੇਟਾ ਕਰਦੀ ਹੈ, ਹਵਾਲੇ ਕਰਦੀ ਹੈ । ਜੀਅ ਸਉ—ਜਿੰਦ ਸਮੇਤ । ਹੁਕਮਿ—ਹੁਕਮ ਵਿਚ । ਲਏ ਫਿਰਾਉ—ਫੇਰਾ ਲੈਂਦੀ ਹੈ, ਤੁਰਦੀ-ਫਿਰਦੀ ਹੈ, ਜੀਵਨ-ਤੋਰ ਤੁਰਦੀ ਹੈ । ਜਹ—ਜਿੱਥੇ । ਬੈਸਾਵਹਿ—(ਪ੍ਰਭੂ ਜੀ) ਬਿਠਾਂਦੇ ਹਨ । ਬੈਸਹ—ਅਸੀ ਜੀਵ ਬੈਠਦੇ ਹਾਂ । ਭੇਜਹਿ—(ਪ੍ਰਭੂ ਜੀ) ਭੇਜਦੇ ਹਨ । ਤਹ—ਉਥੇ । ਜਾਉ—ਜਾਉਂ, ਮੈਂ ਜਾਂਦਾ ਹਾਂ ।

ਏਵਡੁ—ਏਡਾ ਵੱਡਾ, ਇਤਨਾ ਕੀਮਤੀ । ਕੋ—ਕੋਈ । ਜੇਵਡੁ—ਜਿਤਨਾ ਕੀਮਤੀ । ਸਚਾ ਨਾਉ—ਸਦਾ-ਬਿਰ ਹਰਿ-ਨਾਮ ਧਨ । ਗਾਵਾਂ—ਮੈਂ ਗਾਂਦਾ ਹਾਂ । ਭਾਈ—ਹੇ ਭਾਈ ! ਕੈ ਸੰਗਿ—ਦੇ ਨਾਲ । ਸਚੇ ਕੈ ਸੰਗਿ—ਸਦਾ-ਬਿਰ ਪ੍ਰਭੂ ਦੇ ਨਾਲ । ਰਹਾਉ—ਰਹਉ, ਰਹਉਂ, ਮੈਂ ਰਹਿੰਦਾ ਹਾਂ ।

ਪੈਨਣੁ—ਪੁਸ਼ਾਕ, ਸਿਰੋਪਾ, (ਲੋਕ ਪਰਲੋਕ ਵਿਚ) ਇੱਜ਼ਤ । ਪਤਿ—ਇੱਜ਼ਤ । ਪਤਿ ਕੇ ਸਾਦ—(ਮਿਲੀ) ਇੱਜ਼ਤ ਦੇ ਆਨੰਦ । ਆਪੇ—ਆਪ ਹੀ । ਖਾਇ—ਖਾਂਦਾ ਹੈ, ਮਾਣਦਾ ਹੈ । ਤਿਸ ਕਾ—(ਸੰਬੰਧਕ 'ਕਾ' ਦੇ ਕਾਰਨ ਲਫਜ਼ 'ਤਿਸੁ' ਦਾ ਉੱਡ ਗਿਆ ਹੈ) ਉਸ (ਮਨੁੱਖ) ਦਾ । ਕਿਆ ਸਾਲਾਹੀਐ—ਕੀਹ ਸਿਫਤਿ ਕੀਤੀ ਜਾਏ ? ਸਿਫਤਿ ਹੋ ਹੀ ਨਹੀਂ ਸਕਦੀ । ਬਲਿ ਜਾਇ—ਸਦਕੇ ਜਾਂਦਾ ਰਹਿੰਦਾ ਹੈ । ਦਰਸਨ ਕਉ—

(ਪਰਮਾਤਮਾ ਦੇ) ਦਰਸਨ ਤੋਂ ।

ਵਡਿਆਈਆ—ਗੁਣ । ਭਾਈ—ਹੇ ਭਾਈ ! ਕਰਮਿ—ਮਿਹਰ ਨਾਲ; ਪ੍ਰਭੂ ਦੀ ਬਖਸ਼ਿਸ਼ ਨਾਲ । ਮਿਲੈ—  
(ਗੁਰੂ) ਮਿਲ ਪੈਂਦਾ ਹੈ । ਤਾਂ—ਤਦੋਂ । ਪਾਇ—(ਜਦੋਂ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ) ਹਾਸਲ ਕਰਦਾ ਹੈ  
। ਇਕਿ—(ਲਫਜ਼ 'ਇਕ' ਤੋਂ ਬਹੁ-ਵਚਨ) ਕਈ । ਮੰਨਿ ਨ ਜਾਣਨੀ—ਮੰਨਣਾ ਨਹੀਂ ਜਾਣਦੇ । ਦੂਜੈ  
ਭਾਇ—ਮਾਇਆ ਦੇ ਪਿਆਰ ਵਿਚ । ਫਿਰਾਇ—ਭਟਕ ਭਟਕ ਕੇ । ਢੋਈ—ਆਸਰਾ, ਸਹਾਰਾ । ਬੈਸਣਿ—  
ਬੈਠਣ ਲਈ ।

ਨਾਨਕ—ਹੇ ਨਨਾਕ ! ਧੁਰੇ—ਧੁਰ ਦਰਗਾਹ ਤੋਂ ਲਿਖੇ ਅਨੁਸਾਰ । ਕਮਾਇਆ ਨਾਉ—ਨਾਮ ਸਿਮਰਨ ਦੀ  
ਕਮਾਈ ਕੀਤੀ । ਵਿਟਹੁ—ਤੋਂ । ਹਉ—ਹਉਂ, ਮੈਂ । ਵਾਰਿਆ—ਕੁਰਬਾਨ । ਸਦ—ਸਦਾ । ਜਾਉ—ਜਾਉਂ,  
ਮੈਂ ਜਾਂਦਾ ਹਾਂ । ੫੧।

ਅਰਥ:— ਹੇ ਭਾਈ ! ਜਦੋਂ ਕੋਈ ਜੀਵ-ਇਸਤ੍ਰੀ ਗੁਰੂ ਦੀ (ਦੱਸੀ) ਕਾਰ ਕਰਨ ਲੱਗ ਪੈਂਦੀ ਹੈ, ਜਦੋਂ ਉਹ  
ਆਪਣਾ ਤਨ ਆਪਣਾ ਮਨ ਆਪਣੀ ਜਿੰਦ ਸਮੇਤ (ਆਪਣੇ ਗੁਰੂ ਦੇ) ਹਵਾਲੇ ਕਰਦੀ ਹੈ, ਜਦੋਂ ਉਹ (ਆਪਣੇ  
ਗੁਰੂ ਦੇ) ਹੁਕਮ ਵਿਚ ਜੀਵਨ-ਤੋਰ ਤੁਰਨ ਲੱਗ ਪੈਂਦੀ ਹੈ, ਤਦੋਂ ਉਸ ਜੀਵ-ਇਸਤ੍ਰੀ ਨੂੰ ਨਾਮ-ਧਨ ਵਾਲੀ ਭਾਗਾਂ  
ਵਾਲੀ ਸਮਝਣਾ ਚਾਹੀਦਾ ਹੈ । (ਹੇ ਭਾਈ ! ਜੀਵ ਪ੍ਰਭੂ ਦੇ ਹੁਕਮ ਤੋਂ ਆਕੀ ਹੋ ਹੀ ਨਹੀਂ ਸਕਦੇ) ਜਿਥੇ ਪ੍ਰਭੂ  
ਜੀ ਅਸਾਂ ਜੀਵਾਂ ਨੂੰ ਬਿਠਾਂਦੇ ਹਨ, ਉੱਥੇ ਹੀ ਅਸੀਂ ਬੈਠਦੇ ਹਾਂ, ਜਿਥੇ ਪ੍ਰਭੂ ਜੀ ਮੈਨੂੰ ਭੇਜਦੇ ਹਨ, ਉਥੇ ਹੀ ਮੈਂ  
ਜਾਂਦਾ ਹਾਂ ।

ਹੇ ਭਾਈ ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ (-ਧਨ) ਜਿਤਨਾ ਕੀਮਤੀ ਹੈ, ਇਤਨਾ ਕੀਮਤੀ  
ਹੋਰ ਕੋਈ ਧਨ ਨਹੀਂ ਹੈ । ਹੇ ਭਾਈ ! ਮੈਂ ਤਾਂ ਸਦਾ-ਬਿਰ ਰਹਿਣ ਵਾਲੇ ਪ੍ਰਭੂ ਦੇ ਗੁਣ ਹੀ ਸਦਾ ਗਾਂਦਾ ਹਾਂ,  
ਸਦਾ-ਬਿਰ ਪ੍ਰਭੂ ਦੇ ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹਾਂ ।

ਹੇ ਭਾਈ ! (ਜਿਸ ਮਨੁੱਖ ਦੇ ਹਿਰਦੇ ਵਿਚ ਰੱਬੀ) ਗੁਣਾਂ (ਰੱਬੀ) ਚੰਗਿਆਈਆਂ ਦਾ ਨਿਵਾਸ ਹੋ ਜਾਂਦਾ ਹੈ (ਉਹ  
ਮਨੁੱਖ ਲੋਕ ਪਰਲੋਕ ਵਿਚ) ਇੱਜ਼ਤ-ਆਦਰ ਹਾਸਲ ਕਰਦਾ ਹੈ । (ਉਹ ਮਨੁੱਖ) ਆਪਣੀ (ਇਸ ਮਿਲੀ)  
ਇੱਜ਼ਤ ਦੇ ਆਨੰਦ ਆਪ ਹੀ ਮਾਣਦਾ ਰਹਿੰਦਾ ਹੈ (ਉਹ ਆਨੰਦ ਬਿਆਨ ਨਹੀਂ ਕੀਤੇ ਜਾ ਸਕਦੇ) । ਹੇ ਭਾਈ  
! ਉਸ ਮਨੁੱਖ ਦੀ ਸਿਫਤਿ (ਪੂਰੇ ਤੌਰ ਤੇ) ਕੀਤੀ ਹੀ ਨਹੀਂ ਜਾ ਸਕਦੀ, ਉਹ ਮਨੁੱਖ ਪਰਮਾਤਮਾ ਦੇ ਦਰਸਨ  
ਤੋਂ (ਸਦਾ) ਸਦਕੇ ਹੁੰਦਾ ਰਹਿੰਦਾ ਹੈ ।

ਹੇ ਭਾਈ ! ਗੁਰੂ ਵਿਚ ਵੱਡੇ ਗੁਣ ਹਨ, (ਜਦੋਂ ਕਿਸੇ ਮਨੁੱਖ ਨੂੰ ਪਰਮਾਤਮਾ ਦੀ) ਮਿਹਰ ਨਾਲ (ਗੁਰੂ) ਮਿਲ  
ਪੈਂਦਾ ਹੈ, ਤਦੋਂ ਉਹ (ਇਹ ਗੁਣ) ਹਾਸਲ ਕਰ ਲੈਂਦਾ ਹੈ । ਪਰ ਕਈ ਬੰਦੇ (ਐਸੇ ਹਨ ਜੋ) ਮਾਇਆ ਦੇ ਮੋਹ  
ਵਿਚ ਭਟਕ ਭਟਕ ਕੇ (ਗੁਰੂ ਦਾ) ਹੁਕਮ ਮੰਨਣਾ ਨਹੀਂ ਜਾਣਦੇ । ਹੇ ਭਾਈ ! (ਅਜਿਹੇ ਮਨੁੱਖਾਂ ਨੂੰ) ਸਾਧ  
ਸੰਗਤਿ ਵਿਚ ਆਸਰਾ ਨਹੀਂ ਮਿਲਦਾ, ਸਾਧ ਸੰਗਤਿ ਵਿਚ ਬੈਠਣ ਲਈ ਥਾਂ ਨਹੀਂ ਮਿਲਦੀ (ਕਿਉਂਕਿ ਉਹ ਤਾਂ  
ਸੰਗਤਿ ਵਾਲੇ ਪਾਸੇ ਜਾਂਦੇ ਹੀ ਨਹੀਂ) ।

ਹੇ ਨਾਨਕ ! (ਆਖ—ਹੇ ਭਾਈ ! ) ਧੁਰ ਦਰਗਾਹ ਤੋਂ (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ) ਜਿਨ੍ਹਾਂ  
ਮਨੁੱਖਾਂ ਨੇ ਹਰਿ-ਨਾਮ ਸਿਮਰਨ ਦੀ ਕਮਾਈ ਕਰਨੀ ਸ਼ੁਰੂ ਕੀਤੀ, ਉਹਨਾਂ ਮਨੁੱਖਾਂ ਤੋਂ ਹੀ (ਪਰਮਾਤਮਾ  
ਆਪਣੀ) ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ । ਹੇ ਭਾਈ ! ਮੈਂ ਅਜਿਹੇ ਮਨੁੱਖਾਂ ਤੋਂ ਕੁਰਬਾਨ ਜਾਂਦਾ ਹਾਂ, ਸਦਕੇ  
ਜਾਂਦਾ ਹਾਂ । ੫੧।

ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨਿ ॥ ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨਿ ॥  
ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨਿ ॥੫੨॥ (ਪੰਨਾ ੧੪੧੯)

ਨੋਟ:— ਕਿਸੇ ਮਨੁੱਖ ਦੇ ਮੂੰਹ ਤੇ ਦਾੜੀ ਇਸ ਗੱਲ ਦਾ ਲੱਛਣ ਮੰਨਿਆ ਗਿਆ ਹੈ ਕਿ ਉਹ ਹੁਣ ਇਤਬਾਰ-ਜੋਗ ਹੋ ਗਿਆ ਹੈ, ਆਦਰ-ਸਤਕਾਰ ਦਾ ਹੱਕਦਾਰ ਹੋ ਗਿਆ ਹੈ ।

ਪਦ ਅਰਥ:— ਸੇ—ਉਹ (ਬਹੁ-ਵਚਨ) । ਸਚੀਆ—ਸੱਚੀਆਂ, ਸੱਚ-ਮੁੱਚ ਆਦਰ ਦੀਆਂ ਹੱਕਦਾਰ । ਜਿ—ਜਿਹੜੇ ਮਨੁੱਖ । ਅਨਦਿਨੁ—ਹਰ ਰੋਜ਼, ਹਰ ਵੇਲੇ । ਸੇਵਨਿ—ਸਰਨ ਪਏ ਰਹਿੰਦੇ ਹਨ । ਅਨਦਿ—ਆਨੰਦ ਵਿਚ । ਰਹੰਨਿ—ਟਿਕੇ ਰਹਿੰਦੇ ਹਨ । ਸਚੈ ਦਰਿ—ਸਦਾ-ਬਿਰ ਹਰੀ ਦੇ ਦਰ ਤੇ । ੫੨ ।

ਅਰਥ:— ਹੇ ਭਾਈ ! ਜਿਹੜੇ ਮਨੁੱਖ ਗੁਰੂ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ, ਜਿਹੜੇ ਮਨੁੱਖ ਹਰ ਵੇਲੇ ਆਪਣੇ ਗੁਰੂ ਦੀ ਸਰਨ ਪਏ ਰਹਿੰਦੇ ਹਨ, ਅਤੇ ਹਰ ਵੇਲੇ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ, ਉਹਨਾਂ ਮਨੁੱਖਾਂ ਦੀਆਂ ਉਹ ਦਾੜੀਆਂ ਸੱਚ-ਮੁੱਚ ਆਦਰ-ਸਤਕਾਰ ਦੀਆਂ ਹੱਕਦਾਰ ਹੋ ਜਾਂਦੀਆਂ ਹਨ । ਹੇ ਨਾਨਕ ! (ਉਹਨਾਂ ਹੀ ਮਨੁੱਖਾਂ ਦੇ) ਇਹ ਮੂੰਹ ਸਦਾ-ਬਿਰ ਪ੍ਰਭੂ ਦੇ ਦਰ ਤੇ ਸੋਹਣੇ ਦਿੱਸਦੇ ਹਨ । ੫੨ ।

ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥ ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥  
ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ ॥ ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥ ਸਚੀ  
ਦਰਗਹ ਬੈਸਣਾ ਸਚੇ ਮਾਹਿ ਸਮਾਹਿ ॥ ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥੫੩॥  
(ਪੰਨਾ ੧੪੧੯)

ਪਦ ਅਰਥ:— ਮੁਖ—ਮੂੰਹ (ਬਹੁ-ਵਚਨ) । ਸਚੇ—ਆਦਰ-ਸਤਕਾਰ ਦੇ ਹੱਕਦਾਰ । ਸਚੁ—ਸਦਾ-ਬਿਰ ਹਰਿ-ਨਾਮ । ਸਚੁ ਕਮਾਹਿ—ਸਦਾ-ਬਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੇ ਹਨ । ਮਨਿ—ਮਨ ਵਿਚ । ਮਾਂਹਿ—ਵਿਚ । ਸਮਾਂਹਿ—ਲੀਨ ਹੋਏ ਰਹਿੰਦੇ ਹਨ । ਰਾਸੀ—ਪੁੰਜੀ, ਸਰਮਾਇਆ । ਪਦਵੀ—ਆਤਮਕ ਦਰਜਾ । ਪਾਂਹਿ—ਹਾਸਲ ਕਰ ਲੈਂਦੇ ਹਨ । ਮੰਨਿ ਲੈਨਿ—ਮੰਨ ਲੈਂਦੇ ਹਨ । ਬੈਸਣਾ—ਆਦਰ ਦੀ ਥਾਂ । ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ । ਭੂਲੇ ਜਾਂਹਿ—ਕੁਰਾਹੇ ਪਏ ਰਹਿੰਦੇ ਹਨ । ੫੩ ।

ਅਰਥ:— ਹੇ ਭਾਈ ! ਜਿਹੜੇ ਮਨੁੱਖ ਸਦਾ-ਬਿਰ ਹਰਿ-ਨਾਮ ਸਿਮਰਦੇ ਹਨ, ਸਦਾ-ਬਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ, ਜਿਨ੍ਹਾਂ ਦੇ ਮਨ ਵਿਚ ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਦਾ ਸ਼ਬਦ ਹਰ ਵੇਲੇ ਟਿਕਿਆ ਰਹਿੰਦਾ ਹੈ, ਜਿਹੜੇ ਹਰ ਵੇਲੇ ਗੁਰੂ ਵਿਚ ਲੀਨ ਰਹਿੰਦੇ ਹਨ, ਉਹਨਾਂ ਦੇ ਮੂੰਹ ਸੱਚ-ਮੁੱਚ ਸਤਕਾਰ ਦੇ ਹੱਕਦਾਰ ਹੋ ਜਾਂਦੇ ਹਨ, ਉਹਨਾਂ ਦੀਆਂ ਦਾੜੀਆਂ ਆਦਰ ਦੀਆਂ ਹੱਕਦਾਰ ਹੋ ਜਾਂਦੀਆਂ ਹਨ । ਉਹਨਾਂ ਮਨੁੱਖਾਂ ਦੇ ਕੋਲ ਸਦਾ-ਬਿਰ ਹਰਿ-ਨਾਮ ਦਾ ਸਰਮਾਇਆ ਧਨ (ਇਕੱਠਾ ਹੋ ਜਾਂਦਾ) ਹੈ, ਉਹ ਮਨੁੱਖ (ਲੋਕ ਪਰਲੋਕ ਵਿਚ) ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ ।

ਹੇ ਭਾਈ ! ਜਿਹੜੇ ਮਨੁੱਖ (ਹਰ ਵੇਲੇ) ਸਦਾ-ਬਿਰ ਹਰਿ-ਨਾਮ ਸੁਣਦੇ ਹਨ, ਸਦਾ-ਬਿਰ ਹਰਿ-ਨਾਮ ਨੂੰ ਸਿਦਕ-ਸਰਧਾ ਨਾਲ ਆਪਣੇ ਅੰਦਰ ਵਸਾ ਲੈਂਦੇ ਹਨ, ਸਦਾ-ਬਿਰ ਹਰਿ-ਨਾਮ ਸਿਮਰਨ ਦੀ ਕਾਰ ਕਰਦੇ ਹਨ ਉਹਨਾਂ ਮਨੁੱਖਾਂ ਨੂੰ ਸਦਾ-ਬਿਰ ਪ੍ਰਭੂ ਦੀ ਹਜ਼ੂਰੀ ਵਿਚ ਆਦਰ-ਸਤਕਾਰ ਦੀ ਥਾਂ ਮਿਲਦੀ ਹੈ, ਉਹ ਸਦਾ-ਬਿਰ ਪ੍ਰਭੂ (ਦੀ ਯਾਦ) ਵਿਚ ਹਰ ਵੇਲੇ ਲੀਨ ਰਹਿੰਦੇ ਹਨ ।

ਪਰ, ਹੇ ਨਾਨਕ ! ਗੁਰੂ ਦੀ ਸਰਨ ਤੋਂ ਬਿਨਾ ਸਦਾ-ਬਿਰ ਹਰਿ-ਨਾਮ ਨਹੀਂ ਮਿਲਦਾ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜ਼ਰੂਰ ਜ਼ਿੰਦਗੀ ਦੇ) ਗ਼ਲਤ ਰਸਤੇ ਤੇ ਪਏ ਰਹਿੰਦੇ ਹਨ । ੫੩ ।

ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥ ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ  
ਨਿਵਾਰਣਹਾਰੁ ॥ ਤਿਸ ਚੁਕੈ ਸਹਜੁ ਉਪਜੈ ਚੁਕੈ ਕੂਕ ਪੁਕਾਰ ॥ ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ  
ਧਾਰਿ ॥੫੪॥ (ਪੰਨਾ ੧੪੧੯)

ਪਦ ਅਰਥ:— ਬਾਬੀਹਾ—ਪਪੀਹਾ । ਪ੍ਰਿਉ ਪ੍ਰਿਉ ਕਰੇ—‘ਪ੍ਰਿਉ, ਪ੍ਰਿਉ’ ਪੁਕਾਰਦਾ ਰਹਿੰਦਾ ਹੈ । ਜਲ  
ਨਿਧਿ—ਪਾਣੀ ਦਾ ਖਜ਼ਾਨਾ, ਬੱਦਲ; ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਖਜ਼ਾਨਾ, ਪਰਮਾਤਮਾ ।  
ਪਿਆਰਿ—ਪਿਆਰ ਵਿਚ । ਸੀਤਲ ਜਲੁ—ਆਤਮਕ ਠੰਢ ਦੇਣ ਵਾਲਾ ਨਾਮ-ਜਲ । ਸਭਿ—ਸਾਰੇ ।  
ਨਿਵਾਰਣਹਾਰੁ—ਦੂਰ ਕਰਨ ਦੀ ਸਮਰਥਾ ਵਾਲਾ । ਤਿਸ—ਤ੍ਰਿਹ, ਤ੍ਰਿਸ਼ਨਾ । ਚੁਕੈ—ਮੁੱਕ ਜਾਂਦੀ ਹੈ ।  
ਸਹਜੁ—ਆਤਮਕ ਅਡੋਲਤਾ । ਕੂਕ ਪੁਕਾਰ—(ਮਾਇਆ ਦੀ ਖ਼ਾਤਰ) ਦੌੜ-ਭੱਜ । ਗੁਰਮੁਖਿ—ਗੁਰੂ ਦੀ ਸਰਨ  
ਪਿਆਂ । ਉਰਿ—ਹਿਰਦੇ ਵਿਚ ।੫੪।

ਅਰਥ:— ਹੇ ਭਾਈ ! (ਜਿਵੇਂ) ਪਪੀਹਾ ਬੱਦਲ ਦੇ ਪ੍ਰੇਮ-ਪਿਆਰ ਵਿਚ (ਵਰਖਾ ਦੀ ਬੂੰਦ ਦੀ ਖ਼ਾਤਰ) ‘ਪ੍ਰਿਉ,  
ਪ੍ਰਿਉ’ ਪੁਕਾਰਦਾ ਰਹਿੰਦਾ ਹੈ (ਜਦੋਂ ਉਹ ਬੂੰਦ ਉਸ ਨੂੰ ਮਿਲਦੀ ਹੈ, ਤਾਂ ਉਸ ਦੀ ਤ੍ਰਿਹ ਮੁੱਕ ਜਾਂਦੀ ਹੈ, ਉਸ ਦੀ  
‘ਕੂਕ ਪੁਕਾਰ’ ਮੁੱਕ ਜਾਂਦੀ ਹੈ । ਤਿਵੇਂ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਪ੍ਰੇਮ-ਪਿਆਰ  
ਵਿਚ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ), ਗੁਰੂ ਨੂੰ ਮਿਲਿਆਂ ਉਹ ਆਤਮਕ ਠੰਢ ਵਰਤਾਣ ਵਾਲਾ  
ਨਾਮ-ਜਲ ਪ੍ਰਾਪਤ ਕਰ ਲੈਂਦਾ ਹੈ, (ਉਹ ਨਾਮ-ਜਲ) ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ । (ਇਸ  
ਨਾਮ-ਜਲ ਦੀ ਬਰਕਤਿ ਨਾਲ, ਉਸ ਦੀ) ਤ੍ਰਿਸ਼ਨਾ ਮੁੱਕ ਜਾਂਦੀ ਹੈ (ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ  
ਹੋ ਜਾਂਦੀ ਹੈ, (ਮਾਇਆ ਦੀ ਖ਼ਾਤਰ ਉਸ ਦੀ) ਘਬਰਾਹਟ ਖ਼ਤਮ ਹੋ ਜਾਂਦੀ ਹੈ ।

ਹੇ ਨਾਨਕ ! ਗੁਰੂ ਦੀ ਸਰਨ ਪਿਆਂ (ਨਾਮ ਦੀ ਬਰਕਤਿ ਨਾਲ) ਆਤਮਕ ਠੰਢ ਪ੍ਰਾਪਤ ਹੋ ਜਾਂਦੀ ਹੈ । ਤਾਂ ਤੇ,  
ਹੇ ਭਾਈ ! ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾਈ ਰੱਖੋ ।੫੪।

ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥ ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥ ਸਬਦੁ  
ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥ ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ ਜਲ ਹੀ ਤੇ  
ਸਭ ਉਪਜੈ ਬਿਨੁ ਜਲ ਪਿਆਸ ਨ ਜਾਇ ॥ ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ  
॥੫੫॥ (ਪੰਨਾ ੧੪੧੯-੧੪੨੦)

ਪਦ ਅਰਥ:— ਬਾਬੀਹਾ—ਹੇ ਪਪੀਹੇ ! (ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ ! ) ਸਚੁ—  
ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ । ਚਉ—ਉਚਾਰ, ਉਚਾਰਿਆ ਕਰ । ਸਚੇ ਸਉ—ਸਦਾ-ਬਿਰ ਹਰਿ-  
ਨਾਮ ਨਾਲ । ਲਿਵ ਲਾਇ—ਸੁਰਤਿ ਜੋੜੀ ਰੱਖ । ਥਾਇ—(ਲਫਜ਼ ‘ਥਾਉ’ ਤੋਂ ਅਧਿਕਰਣ ਕਾਰਕ ਇਕ-  
ਵਚਨ) ਥਾਂ ਵਿਚ । ਥਾਇ ਪਵੈ—ਕਬੂਲ ਪਏਗਾ । ਅਲਾਇ—ਅਲਾਪਿਆ ਕਰ । ਗੁਰਮੁਖਿ ਸੋਇ—ਗੁਰੂ ਦੀ  
ਸਰਨ ਪੈ ਕੇ । ਚੀਨਿ—ਪਛਾਣ ਕੇ, ਸਾਂਝ ਪਾ ਕੇ । ਤਿਖ—ਤ੍ਰਿਹ (ਮਾਇਆ ਦੀ ਤ੍ਰਿਸ਼ਨਾ) । ਰਜਾਇ—ਰਜਾ,  
ਭਾਣਾ, ਹੁਕਮ । ਚਾਰੇ ਕੁੰਡਾਂ—ਚਾਰੇ ਕੁੰਡਾਂ, ਚੌਹੀਂ ਪਾਸੀਂ, ਹਰ ਥਾਂ । ਝੋਕਿ—ਝੁਕ ਕੇ, ਲਿਫ ਕੇ । ਸਹਜਿ—  
ਆਤਮਕ ਅਡੋਲਤਾ ਵਿਚ । ਸੁਭਾਇ—ਪ੍ਰੇਮ ਵਿਚ । ਤੇ—ਤੋਂ । ਸਭ—ਸਾਰੀ ਲੁਕਾਈ । ਜਿਨਿ—ਜਿਸ  
(ਮਨੁੱਖ) ਨੇ । ਤਿਸੁ—ਉਸ (ਮਨੁੱਖ) ਨੂੰ ।੫੫।

ਅਰਥ:— ਹੇ ਪਪੀਹੇ ! (ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ ! ) ਤੂੰ ਸਦਾ ਕਾਇਮ ਰਹਿਣ  
ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਦਾ-ਬਿਰ ਪ੍ਰਭੂ ਨਾਲ ਸੁਰਤਿ ਜੋੜੀ ਰੱਖਿਆ ਕਰ । ਗੁਰੂ ਦੀ

ਸਰਨ ਪੈ ਕੇ (ਹਰਿ-ਨਾਮ) ਉਚਾਰਿਆ ਕਰ, (ਤਦੋਂ ਹੀ) ਤੇਰਾ ਸਿਮਰਨ ਕਰਨ ਦਾ ਉੱਦਮ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਪੈ ਸਕਦਾ ਹੈ । ਹੇ ਭਾਈ ! ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ (ਪਰਮਾਤਮਾ ਦੇ) ਹੁਕਮ ਨੂੰ ਭਲਾ ਜਾਣ ਕੇ ਮੰਨਿਆ ਕਰ (ਇਸ ਤਰ੍ਹਾਂ ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ । (ਹੇ ਪਪੀਹੇ ! ਇਹ ਨਾਮ-ਜਲ) ਸਾਰੀ ਸ੍ਰਿਸ਼ਟੀ ਵਿਚ ਛਹਬਰ ਲਾਈ ਰੱਖਦਾ ਹੈ (ਪਰ ਇਸ ਦੀ) ਬੁੰਦ (ਉਸ ਮਨੁੱਖ ਦੇ ਮੂੰਹ ਵਿਚ) ਪੈਂਦੀ ਹੈ (ਜਿਹੜਾ) ਆਤਮਕ ਅਡੋਲਤਾ ਵਿਚ ਹੈ (ਜਿਹੜਾ ਪਰਮਾਤਮਾ ਦੇ) ਪ੍ਰੇਮ ਵਿਚ (ਲੀਨ) ਹੈ ।

ਹੇ ਭਾਈ ! (ਪ੍ਰਭੂ ਤੋਂ ਹੀ, ਹਰਿ-ਨਾਮ) ਜਲ ਤੋਂ ਹੀ ਸਾਰੀ ਸ੍ਰਿਸ਼ਟੀ ਪੈਦਾ ਹੁੰਦੀ ਹੈ (ਤਾਹੀਏਂ ਹਰਿ-ਨਾਮ) ਜਲ ਤੋਂ ਬਿਨਾ (ਕਿਸੇ ਭੀ ਜੀਵ ਦੀ ਮਾਇਆ ਦੀ) ਤ੍ਰਿਹ ਦੂਰ ਨਹੀਂ ਹੁੰਦੀ । ਹੇ ਨਾਨਕ ! ਜਿਸ (ਮਨੁੱਖ) ਨੇ ਹਰਿ-ਨਾਮ ਜਲ ਪੀ ਲਿਆ, ਉਸ ਨੂੰ (ਕਦੇ ਮਾਇਆ ਦੀ) ਭੁੱਖ ਨਹੀਂ ਵਿਆਪਦੀ ।੫੫।

**ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥ ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥ ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥ ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥ ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥ ਨਾਨਕ ਸੁਖਿ ਸਵਨਿ ਸੋਹਾਗਣੀ ਸਚੈ ਨਾਮਿ ਸਮਾਇ ॥੫੬॥ (ਪੰਨਾ ੧੪੨੦)**

ਪਦ ਅਰਥ:— ਬਾਬੀਹਾ—ਹੇ ਪਪੀਹੇ ! (ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੁੰਦ ਦੇ ਰਸੀਏ ! ) । ਸਹਜਿ—ਆਤਮਕ ਅਡੋਲਤਾ ਵਿਚ (ਟਿਕ ਕੇ) । ਬੋਲਿ—(ਹਰਿ-ਨਾਮ) ਜਪਿਆ ਕਰ । ਸਚੈ ਸਬਦਿ—ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੇ ਸ਼ਬਦ ਵਿਚ (ਜੁੜ ਕੇ) । ਸੁਭਾਇ—(ਪ੍ਰਭੂ ਦੇ) ਪਿਆਰ ਵਿਚ (ਟਿਕ ਕੇ) । ਸਭ ਕਿਛੁ—(ਹਰਿ-ਨਾਮ-ਬੁੰਦ ਤੋਂ ਪੈਦਾ ਹੋਣ ਵਾਲਾ) ਹਰੇਕ ਆਨੰਦ । ਸਤਿਗੁਰਿ—ਗੁਰੂ ਨੇ । ਆਪੁ—ਆਪਣਾ ਆਪ, ਆਪਣਾ ਆਤਮਕ ਜੀਵਨ । ਪਛਾਣਹਿ—(ਜਿਹੜੇ ਜੀਵ) ਪੜਤਾਲਦੇ ਰਹਿੰਦੇ ਹਨ । ਵੁਠਾ—ਆ ਵੱਸਦਾ ਹੈ । ਛਹਬਰ ਲਾਇ—ਝੜੀ ਲਾ ਕੇ । ਝਿਮਿ ਝਿਮਿ—ਸਹਜੇ ਸਹਜੇ, ਅਡੋਲ । ਕੂਕ ਪੁਕਾਰ—ਮਾਇਆ ਦੇ ਮੋਹ ਦਾ ਰੌਲਾ । ਨ ਹੋਵਈ—ਨਹੀਂ ਹੁੰਦਾ । ਸੁਖਿ—ਆਤਮਕ ਆਨੰਦ ਵਿਚ । ਸਵਨਿ—ਲੀਨ ਰਹਿੰਦੀਆਂ ਹਨ । ਸੋਹਾਗਣੀ—ਭਾਗਾਂ ਵਾਲੀਆਂ ਜੀਵ-ਇਸੜੀਆਂ । ਸਮਾਇ—ਟਿਕ ਕੇ । ਸਚੈ ਨਾਮਿ—ਸਦਾ-ਥਿਰ ਹਰਿ-ਨਾਮ ਵਿਚ ।੫੬।

ਅਰਥ:— ਹੇ ਪਪੀਹੇ ! (ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੁੰਦ ਦੇ ਰਸੀਏ ! ) ਆਤਮਕ ਅਡੋਲਤਾ ਵਿਚ (ਟਿਕ ਕੇ), ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੇ ਸ਼ਬਦ ਵਿਚ (ਜੁੜ ਕੇ), (ਪ੍ਰਭੂ ਦੇ) ਪਿਆਰ ਵਿਚ (ਟਿਕ ਕੇ), ਤੂੰ (ਹਰੀ ਦਾ ਨਾਮ) ਜਪਿਆ ਕਰ । ਹੇ ਪਪੀਹੇ ! (ਹਰਿ-ਨਾਮ-ਬੁੰਦ ਤੋਂ ਪੈਦਾ ਹੋਣ ਵਾਲਾ) ਹਰੇਕ ਆਨੰਦ ਮੌਜੂਦ ਹੈ (ਪਰ ਇਹ ਆਨੰਦ ਉਸ ਜੀਵ ਨੂੰ ਪ੍ਰਾਪਤ ਹੁੰਦਾ ਹੈ, ਜਿਸ ਨੂੰ) ਗੁਰੂ ਨੇ (ਇਹ) ਵਿਖਾ ਦਿੱਤਾ ਹੈ ।

ਹੇ ਭਾਈ ! ਜਿਹੜੇ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦੇ ਰਹਿੰਦੇ ਹਨ, ਉਹਨਾਂ ਨੂੰ ਪ੍ਰੀਤਮ-ਪ੍ਰਭੂ ਮਿਲ ਪੈਂਦਾ ਹੈ, ਉਹਨਾਂ ਦੇ ਅੰਦਰ (ਸਿਫਤਿ-ਸਾਲਾਹ ਦਾ ਬੱਦਲ) ਝੜੀ ਲਾ ਕੇ ਆ ਵੱਸਦਾ ਹੈ । ਉਹਨਾਂ ਦੇ ਅੰਦਰ ਸਹਜੇ ਸਹਜੇ ਅਡੋਲ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੁੰਦੀ ਰਹਿੰਦੀ ਹੈ (ਉਹਨਾਂ ਦੇ ਅੰਦਰੋਂ) ਮਾਇਆ ਦੀ ਸਾਰੀ ਤ੍ਰਿਸ਼ਨਾ ਮਾਇਆ ਦੀ ਸਾਰੀ ਭੁੱਖ ਦੂਰ ਹੋ ਜਾਂਦੀ ਹੈ । ਮਾਇਆ ਦੇ ਮੋਹ ਦਾ ਸਾਰਾ ਰੌਲਾ ਉਹਨਾਂ ਦੇ ਅੰਦਰੋਂ ਮੁੱਕ ਜਾਂਦਾ ਹੈ, ਉਹਨਾਂ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ।

ਹੇ ਨਾਨਕ ! ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋ ਕੇ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਆਤਮਕ ਆਨੰਦ ਵਿਚ ਟਿਕੀਆਂ ਰਹਿੰਦੀਆਂ ਹਨ ।੫੬।

ਪੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥ ਇੰਦੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥ ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੁੰਦ ਮੁਹਿ ਪਾਇ ॥ ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥ ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥ ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥ ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥ (ਪੰਨਾ ੧੪੨੦)

ਪਦ ਅਰਥ:— ਪੁਰਹੁ—(ਆਪਣੀ) ਪੁਰ ਦਰਗਾਹ ਤੋਂ । ਖਸਮਿ—ਮਾਲਕ-ਪ੍ਰਭੂ ਨੇ । ਸਚੈ—ਸਦਾ ਕਾਇਮ ਰਹਿਣ ਵਾਲੇ । ਪਠਾਇ—ਤੋਰ ਕੇ, ਭੇਜ ਕੇ (ਪ੍ਰਥਾਪਯੁ) । ਇੰਦੁ—ਇੰਦਰ ਦੇਵਤਾ, ਬੱਦਲ । ਛਹਬਰ ਲਾਇ—ਝੜੀ ਲਾ ਕੇ । ਤਨਿ—ਤਨ ਵਿਚ । ਮਨਿ—ਮਨ ਵਿਚ । ਜਾਂ—ਜਦੋਂ । ਤਤੁ—(ਜੀਵਨ-ਤੱਤ) ਹਰਿਨਾਮ । ਮੁਹਿ—ਮੂੰਹ ਵਿਚ । ਅਨੁ—ਅੰਨ । ਉਪਜੈ—ਪੈਦਾ ਹੁੰਦਾ ਹੈ । ਪਾਇ—ਹਾਸਲ ਕਰਦੀ ਹੈ । ਅਨਦਿਨੁ—(ਅਨੁਦਿਨ) ਹਰ ਰੋਜ਼, ਹਰ ਵੇਲੇ । ਕੈ ਸਬਦਿ—ਦੇ ਸ਼ਬਦ ਵਿਚ । ਸਮਾਇ—ਲੀਨ ਹੋ ਕੇ । ਆਪੇ—ਆਪ ਹੀ । ਸਚਾ—ਸਦਾ-ਥਿਰ ਪ੍ਰਭੂ । ਕਰੈ ਰਜਾਇ—ਆਪਣਾ ਹੁਕਮ ਵਰਤਾਂਦਾ ਹੈ । ਕਾਮਣੀ—ਹੇ ਜੀਵ-ਇਸਤ੍ਰੀ ! ਭੈ ਕਾ ਸਹਜੁ—(ਪਰਮਾਤਮਾ ਦੇ) ਡਰ-ਅਦਬ ਤੋਂ ਪੈਦਾ ਹੋਈ ਆਤਮਕ ਅਡੋਲਤਾ । ਸੀਗਾਰੁ—ਗਾਇਣਾ । ਸਚਿ—ਸਦਾ-ਥਿਰ ਪ੍ਰਭੂ ਵਿਚ । ਲਿਵ ਲਾਇ—ਸੁਰਤਿ ਜੋੜ ਕੇ । ਨਾਮੋ—ਨਾਮ ਹੀ । ਮਨਿ—ਮਨ ਵਿਚ । ਲਏ ਛਡਾਇ—ਲੇਖੇ ਤੋਂ ਬਚਾ ਲੈਂਦਾ ਹੈ ।੫੭।

ਅਰਥ:— ਹੇ ਭਾਈ ! ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨੇ ਪੁਰ ਦਰਗਾਹ ਤੋਂ (ਆਪਣੇ) ਹੁਕਮ ਅਨੁਸਾਰ (ਹੀ) ਪ੍ਰੇਰ ਕੇ (ਇੰਦਰ ਦੇਵਤੇ ਨੂੰ, ਗੁਰੂ ਨੂੰ ਸਦਾ) ਭੇਜਿਆ ਹੈ । (ਉਸ ਦੇ ਹੁਕਮ ਵਿਚ ਹੀ) ਮਿਹਰ ਕਰ ਕੇ ਬੱਦਲ (-ਗੁਰੂ) ਡੂੰਘੀ ਝੜੀ ਲਾ ਕੇ ਵਰਖਾ ਕਰਦਾ ਹੈ । ਜਦੋਂ ਪਪੀਹਾ (ਆਤਮਕ ਜੀਵਨ ਦੇਣ ਵਾਲੀ ਨਾਮ-ਬੁੰਦ ਦਾ ਰਸੀਆ) ਨਾਮ-ਬੁੰਦ (ਆਪਣੇ) ਮੂੰਹ ਵਿਚ ਪਾਂਦਾ ਹੈ, ਤਦੋਂ ਉਸ ਦੇ ਤਨ ਵਿਚ ਆਨੰਦ ਪੈਦਾ ਹੁੰਦਾ ਹੈ । (ਜਿਵੇਂ ਵਰਖਾ ਨਾਲ) ਧਰਤੀ ਹਰੀਆਵਲੀ ਹੋ ਜਾਂਦੀ ਹੈ, (ਉਸ ਵਿਚ) ਬਹੁਤ ਅੰਨ ਪੈਦਾ ਹੁੰਦਾ ਹੈ (ਜਿਵੇਂ) ਗੁਰੂ ਦੇ ਸ਼ਬਦ ਵਿਚ ਲੀਨ ਹੋ ਕੇ ਜਗਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਨ ਲੱਗ ਪੈਂਦਾ ਹੈ । ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ (ਗੁਰੂ ਦੀ ਸਰਨ ਪਈ ਲੁਕਾਈ ਉਤੇ) ਬਖਸ਼ਿਸ਼ ਕਰਦਾ ਹੈ, ਮਿਹਰ ਕਰ ਕੇ ਆਪਣਾ ਹੁਕਮ ਵਰਤਾਂਦਾ ਹੈ ।

ਹੇ ਜੀਵ-ਇਸਤ੍ਰੀ ! ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਵਿਚ ਲੀਨ ਹੋ ਕੇ ਪਰਮਾਤਮਾ ਦੇ ਗੁਣ ਗਾਇਆ ਕਰ, (ਪ੍ਰਭੂ ਦੇ) ਡਰ-ਅਦਬ ਤੋਂ ਪੈਦਾ ਹੋਈ ਆਤਮਕ ਅਡੋਲਤਾ ਨੂੰ (ਆਪਣੇ ਜੀਵਨ ਦਾ) ਸਿੰਗਾਰ ਬਣਾਈ ਰੱਖ, ਸਦਾ-ਥਿਰ ਹਰੀ ਵਿਚ ਸੁਰਤਿ ਜੋੜ ਕੇ ਟਿਕੀ ਰਿਹਾ ਕਰ ।

ਹੇ ਨਾਨਕ ! ਜਿਸ ਦੇ ਮਨ ਵਿਚ ਹਰਿ-ਨਾਮ ਹੀ ਟਿਕਿਆ ਰਹਿੰਦਾ ਹੈ, ਪਰਮਾਤਮਾ ਉਸ ਨੂੰ ਦਰਗਾਹ ਵਿਚ ਲੇਖੇ ਤੋਂ ਬਚਾ ਲੈਂਦਾ ਹੈ ।੫੭।

ਬਾਬੀਹਾ ਸਗਲੀ ਧਰਤੀ ਜੇ ਫਿਰਹਿ ਉਡਿ ਚੜਹਿ ਆਕਾਸਿ ॥ ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥ (ਪੰਨਾ ੧੪੨੦)



ਪਦ ਅਰਥ:— ਬਾਬੀਹਾ—ਹੇ ਪਪੀਹੇ ! (ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੁੰਦ ਦੇ ਰਸੀਏ !)  
ਫਿਰਹਿ—ਤੂੰ ਫਿਰਦਾ ਰਹੇਂ । ਉੱਡਿ—ਉੱਡ ਕੇ । ਆਕਾਸਿ—ਆਕਾਸ਼ ਵਿਚ । ਸਤਿਗੁਰਿ ਮਿਲਿਐ—ਜੇ ਗੁਰੂ  
ਮਿਲ ਪਏ, ਗੁਰੂ ਮਿਲਿਆਂ ਹੀ । ਪਾਈਐ—ਮਿਲਦਾ ਹੈ । ਚੂਕੈ—ਮੁੱਕ ਜਾਂਦੀ ਹੈ । ਜੀਉ—ਜਿੰਦ । ਪਿੰਡੁ—  
ਸਰੀਰ । ਤਿਸ ਕਾ—(ਸੰਬੰਧਕ 'ਕਾ' ਦੇ ਕਾਰਨ ਲਫਜ਼ 'ਤਿਸੁ' ਦਾ ਉੱਡ ਗਿਆ ਹੈ) । ਤਿਸ ਕੈ—  
(ਸੰਬੰਧਕ 'ਕੈ' ਦੇ ਕਾਰਨ ਲਫਜ਼ 'ਤਿਸੁ' ਦਾ ਉੱਡ ਗਿਆ ਹੈ) । ਵਿਣੁ ਬੋਲਿਆ—ਵਿਣੁ ਬੋਲਿਆਂ ।  
ਕੀਚੈ—ਕੀਤੀ ਜਾਏ । ਘਟਿ ਘਟਿ—ਹਰੇਕ ਸਰੀਰ ਵਿਚ । ਏਕੋ—ਇਕ ਪ੍ਰਭੂ ਹੀ । ਸਬਦਿ—ਗੁਰੂ ਦੇ ਸ਼ਬਦ  
ਦੀ ਰਾਹੀਂ । ਪਰਗਾਸ—(ਆਤਮਕ ਜੀਵਨ ਦਾ) ਚਾਨਣ । ੫੮ ।

ਅਰਥ:— ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੁੰਦ ਦੇ ਰਸੀਏ ! (ਗੁਰੂ ਨੂੰ ਛੱਡ ਕੇ) ਤੂੰ (ਤੀਰਥ-ਜਾੜਾ  
ਆਦਿਕ ਦੀ ਖ਼ਾਤਰ) ਸਾਰੀ ਧਰਤੀ ਉਤੇ ਰਟਨ ਕਰਦਾ ਫਿਰੇਂ, ਜੇ ਤੂੰ (ਮਾਨਸਕ ਸ਼ਕਤੀਆਂ ਦੀ ਮਦਦ ਨਾਲ)  
ਉੱਡ ਕੇ ਆਕਾਸ਼ ਵਿਚ ਭੀ ਜਾ ਪਹੁੰਚੇਂ, (ਤਾਂ ਭੀ ਇਸ ਤਰ੍ਹਾਂ ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਨਹੀਂ  
ਮਿਟਦੀ । ਨਾਮ-ਜਲ ਨਾਲ ਹੀ ਮਾਇਆ ਦੀ) ਭੁੱਖ ਤ੍ਰਿਹ ਮਿਟਦੀ ਹੈ (ਅਤੇ ਉਹ ਨਾਮ-) ਜਲ ਗੁਰੂ  
ਮਿਲਿਆਂ (ਹੀ) ਪ੍ਰਾਪਤ ਹੁੰਦਾ ਹੈ ।

ਹੇ ਭਾਈ ! ਇਹ ਜਿੰਦ ਇਹ ਸਰੀਰ ਸਭ ਕੁਝ ਉਸ (ਪਰਮਾਤਮਾ) ਦਾ ਹੀ ਦਿੱਤਾ ਹੋਇਆ ਹੈ, ਹਰੇਕ ਦਾਤਿ  
ਉਸ ਦੇ ਹੀ ਵੱਸ ਵਿਚ ਹੈ । (ਜੀਵਾਂ ਦੇ) ਬੋਲਣ ਤੋਂ ਬਿਨਾ ਹੀ (ਹਰੇਕ ਜੀਵ ਦੀ) ਹਰੇਕ ਲੋੜ ਉਹ ਜਾਣਦਾ ਹੈ,  
(ਉਸ ਨੂੰ ਛੱਡ ਕੇ) ਹੋਰ ਕਿਸ ਅੱਗੇ ਅਰਦਾਸ ਕੀਤੀ ਜਾ ਸਕਦੀ ਹੈ ? ਹੇ ਨਨਾਕ ? ਹਰੇਕ ਸਰੀਰ ਵਿਚ ਉਹ  
ਪਰਮਾਤਮਾ ਆਪ ਹੀ ਮੌਜੂਦ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਹਰੇਕ ਜੀਵ ਦੇ ਅੰਦਰ ਆਤਮਕ ਜੀਵਨ ਦਾ)  
ਚਾਨਣ (ਉਹ ਆਪ ਹੀ) ਕਰਦਾ ਹੈ । ੫੯ ।

**ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥ ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ  
ਹੋਇ ॥੫੯॥ ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ  
ਸਭੁ ਕੋਇ ॥੬੦॥ ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥ ਹਰਿ ਵੁਠੈ ਮਨੁ ਤਨੁ  
ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥ (ਪੰਨਾ ੧੪੨੦)**

ਪਦ ਅਰਥ:— ਤਿਸੈ—ਉਸ (ਮਨੁੱਖ) ਨੂੰ ਹੀ । ਬਸੰਤੁ—ਖਿੜਾਉ ਦੀ ਰੁੱਤ । ਜਿ—ਜਿਹੜਾ (ਮਨੁੱਖ) ।  
ਸੇਵ—ਸਰਨ ਪੈ ਕੇ । ਸਮਾਇ—(ਹਰਿ-ਨਾਮ ਵਿਚ) ਲੀਨ ਰਹਿੰਦਾ ਹੈ । ਵੁਠਾ—ਆ ਵੱਸਦਾ ਹੈ । ਪਰਫੜੈ—  
ਖਿੜ ਪੈਂਦਾ ਹੈ । ਹਰੀਆਵਲੁ—ਹਰਾ-ਭਰਾ । ੫੯ ।

ਸਬਦੇ—ਗੁਰੂ ਦੇ ਸ਼ਬਦ ਦੀ ਰਾਹੀਂ । ਜਿਤੁ—ਜਿਸ (ਬਸੰਤ) ਦੀ ਰਾਹੀਂ । ਜਿਨਿ—ਜਿਸ (ਪ੍ਰਭੂ) ਨੇ ।  
ਸਿਰਿਆ—ਪੈਦਾ ਕੀਤਾ ਹੈ । ਸਭੁ ਕੋਇ—ਹਰੇਕ ਜੀਵ । ੬੦ ।

ਗੁਰਮੁਖਿ—ਗੁਰੂ ਦੀ ਰਾਹੀਂ । ਮਨਿ—ਮਨ ਵਿਚ । ਸੋਇ—ਉਹ ਪਰਮਾਤਮਾ । ਹਰਿ ਵੁਠੈ—ਜਦੋਂ ਪਰਮਾਤਮਾ  
ਆ ਵੱਸਦਾ ਹੈ । ਪਰਫੜੈ—ਖਿੜ ਪੈਂਦਾ ਹੈ । ੬੧ ।

ਅਰਥ:— (ਜਿਵੇਂ ਬਸੰਤ ਰੁੱਤ ਆਉਣ ਤੇ (ਸਾਰਾ ਜਗਤ ਹਰਾ-ਭਰਾ ਹੋ ਜਾਂਦਾ ਹੈ, (ਤਿਵੇਂ) ਹੇ ਨਾਨਕ !  
ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਲੀਨ ਰਹਿੰਦਾ ਹੈ ਉਸ ਦੇ ਅੰਦਰ ਆਤਮਕ ਖਿੜਾਉ  
ਦੀ ਰੁੱਤ ਬਣੀ ਰਹਿੰਦੀ ਹੈ (ਜਦੋਂ ਮਨੁੱਖ ਦੇ ਅੰਦਰ) ਪਰਮਾਤਮਾ ਆ ਵੱਸਦਾ ਹੈ, ਉਸ ਦਾ ਤਨ ਉਸ ਦਾ ਮਨ  
(ਆਤਮਕ ਆਨੰਦ ਨਾਲ) ਖਿੜ ਪੈਂਦਾ ਹੈ । ੫੯ ।

ਹੇ ਨਾਨਕ ! ਜਿਸ (ਪਰਮਾਤਮਾ) ਨੇ ਹਰੇਕ ਜੀਵ ਪੈਦਾ ਕੀਤਾ ਹੈ (ਜਿਸ ਮਨੁੱਖ ਨੂੰ ਉਸ ਦਾ) ਨਾਮ (ਗੁਰੂ ਦੇ) ਸ਼ਬਦ ਦੀ ਰਾਹੀਂ (ਕਦੇ) ਨਹੀਂ ਭੁੱਲਦਾ, ਉਸ ਦੇ ਅੰਦਰ ਸਦਾ ਲਈ (ਅਜਿਹੀ) ਖਿੜਾਉ ਦੀ ਰੁੱਤ ਬਣ ਜਾਂਦੀ ਹੈ ਜਿਸ ਦੀ ਬਰਕਤਿ ਨਾਲ ਉਸ ਦਾ ਮਨ ਆਨੰਦ-ਭਰਪੂਰ ਹੋ ਜਾਂਦਾ ਹੈ । ੬੦ ।

ਹੇ ਨਾਨਕ ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਉਹ (ਪਰਮਾਤਮਾ) ਆ ਵੱਸਦਾ ਹੈ, ਉਹਨਾਂ ਦੇ ਅੰਦਰ ਆਤਮਕ ਖਿੜਾਉ ਦਾ ਸਮਾ ਬਣਿਆ ਰਹਿੰਦਾ ਹੈ । ਹੇ ਭਾਈ ! (ਜਿਵੇਂ ਬਸੰਤ ਰੁੱਤੇ) ਸਾਰਾ ਜਗਤ ਹਰਾ-ਭਰਾ ਹੋ ਜਾਂਦਾ ਹੈ (ਤਿਵੇਂ, ਜਿਸ ਮਨੁੱਖ ਦੇ ਅੰਦਰ) ਪਰਮਾਤਮਾ ਆ ਵੱਸਦਾ ਹੈ (ਉਸ ਦਾ) ਮਨ (ਉਸ ਦਾ) ਤਨ ਖਿੜ ਪੈਂਦਾ ਹੈ । ੬੧ ।

ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥ ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥  
ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥ ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥ ਜਿਨਿ  
ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥ ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥  
ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥ ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣੁ ॥  
ਬਿਨੁ ਸਤਿਗੁਰੁ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥ ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ  
ਸਵਾਰਿ ॥ ਨਾਨਕ ਗੁਰਮੁਖਿ ਜਿਨ੍ਹੀ ਧਿਆਇਆ ਆਏ ਸੇ ਪਰਵਾਣੁ ॥੬੩॥ (ਪੰਨਾ ੧੪੨੦)

ਪਦ ਅਰਥ:— ਝਾਲਿ—ਝਾਲਾਂਘੇ । ਵਡੜੈ ਝਾਲਿ—ਬੜੇ ਸਵੇਰ ਵੇਲੇ, ਬਹੁਤ ਸਵੇਰੇ । ਝਲੁੰਭਲੈ—ਘੁਸਮੁਸੇ ।  
ਨਾਵੜਾ—ਸੋਹਣਾ ਨਾਮ । ਕਿਸੁ ਨਾਵੜਾ—ਕਿਸ ਦਾ ਸੋਹਣਾ ਨਾਮ ? ਪਰਮੇਸਰੈ ਨਾਉ—ਪਰਮੇਸਰ ਦਾ ਨਾਮ ।  
ਸਮਰਥੁ—ਤਾਕਤ ਵਾਲਾ । ੬੨ ।

ਹਰਹਟ—ਹਲਟ (ਬਹੁ-ਵਚਨ) । ਕਰਹਿ—ਕਰਦੇ ਹਨ (ਬਹੁ-ਵਚਨ) । ਬੋਲਹਿ—ਬੋਲਦੇ ਹਨ । ਭਲੀ  
ਬਾਣਿ—ਮਿੱਠੀ ਬੋਲੀ । ਹਦੂਰਿ—ਹਾਜ਼ਰ-ਨਾਜ਼ਰ, ਹਰ ਥਾਂ ਹਾਜ਼ਰ । ਕਰਹਿ—ਤੂੰ ਕਰਦਾ ਹੈਂ । ਕਿਆ—  
ਕਾਹਦੇ ਲਈ । ਜਿਨਿ—ਜਿਸ (ਪਰਮਾਤਮਾ) ਨੇ । ਜਿਨਿ ਹਰਿ—ਜਿਸ ਹਰੀ ਨੇ । ਰੰਗੁ—ਤਮਾਸ਼ਾ ।  
ਵਿਟਹੁ—ਤੋਂ । ਆਪੁ—ਆਪਾ-ਭਾਵ । ਛੋਡਹਿ—ਜੇ ਤੂੰ ਛੱਡ ਦੇਵੇਂ । ਸਹੁ—ਸਹੁ, ਖਸਮ-ਪ੍ਰਭੂ । ਸਚਾ—  
ਅਟੱਲ ਕਾਇਮ ਰਹਿਣ ਵਾਲਾ । ਫਿਕਾ—ਬੇ-ਸੁਆਦਾ । ਬੁਝਿ ਨ ਸਕਾ—ਬੁਝਿ ਨ ਸੱਕਾਂ । ਕਾਰ—  
(ਪਰਮਾਤਮਾ ਨੂੰ ਮਿਲਾ ਸਕਣ ਵਾਲਾ) ਕਰਤੱਬ । ਵਣੁ—ਜੰਗਲ । ਤ੍ਰਿਣੁ—ਤੀਲਾ, ਘਾਹ । ਤ੍ਰਿਭਵਣੁ—ਸਾਰਾ  
ਜਗਤ । ਅਨਦਿਨੁ—ਹਰ ਰੋਜ਼, ਹਰੇਕ ਦਿਹਾੜਾ । ਵਿਹਾਣੁ—ਬੀਤਦਾ ਹੈ । ਕਰਿ—ਕਰ ਕੇ । ਕਰਿ ਕਰਿ  
ਵੀਚਾਰ—(ਹੋਰ ਹੋਰ) ਵਿਚਾਰਾਂ ਕਰ ਕਰ ਕੇ । ਨਦਰਿ—ਮਿਹਰ ਦੀ ਨਿਗਾਹ । ਕਰਹਿ—(ਹੇ ਪ੍ਰਭੂ ! ) ਤੂੰ ਕਰੇਂ  
। ਆਪੇ—ਆਪ ਹੀ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਸੇ—ਉਹ (ਬਹੁ-ਵਚਨ) । ਪਰਵਾਣੁ—ਕਬੂਲ  
। ੬੩ ।

ਅਰਥ:— ਹੇ ਭਾਈ ਸੁਵਖਤੇ ਘੁਸਮੁਸੇ (ਵੇਲੇ ਉੱਠ ਕੇ) ਕਿਸ ਦਾ ਸੋਹਣਾ ਨਾਮ ਲੈਣਾ ਚਾਹੀਦਾ ਹੈ ? ਉਸ  
ਪਰਮੇਸਰ ਦਾ ਨਾਮ ਲੈਣਾ ਚਾਹੀਦਾ ਹੈ ਜੋ (ਜੀਵਾਂ ਨੂੰ) ਪੈਦਾ ਕਰਨ ਤੇ ਨਾਸ ਕਰਨ ਦੀ ਸਮਰਥਾ ਵਾਲਾ ਹੈ  
। ੬੨ ।

ਹੇ ਭਾਈ ! ਮਾਲਕ-ਪ੍ਰਭੂ ਤਾਂ ਸਦਾ ਤੇਰੇ ਨਾਲ ਵੱਸਦਾ ਹੈ (ਉਸ ਅੰਦਰ-ਵੱਸਦੇ ਨੂੰ ਭੁਲਾ ਕੇ ਬਾਹਰ ਲੋਕ-  
ਵਿਖਾਵੇ ਲਈ) ਤੂੰ ਕਿਉਂ ਉੱਚੀ ਉੱਚੀ ਪੁਕਾਰਦਾ ਹੈਂ ? (ਇਸ ਤਰ੍ਹਾਂ ਤਾਂ) ਹਲਟ ਭੀ (ਚੱਲਦੇ ਖੂਹ ਭੀ ਆਵਾਜ਼  
ਕੱਢਦੇ ਇਉਂ ਜਾਪਦੇ ਹਨ ਕਿ) ‘ਤੂੰ ਤੂੰ’ ਕਰ ਰਹੇ ਹਨ, ਅਤੇ ਮਿੱਠੀ ਸੁਰ ਵਿਚ ਆਵਾਜ਼ ਕੱਢਦੇ ਹਨ (ਪਰ ਉਹ

ਭਗਤੀ ਤਾਂ ਨਹੀਂ ਕਰ ਰਹੇ) ।

ਹੇ ਭਾਈ ! ਜਿਸ ਹਰੀ ਨੇ ਇਹ ਜਗਤ ਪੈਦਾ ਕਰ ਕੇ ਇਹ ਖੇਲ-ਤਮਾਸ਼ਾ ਬਣਾਇਆ ਹੈ, ਉਸ ਤੋਂ ਸਦਕੇ ਹੋਇਆ ਕਰ । ਸਦਾ ਕਾਇਮ ਰਹਿਣ ਵਾਲਾ ਵਿਚਾਰ ਇਹ ਹੈ ਕਿ ਜੇ ਤੂੰ (ਆਪਣੇ ਅੰਦਰੋਂ) ਆਪਾ ਭਾਵ ਛੱਡ ਦੇਵੇਂਗਾ, ਤਾਂ ਤੈਨੂੰ ਪਰਮਾਤਮਾ ਮਿਲ ਪਏਗਾ ।

ਹੇ ਭਾਈ ! ਹਉਮੈ ਅਹੰਕਾਰ ਦੇ ਆਸਰੇ ('ਤੂੰ ਤੂੰ') ਬੋਲਦਾ (ਭੀ) ਬੇ-ਸੁਆਦਾ ਰਹਿੰਦਾ ਹੈ (ਆਤਮਕ ਜੀਵਨ ਦਾ ਹੁਲਾਰਾ ਪੈਦਾ ਨਹੀਂ ਕਰ ਸਕਦਾ) । (ਜੇ ਮੈਂ ਸਦਾ ਹਉਮੈ ਦੇ ਆਸਰੇ ਹੀ 'ਤੂੰ ਤੂੰ' ਬੋਲਦਾ ਰਹਾਂ, ਤਾਂ) ਮੈਂ ਪਰਮਾਤਮਾ ਨਾਲ ਮਿਲ ਸਕਣ ਵਾਲਾ) ਕਰਤੱਬ ਸਮਝ ਨਹੀਂ ਸਕਦਾ ।

ਹੇ ਪ੍ਰਭੂ ! ਜੰਗਲ, (ਜੰਗਲ ਦਾ) ਘਾਹ, ਸਾਰਾ ਜਗਤ ਤੈਨੂੰ ਹੀ ਸਿਮਰ ਰਿਹਾ ਹੈ । ਹਰੇਕ ਦਿਹਾੜਾ ਸਦਾ ਸਾਰਾ ਸਮਾ (ਤੇਰੀ ਹੀ ਯਾਦ ਵਿਚ) ਬੀਤ ਰਿਹਾ ਹੈ । ਪਰ (ਅਨੇਕਾਂ ਹੀ ਪੰਡਿਤ ਲੋਕ) ਸੋਚਾਂ ਵਿਚਾਰਾਂ ਕਰ ਕੇ ਥੱਕਦੇ ਆ ਰਹੇ ਹਨ, ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਸੇ ਨੇ ਤੇਰਾ ਮਿਲਾਪ ਪ੍ਰਾਪਤ ਨਹੀਂ ਕੀਤਾ । ਜੇ ਤੂੰ ਮਿਹਰ ਦੀ ਨਿਗਾਹ ਕਰੇਂ, ਤਾਂ ਤੂੰ ਆਪ ਹੀ (ਜੀਵਾਂ ਦੇ ਆਤਮਕ ਜੀਵਨ) ਸੋਹਣੇ ਬਣਾ ਲੈਂਦਾ ਹੈਂ ।

ਹੇ ਨਾਨਕ ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਜੰਮੇ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੁੰਦੇ ਹਨ । ੬੩ ।

ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੇ ਵੇਸਿ ॥ ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥੬੪॥ ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ ॥ ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥੬੫॥ ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲ ਚਿਤ ॥ ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥ ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ ਲਾਇ ਚਿਤੁ ॥ ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥੬੬॥ ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ ॥ ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇ ॥੬੭॥ (ਪੰਨਾ ੧੪੨੧)

ਪਦ ਅਰਥ:— ਜੋਗੁ—(ਪਰਮਾਤਮਾ ਨਾਲ) ਮਿਲਾਪ । ਭਗਵੀ ਕਪੜੀ—ਭਗਵੀਂ ਕਪੜੀਂ, ਗੇਰੂਏ ਰੰਗ ਦੇ ਕੱਪੜਿਆਂ ਨਾਲ । ਵੇਸਿ—ਵੇਸਿ ਨਾਲ, ਪਹਿਰਾਵੇ ਨਾਲ । ਘਰਿ—ਘਰ ਵਿਚ, ਗ੍ਰਿਹਸਤ ਵਿਚ । ਪਾਈਐ—ਪ੍ਰਾਪਤ ਕਰ ਲਈਦਾ ਹੈ । ਕੈ ਉਪਦੇਸਿ—ਦੇ ਉਪਦੇਸ ਨਾਲ । ੬੪ ।

ਚਾਰੇ ਕੁੰਡਾ—ਚੌਹੀਂ ਪਾਸੀਂ । ਭਵਹਿ—ਭਵਹਿ, ਤੂੰ ਭੌਂਦਾ ਫਿਰੇਂ । ਪੜਹਿ—ਤੂੰ ਪੜ੍ਹਦਾ ਰਹੇਂ, ਪੜ੍ਹਹਿ । ਸਾਚਾ—ਸਦਾ ਕਾਇਮ ਰਹਿਣ ਵਾਲਾ ਪ੍ਰਭੂ । ਭੇਟੈ—ਮਿਲ ਪੈਂਦਾ ਹੈ । ਮਨਿ—ਮਨ ਵਿਚ । ਵਸੈ—ਆ ਵੱਸਦਾ ਹੈ । ਪਾਵਹਿ—ਪਾਵਹਿ, ਤੂੰ ਪ੍ਰਾਪਤ ਕਰ ਲਏਂਗਾ । ਮੋਖ ਦੁਆਰ—ਵਿਕਾਰਾਂ ਤੋਂ ਖਲਾਸੀ ਦਾ ਰਸਤਾ । ੬੫ ।

ਨਾਨਕ—ਹੇ ਨਾਨਕ ! ਵਰਤੈ—ਵਰਤ ਰਿਹਾ ਹੈ, ਚੱਲ ਰਿਹਾ ਹੈ । ਭਵੀ—ਉਲਟੀ ਹੋਈ ਹੈ, ਉਲਟੇ ਰਸਤੇ ਪਈ ਹੋਈ ਹੈ । ਫਿਰਹਿ—ਤੂੰ ਫਿਰਦਾ ਹੈਂ । ਚਲਚਿਤ—ਚੰਚਲਚਿਤ ਹੋ ਕੇ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਸਉ—ਸਿਉਂ ਨਾਲ । ਕਰਿ—ਕਰ ਕੇ, ਬਣਾ ਕੇ । ਕਿ—ਕਿਹੜੇ ? ਮਿਤ—ਹੇ ਮਿੱਤਰ ! ਕਰਿ ਦੋਸਤੀ—ਦੋਸਤੀ ਪੈਦਾ ਕਰ । ਲਾਇ ਚਿਤੁ—ਚਿੱਤ ਜੋੜੀ ਰੱਖ । ਮੂਲੁ—ਮੁੱਢ, ਜੜ੍ਹ । ਕਟੀਐ—ਵੱਢਿਆ ਜਾਂਦਾ ਹੈ । ਮਿਤ—ਹੇ ਮਿੱਤਰ । ੬੬ ।

ਸਮਝਾਇਸੀ—ਸੂਝ ਬਖਸ਼ੇਗਾ । ਜਾ ਕਉ—ਜਿਸ (ਮਨੁੱਖ) ਉਤੇ । ਨਦਰਿ—ਮਿਹਰ ਦੀ ਨਿਗਾਹ । ਨਦਰੀ ਬਾਹਰੀ—ਮਿਹਰ ਦੀ ਨਿਗਾਹ ਤੋਂ ਵਿਰਵਾ ਰਹਿ ਕੇ । ਕਰਣ ਪਲਾਹ—(ਕਰੁਣਾ ਪ੍ਰਲਾਪ) ਕਰਣ—ਕਰੁਣਾ, ਤਰਸ । ਪਲਾਹ—ਪ੍ਰਲਾਪ, ਬੋਲ । ਕਰਣ ਪਲਾਹ—ਤਰਸ-ਭਰੇ ਬੋਲ, ਕੀਰਨੇ । ੬੭ ।

ਅਰਥ:— ਹੇ ਭਾਈ ! (ਗ੍ਰਿਹਸਤ ਤਿਆਗ ਕੇ) ਗੇਰੂਏ ਰੰਗ ਦੇ ਕੱਪੜਿਆਂ ਨਾਲ ਜਾਂ ਮੈਲੇ ਪਹਿਰਾਵੇ ਨਾਲ (ਪਰਮਾਤਮਾ ਦਾ) ਮਿਲਾਪ ਨਹੀਂ ਹੋ ਜਾਂਦਾ । ਪਰ, ਹਾਂ, ਹੇ ਨਾਨਕ ! ਗੁਰੂ ਦੇ ਉਪਦੇਸ਼ ਦੀ ਰਾਹੀਂ ਗ੍ਰਿਹਸਤ ਵਿਚ ਰਹਿੰਦਿਆਂ ਹੀ (ਪਰਮਾਤਮਾ ਨਾਲ) ਮਿਲਾਪ ਹੋ ਸਕਦਾ ਹੈ । ੬੪ ।

ਹੇ ਭਾਈ ! (ਗ੍ਰਿਹਸਤ ਛੱਡ ਕੇ) ਜੇ ਤੂੰ (ਧਰਤੀ ਤੇ) ਚੌਹੀਂ ਪਾਸੀਂ ਤੁਰਿਆ ਫਿਰੇਂ, ਤੇ, ਜੇ ਤੂੰ ਸਦਾ ਹੀ ਵੇਦ (ਆਦਿਕ ਧਰਮ-ਪੁਸਤਕ) ਪੜ੍ਹਦਾ ਰਹੇਂ (ਤਾਂ ਭੀ ਵਿਕਾਰਾਂ ਤੋਂ ਖਲਾਸੀ ਦਾ ਰਸਤਾ ਨਹੀਂ ਲੱਭ ਸਕਦਾ) । ਹੇ ਨਾਨਕ ! (ਆਖ—ਹੇ ਭਾਈ ! ) ਤੂੰ ਵਿਕਾਰਾਂ ਤੋਂ ਖਲਾਸੀ ਦਾ ਦਰਵਾਜ਼ਾ (ਤਦੋਂ) ਲੱਭ ਲਏਂਗਾ, ਜਦੋਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੈਨੂੰ ਮਿਲ ਪਏਗਾ, ਜਦੋਂ ਹਰੀ (ਤੇਰੇ) ਮਨ ਵਿਚ ਆ ਵੱਸੇਗਾ । ੬੫ ।

ਹੇ ਨਾਨਕ ! (ਆਖ—ਹੇ ਭਾਈ ! ਤੇਰੇ ਭੀ ਕੀਹ ਵੱਸ ? ਸਾਰੇ ਸੰਸਾਰ ਵਿਚ) ਮਾਲਕ-ਪ੍ਰਭੂ ਦਾ ਹੁਕਮ ਚੱਲ ਰਿਹਾ ਹੈ (ਉਸ ਹੁਕਮ ਵਿਚ ਹੀ) ਤੇਰੀ ਮਤਿ ਉਲਟੇ ਰਾਹ ਪਈ ਹੋਈ ਹੈ, ਤੇ ਤੂੰ ਚੰਚਲ-ਚਿੱਤ ਹੋ ਕੇ (ਧਰਤੀ ਉਤੇ) ਵਿਚਰ ਰਿਹਾ ਹੈਂ । ਪਰ, ਹੇ ਮਿੱਤਰ ! (ਇਹ ਤਾਂ ਦੱਸ ਕਿ) ਆਪਣੇ ਮਨ ਦੇ ਪਿਛੇ ਤੁਰਨ ਵਾਲਿਆਂ ਨਾਲ ਦੋਸਤੀ ਪਾ ਕੇ ਤੂੰ ਆਤਮਕ ਆਨੰਦ ਦੀ ਆਸ ਕਿਵੇਂ ਕਰ ਸਕਦਾ ਹੈਂ ? ਹੇ ਭਾਈ ਗੁਰੂ ਦੇ ਸਨਮੁਖ ਰਹਿਣ ਵਾਲਿਆਂ ਨਾਲ ਮਿੜਤਾ ਬਣਾ, ਗੁਰੂ (ਦੇ ਚਰਨਾਂ) ਨਾਲ ਚਿੱਤ ਜੋੜੀ ਰੱਖ । (ਇਸ ਤਰ੍ਹਾਂ ਜਦੋਂ) ਜਨਮ ਮਰਨ ਦੇ ਗੇੜ ਦੀ ਜੜ੍ਹ ਵੱਢੀ ਜਾਂਦੀ ਹੈ, ਤਦੋਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ । ੬੬ ।

ਹੇ ਭਾਈ ! ਜ਼ਿੰਦਗੀ ਦੇ ਗਲਤ ਰਸਤੇ ਉੱਤੇ ਪਏ ਹੋਏ ਭੀ ਜਿਸ ਮਨੁੱਖ ਉਤੇ (ਪਰਮਾਤਮਾ) ਮਿਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਆਪ (ਹੀ ਆਤਮਕ ਜੀਵਨ ਦੀ) ਸਮਝ ਬਖਸ਼ ਦੇਂਦਾ ਹੈ । ਹੇ ਨਾਨਕ ! ਪਰਮਾਤਮਾ ਦੀ ਮਿਹਰ ਦੀ ਨਿਗਾਹ ਤੋਂ ਵਾਂਜਿਆ ਹੋਇਆ ਮਨੁੱਖ (ਸਦਾ) ਕੀਰਨੇ ਹੀ ਕਰਦਾ ਰਹਿੰਦਾ ਹੈ । ੬੭ ।

ੴ ਸਤਿਗੁਰ ਪ੍ਰਸਾਦਿ ॥

### ਸਲੋਕ ਮਹਲਾ ੪

ਵਡਭਾਗੀਆ ਸੋਹਾਗਣੀ ਜਿਨ੍ਹਾ ਗੁਰਮੁਖਿ ਮਿਲਿਆ ਹਰਿ ਰਾਇ ॥ ਅੰਤਰਿ ਜੋਤਿ ਪਰਗਾਸੀਆ ਨਾਨਕ ਨਾਮਿ ਸਮਾਇ ॥੧॥ (ਪੰਨਾ ੧੪੨੧)

ਪਦ ਅਰਥ:— ਸੋਹਾਗਣੀ—ਸੁਹਾਗ ਵਾਲੀਆਂ, ਖਸਮ ਵਾਲੀਆਂ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਹਰਿ ਰਾਇ—ਪ੍ਰਭੂ-ਪਾਤਿਸ਼ਾਹ । ਅੰਤਰਿ—(ਉਹਨਾਂ ਦੇ) ਅੰਦਰ । ਪਰਗਾਸੀਆ—ਚਮਕ ਪੈਂਦੀ ਹੈ । ਨਾਮਿ—ਨਾਮ ਵਿਚ । ਸਮਾਇ—ਲੀਨ ਰਹਿ ਕੇ । ੧ ।

ਅਰਥ:— ਹੇ ਨਾਨਕ ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜੀਵ-ਇਸੜੀਆਂ ਨੂੰ ਪ੍ਰਭੂ-ਪਾਤਿਸ਼ਾਹ ਮਿਲ ਪੈਂਦਾ ਹੈ, ਉਹ ਵੱਡੇ ਭਾਗਾਂ ਵਾਲੀਆਂ ਬਣ ਜਾਂਦੀਆਂ ਹਨ, ਉਹ ਖਸਮ ਵਾਲੀਆਂ ਅਖਵਾਂਦੀਆਂ ਹਨ । ਪ੍ਰਭੂ ਦੇ ਨਾਮ ਵਿਚ ਲੀਨ ਰਹਿ ਕੇ ਉਹਨਾਂ ਦੇ ਅੰਦਰ ਪਰਮਾਤਮਾ ਦੀ ਜੋਤਿ ਚਮਕ ਪੈਂਦੀ ਹੈ । ੧ ।

ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥ ਜਿਤੁ ਮਿਲਿਐ ਤਿਖ ਉਤਰੈ ਤਨੁ ਮਨੁ ਸੀਤਲੁ ਹੋਇ ॥ ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ ਜਿਸ ਨੋ ਸਮਤੁ ਸਭ ਕੋਇ ॥ ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥ ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮੁ ਵੀਚਾਰੁ ॥ ਵਾਹੁ ਵਾਹੁ ਸਤਿਗੁਰੁ

ਨਿਰੰਕਾਰ ਹੈ ਜਿਸ ਅੰਤੁ ਨ ਪਾਰਾਵਾਰੁ ॥ ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ ॥ ਨਾਨਕ ਸਤਿਗੁਰੁ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥੨॥ (ਪੰਨਾ ੧੪੨੧)

ਪਦ ਅਰਥ:— ਵਾਹੁ—ਧੰਨ, ਸਲਾਹੁਣ-ਜੋਗ । ਵਾਹੁ ਵਾਹੁ—ਧੰਨ ਧੰਨ । ਜਿਨਿ—ਜਿਸ (ਗੁਰੂ) ਨੇ । ਸਚੁ—ਸਦਾ ਕਾਇਮ ਰਹਿਣ ਵਾਲਾ ਪ੍ਰਭੂ । ਜਾਤਾ—ਸਾਂਝ ਪਾਈ । ਜਿਤੁ ਮਿਲਿਐ—ਜਿਸ ਨੂੰ ਮਿਲਿਆਂ । ਤਿਖ—ਤ੍ਰਿਹ । ਸੀਤਲੁ—ਠੰਢਾ-ਠਾਰ । ਜਿਸ ਨੋ—(ਸੰਬੰਧਕ 'ਨੋ' ਦੇ ਕਾਰਨ ਲਫਜ਼ 'ਜਿਸੁ' ਦਾ ਉੱਡ ਗਿਆ ਹੈ) । ਸਮਤੁ—ਇਕੋ ਜਿਹਾ । ਸਭ ਕੋਇ—ਹਰੇਕ ਜੀਵ । ਤੁਲਿ—ਬਰਾਬਰ । ਸੁਜਾਣੁ—ਸਿਆਣਾ । ਜਿਸੁ ਅੰਤਰਿ—ਜਿਸ (ਗੁਰੂ) ਦੇ ਅੰਦਰ । ਜਿਸੁ ਅੰਤੁ ਨ—ਜਿਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ (ਪੈ ਸਕਦਾ) । ਜਿ—ਜਿਹੜਾ । ਦ੍ਰਿੜਾਏ—ਹਿਰਦੇ ਵਿਚ ਪੱਕਾ ਕਰਦਾ ਹੈ । ਸਤਿਗੁਰੁ ਵਾਹੁ ਵਾਹੁ—ਗੁਰੂ ਨੂੰ ਧੰਨ ਧੰਨ (ਆਖੋ) । ਜਿਸ ਤੇ—(ਸੰਬੰਧਕ 'ਤੇ' ਦੇ ਕਾਰਨ ਲਫਜ਼ 'ਜਿਸੁ' ਦਾ ਉੱਡ ਗਿਆ ਹੈ) ਜਿਸ (ਗੁਰੂ) ਪਾਸੋਂ ।੨।

ਅਰਥ:— ਹੇ ਭਾਈ ! ਮਹਾ ਪੁਰਖ ਗੁਰੂ ਧੰਨ ਹੈ ਧੰਨ ਹੈ, ਜਿਸ (ਗੁਰੂ) ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੋਈ ਹੈ, ਜਿਸ (ਗੁਰੂ) ਨੂੰ ਮਿਲਿਆਂ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, (ਮਨੁੱਖ ਦਾ) ਤਨ ਅਤੇ ਮਨ ਠੰਢਾ-ਠਾਰ ਸ਼ਾਂਤ ਹੋ ਜਾਂਦਾ ਹੈ ।

ਹੇ ਭਾਈ ! ਗੁਰੂ ਸੱਤ ਪੁਰਖ ਸਲਾਹੁਣ-ਜੋਗ ਹੈ ਧੰਨ ਹੈ, ਕਿਉਂਕਿ ਉਸ ਨੂੰ ਹਰੇਕ ਜੀਵ ਇਕੋ ਜਿਹਾ (ਦਿੱਸਦਾ) ਹੈ । ਗੁਰੂ ਧੰਨ ਹੈ, ਗੁਰੂ ਧੰਨ ਹੈ, ਗੁਰੂ ਨੂੰ ਕਿਸੇ ਨਾਲ ਵੈਰ ਨਹੀਂ (ਕੋਈ ਮਨੁੱਖ ਗੁਰੂ ਦੀ ਨਿੰਦਾ ਕਰੇ, ਕੋਈ ਵਡਿਆਈ ਕਰੇ) ਗੁਰੂ ਨੂੰ (ਉਹ) ਨਿੰਦਾ ਜਾਂ ਵਡਿਆਈ ਇਕੋ ਜਿਹੀ ਜਾਪਦੀ ਹੈ ।

ਹੇ ਭਾਈ ! ਗੁਰੂ ਧੰਨ ਹੈ ਗੁਰੂ ਧੰਨ ਹੈ, ਗੁਰੂ (ਆਤਮਕ ਜੀਵਨ ਦੀ ਸੂਝ ਵਿਚ) ਸਿਆਣਾ ਹੈ, ਗੁਰੂ ਦੇ ਅੰਦਰ ਪਰਮਾਤਮਾ ਸਦਾ ਵੱਸ ਰਿਹਾ ਹੈ । ਗੁਰੂ ਸਲਾਹੁਣ-ਜੋਗ ਹੈ, ਗੁਰੂ (ਉਸ) ਨਿਰੰਕਾਰ (ਦਾ ਰੂਪ) ਹੈ ਜਿਸ ਦੇ ਗੁਣਾਂ ਦਾ ਅੰਤ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ । ਗੁਰੂ ਧੰਨ ਹੈ ਗੁਰੂ ਧੰਨ ਹੈ, ਕਿਉਂਕਿ ਉਹ (ਮਨੁੱਖ ਦੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ (ਦਾ ਨਾਮ) ਪੱਕਾ ਕਰ ਦੇਂਦਾ ਹੈ ।

ਹੇ ਨਾਨਕ ! ਜਿਸ (ਗੁਰੂ) ਤੋਂ ਪਰਮਾਤਮਾ ਦਾ ਨਾਮ ਹਾਸਲ ਹੁੰਦਾ ਹੈ, ਉਸ ਨੂੰ (ਸਦਾ) ਧੰਨ ਧੰਨ ਆਖਿਆ ਕਰੋ ।੨।

ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਬਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੩॥ (ਪੰਨਾ ੧੪੨੧)

ਪਦ ਅਰਥ:— ਹਰਿ ਪ੍ਰਭੂ ਗੋਬਿੰਦੁ ਨਾਮੁ—ਹਰੀ ਪ੍ਰਭੂ ਦਾ ਗੋਬਿੰਦ ਨਾਮ । ਸਚਾ—ਸਦਾ ਕਾਇਮ ਰਹਿਣ ਵਾਲਾ । ਸੋਹਿਲਾ—ਖੁਸ਼ੀ ਦਾ ਗੀਤ । ਅਨਦਿਨੁ—ਹਰ ਰੋਜ਼, ਹਰ ਵੇਲੇ । ਮਨਿ—ਮਨ ਵਿਚ । ਵਡਭਾਗੀ—ਵੱਡੇ ਭਾਗਾਂ ਵਾਲਿਆਂ ਨੇ । ਪਰਮਾਨੰਦੁ—ਪਰਮ ਆਨੰਦ, ਸਭ ਤੋਂ ਉੱਚੇ ਆਨੰਦ ਦਾ ਮਾਲਕ-ਪ੍ਰਭੂ । ਬਹੁੜਿ—ਮੁੜ । ਮਨਿ—ਮਨ ਵਿਚ । ਤਨਿ—ਤਨ ਵਿਚ । ਭੰਗੁ—ਤੋਟ, ਆਤਮਕ ਆਨੰਦ ਵਲੋਂ ਤੋਟ ।੩।

ਅਰਥ:— ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਵਾਸਤੇ ਹਰੀ ਪ੍ਰਭੂ ਦਾ ਗੋਬਿੰਦ ਨਾਮ (ਹੀ) ਸਦਾ ਕਾਇਮ ਰਹਿਣ ਵਾਲਾ ਖੁਸ਼ੀ ਦਾ ਗੀਤ ਹੈ । ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਦੀ ਸਿਫਤਿ ਕੀਤੀ, ਹਰਿ-ਨਾਮ ਹੀ ਜਪਿਆ, ਉਹਨਾਂ ਦੇ ਮਨ ਵਿਚ ਅਨੰਦ ਬਣਿਆ ਰਹਿੰਦਾ ਹੈ । ਹੇ ਭਾਈ ! ਵੱਡੇ ਭਾਗਾਂ ਵਾਲੇ ਮਨੁੱਖਾਂ ਨੇ ਸਭ

ਤੋਂ ਉੱਚੇ ਆਤਮਕ ਅਨੰਦ ਦੇ ਮਾਲਕ-ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ । ਹੇ ਦਾਸ ਨਾਨਕ ! (ਜਿਨ੍ਹਾਂ ਨੇ ਹਰ ਵੇਲੇ) ਹਰਿ-ਨਾਮ ਦੀ ਵਡਿਆਈ ਕੀਤੀ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ (ਆਤਮਕ ਆਨੰਦ ਦੀ) ਮੁੜ ਕਦੇ ਤੋਟ ਨਹੀਂ ਆਉਂਦੀ ।੩।

ਮੂੰ ਪਿਰੀਆ ਸਉ ਨੇਹੁ ਕਿਉ ਸਜਣ ਮਿਲਹਿ ਪਿਆਰਿਆ ॥ ਹਉ ਢੁਢੇਦੀ ਤਿਨ ਸਜਣ ਸਚਿ ਸਵਾਰਿਆ ॥  
ਸਤਿਗੁਰੁ ਮੈਡਾ ਮਿਤੁ ਹੈ ਜੇ ਮਿਲੈ ਤ ਇਹੁ ਮਨੁ ਵਾਰਿਆ ॥ ਦੇਂਦਾ ਮੂੰ ਪਿਰੁ ਦਸਿ ਹਰਿ ਸਜਣੁ ਸਿਰਜਣਹਾਰਿਆ  
॥ ਨਾਨਕ ਹਉ ਪਿਰੁ ਭਾਲੀ ਆਪਣਾ ਸਤਿਗੁਰੁ ਨਾਲਿ ਦਿਖਾਲਿਆ ॥੪॥ (ਪੰਨਾ ੧੪੨੧)

ਪਦ ਅਰਥ:— ਸਉ—ਸਉਂ, ਸਿਉਂ, ਨਾਲ । ਪਿਰੀਆ ਸਉ—ਪਿਆਰੇ ਨਾਲ । ਮੂੰ ਨੇਹੁ—ਮੇਰਾ ਪਿਆਰ ।  
ਕਿਉ—ਕਿਵੇਂ । ਮਿਲਹਿ—ਮਿਲ ਪੈਣ (ਬਹੁ-ਵਚਨ) । ਹਉ—ਹਉਂ, ਮੈਂ । ਤਿਨ ਸਜਣ—ਉਹਨਾਂ ਸੱਜਣਾਂ ਨੂੰ  
। ਸਚਿ—ਸਦਾ-ਥਿਰ ਹਰਿ-ਨਾਮ ਨੇ । ਸਵਾਰਿਆ—ਸੋਹਣੇ ਜੀਵਨ ਵਾਲੇ ਬਣਾ ਦਿੱਤਾ ਹੈ । ਮੈਡਾ—ਮੇਰਾ ।  
ਤ—ਤਾਂ । ਵਾਰਿਆ—ਸਦਕੇ ਕੀਤਾ । ਮੂੰ—ਮੈਨੂੰ । ਦੇਂਦਾ ਦਸਿ—ਦੱਸ ਦੇਂਦਾ ਹੈ । ਸਿਰਜਣਹਾਰਿਆ—  
(ਸ੍ਰਿਸ਼ਟੀ) ਪੈਦਾ ਕਰਨ ਵਾਲਾ । ਨਾਨਕ—ਹੇ ਨਾਨਕ ! (ਆਖ—) । ਭਾਲੀ—ਭਾਲੀਂ, ਮੈਂ ਭਾਲਦੀ ਹਾਂ ।  
ਸਤਿਗੁਰ—ਹੇ ਸਤਿਗੁਰੂ ! ਨਾਲਿ—(ਮੇਰੇ) ਨਾਲ (ਵੱਸਦਾ) ।੪।

ਅਰਥ:— ਹੇ ਭਾਈ ! (ਆਪਣੇ) ਪਿਆਰੇ (ਪ੍ਰਭੂ) ਨਾਲ ਮੇਰਾ ਪਿਆਰ ਹੈ (ਮੇਰੀ ਹਰ ਵੇਲੇ ਤਾਂਘ ਹੈ ਕਿ ਮੈਨੂੰ)  
ਕਿਵੇਂ (ਉਹ) ਪਿਆਰੇ ਸੱਜਣ ਮਿਲ ਪੈਣ (ਜਿਹੜੇ ਮੈਨੂੰ ਪ੍ਰਭੂ-ਪਤੀ ਨਾਲ ਮਿਲਾ ਦੇਣ) । ਮੈਂ ਉਹਨਾਂ ਸੱਜਣਾਂ ਨੂੰ  
ਲੱਭਦੀ ਫਿਰਦੀ ਹਾਂ, ਸਦਾ-ਥਿਰ ਹਰਿ ਨਾਮ ਨੇ ਜਿਨ੍ਹਾਂ ਨੂੰ ਸੋਹਣੇ ਜੀਵਨ ਵਾਲਾ ਬਣਾ ਦਿੱਤਾ ਹੈ । ਹੇ ਭਾਈ !  
ਗੁਰੂ (ਹੀ) ਮੇਰਾ (ਅਸਲ) ਮਿੱਤਰ ਹੈ । ਜੇ (ਮੈਨੂੰ ਗੁਰੂ) ਮਿਲ ਪਏ, ਤਾਂ (ਮੈਂ ਆਪਣਾ) ਇਹ ਮਨ (ਉਸ ਤੋਂ)  
ਸਦਕੇ ਕਰ ਦਿਆਂ । (ਗੁਰੂ ਹੀ) ਮੈਨੂੰ ਦੱਸ ਸਕਦਾ ਹੈ ਕਿ ਸਿਰਜਣਹਾਰ ਹਰੀ (ਹੀ ਅਸਲ) ਸੱਜਣ ਹੈ ।

ਹੇ ਨਾਨਕ ! (ਆਖ—) ਹੇ ਸਤਿਗੁਰੂ ! ਮੈਂ ਆਪਣਾ ਖਸਮ-ਪ੍ਰਭੂ ਢੁੰਢ ਰਹੀ ਸਾਂ, ਤੂੰ (ਮੈਨੂੰ ਮੇਰੇ) ਨਾਲ  
(ਵੱਸਦਾ) ਵਿਖਾਲ ਦਿੱਤਾ ਹੈ ।੪।

ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥ ਕੇ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥ ਹਉ  
ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥ ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ  
ਮੇਲਾਵਏ ॥੫॥ (ਪੰਨਾ ੧੪੨੧-੧੪੨੨)

ਪਦ ਅਰਥ:— ਹਉ—ਹਉਂ, ਮੈਂ । ਖੜੀ—ਖਲੋਤੀ, ਤਾਂਘ ਨਾਲ । ਨਿਹਾਲੀ—ਨਿਹਾਲੀਂ, ਮੈਂ ਤੱਕ ਰਹੀ ਹਾਂ,  
ਮੈਂ ਵੇਖ ਰਹੀ ਹਾਂ । ਪੰਧੁ—ਰਸਤਾ । ਮਤੁ—ਸ਼ਾਇਦ । ਮੂੰ ਸਜਣੁ—ਮੇਰਾ ਸੱਜਣ । ਆਵਏ—ਆਵੈ, ਆ  
ਰਿਹਾ ਹੈ । ਕੇ—ਕੋਈ । ਆਣਿ—ਲਿਆ ਕੇ । ਮੈ—ਮੈਨੂੰ । ਮੇਲਿ—ਮੇਲ ਕੇ । ਮਿਲਾਵਏ—ਮਿਲਾਵੈ, ਮਿਲਾ  
ਦੇਵੇ । ਜੀਉ—ਜਿੰਦ । ਕਰੀ—ਕਰੀਂ, ਮੈਂ ਕਰਾਂ । ਤਿਸ ਵਿਟਉ—ਉਸ ਤੋਂ । ਚਉ ਖੰਨੀਐ—ਚਾਰ ਟੋਟੇ  
(ਚਉ—ਚਾਰ) । ਮੈ—ਮੈਨੂੰ । ਦਇਆਲੁ—ਦਇਆਵਾਨ । ਮੇਲਾਵਏ—ਮੇਲਾਵੈ, ਮਿਲਾ ਦੇਂਦਾ ਹੈ ।੫।

ਅਰਥ:— ਹੇ ਭਾਈ ! ਮੈਂ ਤਾਂਘ ਨਾਲ ਰਾਹ ਤੱਕ ਰਹੀ ਹਾਂ ਕਿ ਸ਼ਾਇਦ ਮੇਰਾ ਸੱਜਣ ਆ ਰਿਹਾ ਹੈ, ਜਿਹੜਾ  
ਮੈਨੂੰ (ਮੇਰਾ ਪ੍ਰਭੂ-) ਪਤੀ ਅੱਜ (ਇਸੇ ਜੀਵਨ ਵਿਚ) ਲਿਆ ਕੇ ਮਿਲਾ ਦੇਂਦਾ ਹੋਵੇ । ਜਿਹੜਾ ਮੈਨੂੰ ਮੇਰੇ  
ਪਿਆਰੇ ਦਾ ਦਰਸ਼ਨ ਕਰਾ ਦੇਵੇ, ਮੈਂ ਉਸ ਤੋਂ (ਆਪਣੀ) ਜਿੰਦ ਚਾਰ ਟੋਟੇ ਕਰ ਦਿਆਂ (ਸਦਕੇ ਕਰਨ ਨੂੰ  
ਤਿਆਰ ਹਾਂ) ।

ਹੇ ਨਾਨਕ ! ਜਦੋਂ ਹਰੀ-ਪ੍ਰਭੂ (ਆਪ) ਦਇਆਵਾਨ ਹੁੰਦਾ ਹੈ, ਤਦੋਂ ਉਹ ਪੂਰਾ ਗੁਰੂ ਮਿਲਾਂਦਾ ਹੈ (ਤੇ, ਪੂਰਾ

ਗੁਰੂ ਪ੍ਰਭੂ-ਪਤੀ ਦੇ ਚਰਨਾਂ ਵਿਚ ਜੋੜ ਦੇਂਦਾ ਹੈ) ।੫।

ਅੰਤਰਿ ਜੋਰੁ ਹਉਮੈ ਤਨਿ ਮਾਇਆ ਕੂੜੀ ਆਵੈ ਜਾਇ ॥ ਸਤਿਗੁਰ ਕਾ ਫੁਰਮਾਇਆ ਮੰਨਿ ਨ ਸਕੀ ਦੁਤਰੁ  
ਤਰਿਆ ਨ ਜਾਇ ॥ ਨਦਰਿ ਕਰੇ ਜਿਸੁ ਆਪਣੀ ਸੋ ਚਲੈ ਸਤਿਗੁਰ ਭਾਇ ॥ ਸਤਿਗੁਰ ਕਾ ਦਰਸਨੁ ਸਫਲੁ ਹੈ ਜੋ  
ਇਛੈ ਸੋ ਫਲੁ ਪਾਇ ॥ ਜਿਨੀ ਸਤਿਗੁਰੁ ਮੰਨਿਆਂ ਹਉ ਤਿਨ ਕੇ ਲਾਗਉ ਪਾਇ ॥ ਨਾਨਕੁ ਤਾ ਕਾ ਦਾਸੁ ਹੈ ਜਿ  
ਅਨਦਿਨੁ ਰਹੈ ਲਿਵ ਲਾਇ ॥੬॥ (ਪੰਨਾ ੧੪੨੨)

ਪਦ ਅਰਥ:— ਜੋਰੁ ਹਉਮੈ—ਹਉਮੈ ਦਾ ਜੋਰ । ਤਨਿ—ਸਰੀਰ ਵਿਚ । ਕੂੜੀ—ਝੂਠ-ਮੂਠ, ਵਿਖਾਵੇ ਵਾਸਤੇ  
ਹੀ । ਆਵੈ—(ਗੁਰੂ ਦੇ ਦਰ ਤੇ) ਆਉਂਦਾ ਹੈ । ਜਾਇ—ਜਾਂਦਾ ਹੈ । ਦੁਤਰੁ—(ਦੁਸ਼ਟਰ) ਜਿਸ ਤੋਂ ਪਾਰ  
ਲੰਘਣਾ ਔਖਾ ਹੈ । ਨਦਰਿ—ਮਿਹਰ ਦੀ ਨਿਗਾਹ । ਸਤਿਗੁਰ ਭਾਇ—ਗੁਰੂ ਦੀ ਰਜ਼ਾ ਵਿਚ । ਸਫਲੁ—ਫਲ  
ਦੇਣ ਵਾਲਾ । ਜੋ ਫਲੁ—ਜਿਹੜਾ ਫਲ । ਇਛੈ—ਮਨ ਵਿਚ ਧਾਰਦਾ ਹੈ । ਸਤਿਗੁਰੁ ਮੰਨਿਆਂ—ਗੁਰੂ ਉਤੇ  
ਸਰਧਾ ਲਿਆਂਦੀ । ਹਉ—ਹਉਂ, ਮੈਂ । ਲਾਗਉ—ਲਾਗਉਂ, ਮੈਂ ਲੱਗਦਾ ਹਾਂ । ਤਿਨ ਕੇ ਪਾਇ—ਉਹਨਾਂ ਪੈਰੀਂ  
। ਤਾ ਕਾ—ਉਸ (ਮਨੁੱਖ) ਨੇ । ਜਿ—ਜਿਹੜਾ (ਮਨੁੱਖ) । ਅਨਦਿਨੁ—ਹਰ ਰੋਜ਼, ਹਰ ਵੇਲੇ । ਲਿਵ ਲਾਇ  
ਰਹੈ—ਸੁਰਤਿ ਜੋੜੀ ਰੱਖਦਾ ਹੈ । ੬।

ਅਰਥ:— ਹੇ ਭਾਈ ! ਜਿਸ ਮਨੁੱਖ ਦੇ ਅੰਦਰ ਹਉਮੈ ਦਾ ਜੋਰ ਪਿਆ ਰਹਿੰਦਾ ਹੈ ਜਿਸ ਦੇ ਸਰੀਰ ਵਿਚ  
ਮਾਇਆ ਦਾ ਪ੍ਰਭਾਵ ਬਣਿਆ ਰਹਿੰਦਾ ਹੈ, ਉਹ ਮਨੁੱਖ (ਗੁਰੂ ਦੇ ਦਰ ਤੇ) ਸਿਰਫ਼ ਵਿਖਾਵੇ ਦੀ ਖ਼ਾਤਰ ਹੀ  
ਆਉਂਦਾ ਰਹਿੰਦਾ ਹੈ । ਉਹ ਮਨੁੱਖ ਗੁਰੂ ਦੇ ਦੱਸੇ ਹੁਕਮ ਵਿਚ ਸਰਧਾ ਨਹੀਂ ਬਣਾ ਸਕਦਾ, (ਇਸ ਵਾਸਤੇ ਉਹ  
ਮਨੁੱਖ ਇਸ ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕਦਾ ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ । (ਪਰ,  
ਹੇ ਭਾਈ !) ਉਹ ਮਨੁੱਖ (ਹੀ) ਗੁਰੂ ਦੀ ਰਜ਼ਾ ਵਿਚ (ਜੀਵਨ-ਤੋਰ) ਤੁਰਦਾ ਹੈ, ਜਿਸ ਉੱਤੇ ਪਰਮਾਤਮਾ ਦੀ  
ਆਪਣੀ ਮਿਹਰ ਦੀ ਨਿਗਾਹ ਕਰਦਾ ਹੈ । ਹੇ ਭਾਈ ! ਗੁਰੂ ਦਾ ਦੀਦਾਰ ਜ਼ਰੂਰ ਫਲ ਦੇਂਦਾ ਹੈ, (ਗੁਰੂ ਦਾ  
ਦਰਸ਼ਨ ਕਰਨ ਵਾਲਾ ਮਨੁੱਖ) ਜਿਹੜੀ ਮੰਗ ਆਪਣੇ ਮਨ ਵਿਚ ਧਾਰਦਾ ਹੈ, ਉਹੀ ਮੰਗ ਪ੍ਰਾਪਤ ਕਰ ਲੈਂਦਾ ਹੈ  
।

ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ ਗੁਰੂ ਉੱਤੇ ਸਰਧਾ ਬਣਾਈ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ । ਜਿਹੜਾ ਮਨੁੱਖ  
ਹਰ ਵੇਲੇ (ਗੁਰੂ-ਚਰਨਾਂ ਵਿਚ) ਸੁਰਤਿ ਜੋੜੀ ਰੱਖਦਾ ਹੈ, ਨਾਨਕ ਉਸ ਮਨੁੱਖ ਦਾ (ਸਦਾ ਲਈ) ਦਾਸ ਹੈ । ੬।

ਜਿਨਾ ਪਿਰੀ ਪਿਆਰੁ ਬਿਨੁ ਦਰਸਨ ਕਿਉ ਤ੍ਰਿਪਤੀਐ ॥ ਨਾਨਕ ਮਿਲੇ ਸੁਭਾਇ ਗੁਰਮੁਖਿ ਇਹੁ ਮਨੁ ਰਹਸੀਐ  
॥੭॥ ਜਿਨਾ ਪਿਰੀ ਪਿਆਰੁ ਕਿਉ ਜੀਵਨਿ ਪਿਰ ਬਾਹਰੇ ॥ ਜਾਂ ਸਹੁ ਦੇਖਨਿ ਆਪਣਾ ਨਾਨਕ ਥੀਵਨਿ ਭੀ ਹਰੇ  
॥੮॥ (ਪੰਨਾ ੧੪੨੨)

ਪਦ ਅਰਥ:— ਪਿਰੀ ਪਿਆਰੁ—ਪਿਆਰੇ (ਪ੍ਰਭੂ) ਦਾ ਪਿਆਰ । ਕਿਉ ਤ੍ਰਿਪਤੀਐ—ਕਿਵੇਂ ਤ੍ਰਿਪਤੀ ਹੋ ਸਕਦੀ  
ਹੈ ? ਸੁਭਾਇ—ਪਿਆਰ ਵਿਚ । ਗੁਰਮੁਖਿ ਮਨੁ—ਗੁਰੂ ਦੇ ਸਨਮੁਖ ਰਹਿਣ ਵਾਲੇ ਦਾ ਮਨ । ਰਹਸੀਐ—  
ਪ੍ਰਸੰਨ ਰਹਿੰਦਾ ਹੈ । ੭।

ਕਿਉ ਜੀਵਨਿ—ਕਿਵੇਂ ਜੀਉ ਸਕਦੇ ਹਨ ? ਸੁਖੀ ਜੀਵਨ ਨਹੀਂ ਜੀਉ ਸਕਦੇ । ਬਾਹਰੇ—ਬਾਝੋਂ । ਜਾ—ਜਦੋਂ  
। ਦੇਖਨਿ—ਵੇਖਦੇ ਹਨ (ਬਹੁ-ਵਚਨ) । ਥੀਵਨਿ—ਹੋ ਜਾਂਦੇ ਹਨ । ਭੀ—ਮੁੜ, ਫਿਰ । ਹਰੇ—ਆਤਮਕ  
ਜੀਵਨ ਵਾਲੇ । ੮।

ਅਰਥ:— ਹੇ ਭਾਈ ! ਜਿਨ੍ਹਾਂ (ਮਨੁੱਖਾਂ) ਦੇ ਅੰਦਰ ਪਿਆਰੇ ਦਾ ਪ੍ਰੇਮ ਹੁੰਦਾ ਹੈ, (ਆਪਣੇ ਪਿਆਰੇ ਦੇ) ਦਰਸਨ ਤੋਂ ਬਿਨਾ ਉਹਨਾਂ ਦੇ ਮਨ ਵਿਚ ਸ਼ਾਂਤੀ ਨਹੀਂ ਹੁੰਦੀ । ਹੇ ਨਾਨਕ ! ਉਹ ਮਨੁੱਖ (ਪਿਆਰੇ ਦੇ) ਪ੍ਰੇਮ ਵਿਚ ਲੀਨ ਰਹਿੰਦੇ ਹਨ । (ਇਸੇ ਕਰਕੇ) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਇਹ ਮਨ ਸਦਾ ਖਿੜਿਆ ਰਹਿੰਦਾ ਹੈ ।੨।

ਹੇ ਭਾਈ ! ਜਿਨ੍ਹਾਂ (ਮਨੁੱਖਾਂ) ਦੇ ਅੰਦਰ ਪਿਆਰੇ ਦਾ ਪ੍ਰੇਮ ਹੁੰਦਾ ਹੈ, ਉਹ ਆਪਣੇ ਪਿਆਰੇ ਦੇ ਮਿਲਾਪ ਤੋਂ ਬਿਨਾ ਸੁਖੀ ਨਹੀਂ ਜੀਊ ਸਕਦੇ । ਹੇ ਨਾਨਕ ! ਜਦੋਂ ਉਹ ਆਪਣੇ ਖਸਮ-ਪ੍ਰਭੂ ਦਾ ਦਰਸਨ ਕਰਦੇ ਹਨ, ਤਦੋਂ ਉਹ ਮੁੜ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ।੮।

ਜਿਨਾ ਗੁਰਮੁਖਿ ਅੰਦਰਿ ਨੇਹੁ ਤੈ ਪ੍ਰੀਤਮ ਸਚੈ ਲਾਇਆ ॥ ਰਾਤੀ ਅਤੇ ਡੇਹੁ ਨਾਨਕ ਪ੍ਰੇਮਿ ਸਮਾਇਆ ॥੯॥  
ਗੁਰਮੁਖਿ ਸਚੀ ਆਸਕੀ ਜਿਤੁ ਪ੍ਰੀਤਮੁ ਸਚਾ ਪਾਈਐ ॥ ਅਨਦਿਨੁ ਰਹਿਹਿ ਅਨੰਦਿ ਨਾਨਕ ਸਹਜਿ ਸਮਾਈਐ ॥੧੦॥  
ਸਚਾ ਪ੍ਰੇਮ ਪਿਆਰੁ ਗੁਰ ਪੂਰੇ ਤੇ ਪਾਈਐ ॥ ਕਬਹੂ ਨ ਹੋਵੈ ਭੰਗੁ ਨਾਨਕ ਹਰਿ ਗੁਣ ਗਾਈਐ ॥੧੧॥  
ਜਿਨਾ ਅੰਦਰਿ ਸਚਾ ਨੇਹੁ ਕਿਉ ਜੀਵਨਿ ਪਿਰੀ ਵਿਹੁਣਿਆ ॥ ਗੁਰਮੁਖਿ ਮੇਲੇ ਆਪਿ ਨਾਨਕ ਚਿਰੀ ਵਿਛੁੰਨਿਆ ॥੧੨॥  
ਜਿਨ ਕਉ ਪ੍ਰੇਮ ਪਿਆਰੁ ਤਉ ਆਪੇ ਲਾਇਆ ਕਰਮੁ ਕਰਿ ॥ ਨਾਨਕ ਲੇਹੁ ਮਿਲਾਇ ਮੈ ਜਾਚਕ ਦੀਜੈ ਨਾਮੁ ਹਰਿ ॥੧੩॥ (ਪੰਨਾ ੧੪੨੨)

ਪਦ ਅਰਥ:— ਗੁਰਮੁਖਿ—ਗੁਰੂ ਦੀ ਸਰਨ ਰੱਖ ਕੇ । ਪ੍ਰੀਤਮ—ਹੇ ਪ੍ਰੀਤਮ ਪ੍ਰਭੂ ! ਤੈ ਸਚੈ—ਤੂੰ ਸਦਾ ਕਾਇਮ ਰਹਿਣ ਵਾਲੇ ਨੇ । ਅਤੇ—ਅਤੇ । ਡੇਹੁ—ਦਿਨ । ਪ੍ਰੇਮਿ—ਪ੍ਰੇਮ ਵਿਚ ।੯।

ਸਚੀ ਆਸਕੀ—ਸੱਚੀ ਆਸ਼ਕੀ, ਸਦਾ ਕਾਇਮ ਰਹਿਣ ਵਾਲਾ ਪ੍ਰੇਮ । ਜਿਤੁ—ਜਿਸ (ਆਸ਼ਕੀ) ਦੀ ਰਾਹੀਂ । ਪਾਈਐ—ਮਿਲ ਪੈਂਦਾ ਹੈ । ਅਨਦਿਨੁ—ਹਰ ਰੋਜ਼, ਹਰ ਵੇਲੇ । ਅਨੰਦਿ—ਆਨੰਦ ਵਿਚ । ਸਹਜਿ—ਆਤਮਕ ਅਡੋਲਤਾ ਵਿਚ । ਸਮਾਈਐ—ਲੀਨ ਰਹੀਦਾ ਹੈ ।੧੦।

ਤੇ—ਤੋਂ, ਪਾਸੋਂ । ਨ ਹੋਵੈ ਭੰਗੁ—ਟੁੱਟਦਾ ਨਹੀਂ । ਗਾਈਐ—ਗਾਂਦੇ ਰਹਿਣਾ ਚਾਹੀਦਾ ਹੈ ।੧੧।

ਨੇਹੁ—ਪਿਆਰ । ਕਿਉ—ਸੁਖੀ ਜੀਵਨ ਨਹੀਂ ਜੀਊ ਸਕਦੇ । ਗੁਰਮੁਖਿ—ਗੁਰੂ ਦੀ ਰਾਹੀਂ ।੧੨।

ਤਉ ਆਪੇ—ਤੂੰ ਆਪ ਹੀ । ਕਰਮੁ—ਮਿਹਰ, ਬਖਸ਼ਿਸ਼ । ਕਰਿ—ਕਰ ਕੇ । ਮੈ ਜਾਚਕ—ਮੈਨੂੰ ਮੰਗਤੇ ਨੂੰ । ਦੀਜੈ—ਦਿਹ ।੧੩।

ਅਰਥ:— ਹੇ ਨਾਨਕ ! (ਆਖ—) ਹੇ ਪ੍ਰੀਤਮ ਪ੍ਰਭੂ ! ਤੂੰ ਸਦਾ ਕਾਇਮ ਰਹਿਣ ਵਾਲੇ ਨੇ ਗੁਰੂ ਦੀ ਰਾਹੀਂ ਜਿਨ੍ਹਾਂ ਮਨੁੱਖਾਂ ਦੇ ਅੰਦਰ (ਆਪਣਾ) ਪਿਆਰ ਪੈਦਾ ਕੀਤਾ ਹੈ, ਉਹ ਮਨੁੱਖ ਤੇਰੇ ਪਿਆਰ ਵਿਚ ਦਿਨ ਰਾਤ ਲੀਨ ਰਹਿੰਦੇ ਹਨ ।੯।

ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਅੰਦਰ (ਪਰਮਾਤਮਾ ਵਾਸਤੇ) ਸਦਾ ਕਾਇਮ ਰਹਿਣ ਵਾਲਾ ਪਿਆਰ (ਪੈਦਾ ਹੋ ਜਾਂਦਾ ਹੈ), ਉਸ ਪਿਆਰ ਦੀ ਬਰਕਤਿ ਨਾਲ ਉਹ ਸਦਾ-ਬਿਰ ਪ੍ਰੀਤਮ-ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ, ਅਤੇ ਉਹ ਹਰ ਵੇਲੇ ਆਨੰਦ ਵਿਚ ਟਿਕੇ ਰਹਿੰਦੇ ਹਨ । ਹੇ ਨਾਨਕ ! (ਪਿਆਰ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਲੀਨ ਰਹੀਦਾ ਹੈ ।੧੦।

ਹੇ ਭਾਈ ! (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲਾ ਪ੍ਰੇਮ-ਪਿਆਰ ਪੂਰੇ ਗੁਰੂ ਪਾਸੋਂ ਮਿਲਦਾ ਹੈ, (ਅਤੇ ਉਹ ਪਿਆਰ) ਕਦੇ ਟੁੱਟਦਾ ਨਹੀਂ । ਹੇ ਨਾਨਕ ! (ਇਸ ਪਿਆਰ ਨੂੰ ਕਾਇਮ ਰੱਖਣ ਵਾਸਤੇ)



ਪਰਮਾਤਮਾ ਦੀ ਸਿਫਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ ।੧੧।

ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੀ ਯਾਦ ਤੋਂ ਬਿਨਾ ਸੁਖੀ ਜੀਵਨ ਨਹੀਂ ਜੀਉ ਸਕਦੇ (ਪਰ ਇਹ ਉਸ ਦੀ ਆਪਣੀ ਹੀ ਮਿਹਰ ਹੈ) । ਹੇ ਨਾਨਕ ! ਚਿਰਾਂ ਦੇ ਵਿਛੁੜੇ ਜੀਵਾਂ ਨੂੰ ਪ੍ਰਭੂ ਆਪ ਹੀ ਗੁਰੂ ਦੀ ਰਾਹੀਂ ਆਪਣੇ ਨਾਲ ਮਿਲਾਂਦਾ ਹੈ ।੧੨।

ਹੇ ਨਾਨਕ ! (ਆਖ—) ਹੇ ਹਰੀ ! ਤੂੰ ਆਪ ਹੀ ਮਿਹਰ ਕਰ ਕੇ ਜਿਨ੍ਹਾਂ ਦੇ ਅੰਦਰ ਆਪਣਾ ਪ੍ਰੇਮ-ਪਿਆਰ ਪੈਦਾ ਕੀਤਾ ਹੈ, ਉਹਨਾਂ ਨੂੰ ਤੂੰ (ਆਪਣੇ ਚਰਨਾਂ ਵਿਚ) ਜੋੜੀ ਰੱਖਦਾ ਹੈਂ । ਹੇ ਹਰੀ ! ਮੈਨੂੰ ਮੰਗਤੇ ਨੂੰ (ਭੀ) ਆਪਣਾ ਨਾਮ ਬਖਸ਼ ।੧੩।

**ਗੁਰਮੁਖਿ ਹਸੈ ਗੁਰਮੁਖਿ ਰੋਵੈ ॥ ਜਿ ਗੁਰਮੁਖਿ ਕਰੇ ਸਾਈ ਭਗਤਿ ਹੋਵੈ ॥ ਗੁਰਮੁਖਿ ਹੋਵੈ ਸੁ ਕਰੇ ਵੀਚਾਰੁ ॥ ਗੁਰਮੁਖਿ ਨਾਨਕ ਪਾਵੈ ਪਾਰੁ ॥੧੪॥ ਜਿਨਾ ਅੰਦਰਿ ਨਾਮੁ ਨਿਧਾਨੁ ਹੈ ਗੁਰਬਾਣੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ ਤਿਨ ਬਹਦਿਆ ਉਠਦਿਆ ਕਦੇ ਨ ਵਿਸਰੈ ਜਿ ਆਪਿ ਬਖਸੇ ਕਰਤਾਰਿ ॥ ਨਾਨਕ ਗੁਰਮੁਖਿ ਮਿਲੇ ਨ ਵਿਛੁੜਹਿ ਜਿ ਮੇਲੇ ਸਿਰਜਣਹਾਰਿ ॥੧੫॥ (ਪੰਨਾ ੧੪੨੨)**

**ਪਦ ਅਰਥ:—** ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ । ਹਸੈ—(ਭਗਤੀ ਦੇ ਆਤਮਕ ਆਨੰਦ ਵਿਚ ਕਦੇ) ਖਿੜ ਪੈਂਦਾ ਹੈ । ਰੋਵੈ—(ਭਗਤੀ ਦੇ ਬਿਰਹੋਂ ਰਸ ਵਿਚ ਕਦੇ) ਵੈਰਾਗ ਵਿਚ ਆ ਜਾਂਦਾ ਹੈ । ਜਿ—ਜਿਹੜੀ (ਭਗਤੀ) । ਸਾਈ—ਉਹੀ । ਸੁ—ਉਹ ਮਨੁੱਖ । ਕਰੇ ਵੀਚਾਰੁ—(ਪਰਮਾਤਮਾ ਦੀ ਸਿਫਤਿ-ਸਾਲਾਹ ਨੂੰ) ਮਨ ਵਿਚ ਵਸਾਈ ਰੱਖਦਾ ਹੈ । ਪਾਰੁ—(ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ । ਪਾਵੈ—ਲੱਭ ਲੈਂਦਾ ਹੈ ।੧੪।

ਨਿਧਾਨੁ—(ਸਾਰੇ ਸੁਖਾਂ ਦਾ) ਖਜ਼ਾਨਾ । ਵੀਚਾਰਿ—ਵੀਚਾਰ ਕੇ, ਮਨ ਵਿਚ ਵਸਾ ਕੇ । ਸਦ—ਸਦਾ । ਉਜਲੇ—ਰੌਸ਼ਨ । ਤਿਤੁ—ਉਸ ਵਿਚ । ਤਿਤੁ ਦਰਬਾਰਿ—ਉਸ ਦਰਬਾਰਿ ਵਿਚ । ਤਿਤੁ ਸਚੈ ਦਰਬਾਰਿ—ਉਸ ਸਦਾ-ਬਿਰ ਰਹਿਣ ਵਾਲੇ ਦਰਬਾਰ ਵਿਚ । ਜਿ—ਜਿਨ੍ਹਾਂ ਨੂੰ । ਕਰਤਾਰਿ—ਕਰਤਾਰ ਨੇ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ । ਸਿਰਜਣਹਾਰਿ—ਸਿਰਜਣਹਾਰ ਨੇ ।੧੫।

**ਅਰਥ:—** ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਭਗਤੀ ਦੇ ਆਤਮਕ ਆਨੰਦ ਵਿਚ ਕਦੇ) ਖਿੜ ਪੈਂਦਾ ਹੈ (ਕਦੇ ਭਗਤੀ ਦੇ ਬਿਰਹੋਂ-ਰਸ ਦੇ ਕਾਰਨ) ਵੈਰਾਗ ਵਿਚ ਆ ਜਾਂਦਾ ਹੈ । ਹੇ ਭਾਈ ! ਅਸਲ ਭਗਤੀ ਉਹੀ ਹੁੰਦੀ ਹੈ ਜਿਹੜੀ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਕਰਦਾ ਹੈ । ਜਿਹੜਾ ਮਨੁੱਖ ਗੁਰੂ ਦੀ ਸਰਨ ਪਿਆ ਰਹਿੰਦਾ ਹੈ, ਉਹ (ਪਰਮਾਤਮਾ ਦੀ ਸਿਫਤਿ-ਸਾਲਾਹ ਨੂੰ) ਆਪਣੇ ਮਨ ਵਿਚ ਵਸਾਈ ਰੱਖਦਾ ਹੈ । ਹੇ ਨਾਨਕ ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਸ ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ ।੧੪।

ਹੇ ਭਾਈ ! ਸਤਿਗੁਰੂ ਦੀ ਬਾਣੀ ਨੂੰ ਮਨ ਵਿਚ ਵਸਾ ਕੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ-ਖਜ਼ਾਨਾ ਆ ਵੱਸਦਾ ਹੈ, ਉਹਨਾਂ ਦੇ ਮੂੰਹ ਉਸ ਸਦਾ ਕਾਇਮ ਰਹਿਣ ਵਾਲੇ (ਰੱਬੀ) ਦਰਬਾਰ ਵਿਚ ਸਦਾ ਰੌਸ਼ਨ ਰਹਿੰਦੇ ਹਨ । ਹੇ ਭਾਈ ! ਕਰਤਾਰ ਨੇ ਆਪ ਜਿਨ੍ਹਾਂ ਮਨੁੱਖਾਂ ਉਤੇ ਮਿਹਰ ਕੀਤੀ ਹੁੰਦੀ ਹੈ, ਉਹਨਾਂ ਨੂੰ ਬਹਿੰਦਿਆਂ ਉਠਦਿਆਂ ਕਿਸੇ ਭੀ ਵੇਲੇ (ਪਰਮਾਤਮਾ ਦਾ ਨਾਮ) ਨਹੀਂ ਭੁੱਲਦਾ । ਹੇ ਨਾਨਕ ! ਜਿਨ੍ਹਾਂ ਮਨੁੱਖਾਂ ਨੂੰ ਸਿਰਜਣਹਾਰ ਪ੍ਰਭੂ ਨੇ (ਆਪ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮਨੁੱਖ ਗੁਰੂ ਦੀ ਰਾਹੀਂ (ਪ੍ਰਭੂ ਚਰਨਾਂ ਵਿਚ) ਮਿਲੇ ਹੋਏ ਫਿਰ ਕਦੇ ਨਹੀਂ ਵਿਛੁੜਦੇ ।੧੫।

ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥ ਨਦਰਿ ਕਰੇ ਜਿਸੁ ਆਪਣੀ ਤਿਸੁ ਲਾਏ ਹੇਤ ਪਿਆਰੁ ॥  
 ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥ ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥  
 ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥੧੬॥ ਮਨਮੁਖ ਸੇਵਾ ਜੋ ਕਰੇ ਦੂਜੈ ਭਾਇ  
 ਚਿਤੁ ਲਾਇ ॥ ਪੁਤੁ ਕਲਤੁ ਕੁਟੰਬੁ ਹੈ ਮਾਇਆ ਮੋਹੁ ਵਧਾਇ ॥ ਦਰਗਹਿ ਲੇਖਾ ਮੰਗੀਐ ਕੋਈ ਅੰਤਿ ਨ ਸਕੀ  
 ਛੁਡਾਇ ॥ ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹੁ ਮਾਇ ॥ ਨਾਨਕ ਗੁਰਮੁਖਿ ਨਦਰੀ ਆਇਆ ਮੋਹੁ ਮਾਇਆ  
 ਵਿਛੁੜਿ ਸਭ ਜਾਇ ॥੧੭॥ (ਪੰਨਾ ੧੪੨੨-੧੪੨੩)

ਪਦ ਅਰਥ:— ਕੀ ਚਾਕਰੀ—ਦੀ (ਦੱਸੀ ਹੋਈ) ਸੇਵਾ । ਕਰੜੀ—ਔਖੀ । ਸਾਰੁ—ਸ੍ਰੇਸ਼ਟ । ਨਦਰਿ—ਮਿਹਰ  
 ਦੀ ਨਿਗਾਹ । ਹੇਤ—ਹਿਤ, ਪ੍ਰੇਮ । ਸੇਵੈ—ਸੇਵਾ ਵਿਚ । ਭਉਜਲੁ—ਸੰਸਾਰ-ਸਮੁੰਦਰ । ਸੰਸਾਰੁ—ਜਗਤ ।  
 ਤਰੈ—ਪਾਰ ਲੰਘ ਜਾਂਦਾ ਹੈ । ਮਨ-ਚਿੰਦਿਆ—ਮਨ-ਇੱਛਤ । ਪਾਇਸੀ—ਹਾਸਲ ਕਰ ਲਏਗਾ । ਬਿਬੇਕ  
 ਬੀਚਾਰੁ—ਬਿਬੇਕ ਦੀ ਸੂਝ, ਚੰਗੇ ਮੰਦੇ ਕੰਮ ਦੀ ਪਰਖ ਦੀ ਸੂਝ । ਸਤਿਗੁਰ ਮਿਲਿਐ—ਜੇ ਗੁਰੂ ਮਿਲ ਪਏ ।  
 ਨਿਵਾਰਣਹਾਰੁ—ਦੂਰ ਕਰ ਸਕਣ ਵਾਲਾ । ੧੬ ।

ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਸੇਵਾ ਜੋ—ਜਿਹੜੀ ਭੀ ਸੇਵਾ । ਦੂਜੈ ਭਾਇ—  
 (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੇ ਪਿਆਰ ਵਿਚ । ਲਾਇ—ਲਾਈ ਰੱਖਦਾ ਹੈ । ਕਲਤੁ—ਇਸੜੀ ।  
 ਵਧਾਇ—ਵਧਾਈ ਜਾਂਦਾ ਹੈ । ਦਰਗਹਿ—ਪ੍ਰਭੂ ਦੀ ਹਜ਼ੂਰੀ ਵਿਚ । ਮੰਗੀਐ—ਮੰਗਿਆ ਜਾਂਦਾ ਹੈ । ਅੰਤਿ—  
 ਅੰਤ ਵੇਲੇ । ਮੋਹੁ ਮਾਇ—ਮਾਇਆ ਦਾ ਮੋਹ । ਗੁਰਮੁਖਿ—ਗੁਰੂ ਦੀ ਸਰਨ ਪਿਆਂ । ਨਦਰੀ ਆਇਆ—  
 ਦਿੱਸ ਪੈਂਦਾ ਹੈ । ੧੭ ।

ਅਰਥ:— ਹੇ ਭਾਈ ! ਮਹਾਂ ਪੁਰਖਾਂ ਦੀ (ਦੱਸੀ ਹੋਈ) ਕਾਰ ਬਹੁਤ ਔਖੀ ਹੁੰਦੀ ਹੈ (ਕਿਉਂਕਿ ਉਸ ਵਿਚ  
 ਆਪਾ ਵਾਰਨਾ ਪੈਂਦਾ ਹੈ, ਪਰ ਉਸ ਵਿਚੋਂ) ਸ੍ਰੇਸ਼ਟ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ । (ਇਸ ਸੇਵਾ ਦੇ ਕਰਨ  
 ਲਈ) ਉਸ ਮਨੁੱਖ ਦੇ ਅੰਦਰ (ਪਰਮਾਤਮਾ) ਪ੍ਰੀਤ-ਪਿਆਰ ਪੈਦਾ ਕਰਦਾ ਹੈ, ਜਿਸ ਉਤੇ ਆਪਣੀ ਮਿਹਰ ਦੀ  
 ਨਿਗਾਹ ਕਰਦਾ ਹੈ ।

ਹੇ ਭਾਈ ! ਗੁਰੂ ਦੀ (ਦੱਸੀ) ਸੇਵਾ ਵਿਚ ਲੱਗਿਆਂ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।  
 (ਜਿਹੜਾ ਭੀ ਮਨੁੱਖ ਗੁਰੂ ਦੀ ਦੱਸੀ ਸੇਵਾ ਕਰੇਗਾ ਉਹ) ਮਨ-ਮੰਗੀ ਮੁਰਾਦ ਪ੍ਰਾਪਤ ਕਰ ਲਏਗਾ ਉਸ ਦੇ ਅੰਦਰ  
 ਚੰਗੇ ਮੰਦੇ ਕੰਮ ਦੀ ਪਰਖ ਦੀ ਸੂਝ (ਪੈਦਾ ਹੋ ਜਾਇਗੀ) । ਹੇ ਨਾਨਕ ! ਜੇ ਗੁਰੂ ਮਿਲ ਪਏ, ਤਾਂ ਉਹ  
 ਪਰਮਾਤਮਾ ਮਿਲ ਪੈਂਦਾ ਹੈ, ਜੋ ਹਰੇਕ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ । ੧੬ ।

ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਜਿਹੜੀ ਭੀ ਸੇਵਾ ਕਰਦਾ ਹੈ, (ਉਸ ਦੇ ਨਾਲ ਨਾਲ ਉਹ  
 ਆਪਣਾ) ਚਿੱਤ (ਪਰਮਾਤਮਾ ਤੋਂ ਬਿਨਾ) ਹੋਰ ਦੇ ਪਿਆਰ ਵਿਚ ਜੋੜੀ ਰੱਖਦਾ ਹੈ । (ਇਹ ਮੇਰਾ) ਪੁੱਤਰ (ਹੈ,  
 ਇਹ ਮੇਰੀ) ਇਸੜੀ (ਹੈ, ਇਹ ਮੇਰਾ) ਪਰਵਾਰ ਹੈ (—ਇਹ ਆਖ ਆਖ ਕੇ ਹੀ ਉਹ ਮਨੁੱਖ ਆਪਣੇ ਅੰਦਰ)  
 ਮਾਇਆ ਦਾ ਮੋਹ ਵਧਾਈ ਜਾਂਦਾ ਹੈ । ਪਰਮਾਤਮਾ ਦੀ ਦਰਗਾਹ ਵਿਚ (ਕੀਤੇ ਕਰਮਾਂ ਦਾ) ਹਿਸਾਬ (ਤਾਂ)  
 ਮੰਗਿਆ (ਹੀ) ਜਾਂਦਾ ਹੈ, (ਮਾਇਆ ਦੇ ਮੋਹ ਦੀ ਫਾਹੀ ਤੋਂ) ਅੰਤ ਵੇਲੇ ਕੋਈ ਛੁਡਾ ਨਹੀਂ ਸਕਦਾ । ਮਾਇਆ  
 ਦਾ ਮੋਹ ਦੁਖਦਾਈ ਸਾਬਤ ਹੁੰਦਾ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਸਾਰਾ (ਉੱਦਮ) ਦੁਖ (ਦਾ ਹੀ ਮੂਲ)  
 ਹੈ ।

ਹੇ ਨਾਨਕ ! ਗੁਰੂ ਦੀ ਸ਼ਰਨ ਪੈ ਕੇ (ਜਿਸ ਮਨੁੱਖ ਨੂੰ ਇਹ ਭੇਤ) ਦਿੱਸ ਪੈਂਦਾ ਹੈ, (ਉਸ ਦੇ ਅੰਦਰੋਂ) ਮਾਇਆ

ਦਾ ਸਾਰਾ ਮੋਹ ਦੂਰ ਹੋ ਜਾਂਦਾ ਹੈ ।੧੨।

ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥ ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥  
ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥ ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ  
ਲਾਏ ॥ ਨਾਨਕ ਕ੍ਰਿਪਾ ਕਰੇ ਜਿਨ ਉਪਰਿ ਤਿਨਾ ਹੁਕਮੇ ਲਏ ਮਿਲਾਏ ॥੧੮॥ ਮਨਮੁਖਿ ਹੁਕਮੁ ਨ ਬੁਝੇ ਬਪੁੜੀ  
ਨਿਤ ਹਉਮੈ ਕਰਮ ਕਮਾਇ ॥ ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥ ਅੰਤਰਹੁ ਕੁਸੁਧੁ  
ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥ ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ  
॥ ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥੧੯॥ (ਪੰਨਾ ੧੪੨੩)

ਪਦ ਅਰਥ:— ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ । ਕੇਰਾ—ਦਾ । ਸਹ ਕੇਰਾ—ਖਸਮ-ਪ੍ਰਭੂ  
ਦਾ । ਹੁਕਮੇ—ਹੁਕਮ ਵਿਚ (ਤੁਰ ਕੇ) । ਹੁਕਮੋ—ਹੁਕਮ ਨੂੰ ਹੀ । ਅਰਾਧੇ—ਚੇਤੇ ਰੱਖਦਾ ਹੈ । ਸਮੈ  
ਸਮਾਏ—ਹਰ ਵੇਲੇ ਲੀਨ ਰਹਿੰਦਾ ਹੈ । ਸੁਚ—ਸਰੀਰਕ ਪਵਿਤ੍ਰਤਾ । ਸੰਜਮੁ—ਇੰਦ੍ਰਿਆਂ ਨੂੰ ਵਿਕਾਰਾਂ ਵਲੋਂ  
ਹਟਾਣ ਦਾ ਜਤਨ । ਮਨ ਚਿੰਦਿਆ— ਮਨ-ਮੰਗਿਆ । ਸੁਹਾਗਣ—ਭਾਗਾਂ ਵਾਲੀ । ਜਿ—ਜਿਹੜੀ (ਜੀਵ-  
ਇਸੜੀ) । ਲਿਵ ਲਾਏ—ਲਿਵ ਲਾਇ, ਸੁਰਤਿ ਜੋੜ ਕੇ ।੧੮।

ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸੜੀ । ਬਪੁੜੀ—ਵਿਚਾਰੀ । ਕਮਾਇ—ਕਮਾਂਦਾ ਹੈ  
। ਪਾਖੰਡਿ—ਪਾਖੰਡ ਨਾਲ, ਵਿਖਾਵੇ ਨਾਲ । ਭਰਮੁ—ਭਟਕਣਾ । ਅੰਤਰਹੁ—ਅੰਦਰੋਂ । ਕੁਸੁਧੁ—ਖੋਟਾ, ਮੈਲਾ  
। ਮੋਹਿ—ਮੋਹ ਵਿਚ । ਬੇਧੇ—ਵਿੱਝੇ ਹੋਏ । ਹਸਤੀ—ਹਾਥੀ । ਛਾਰੁ—ਸੁਆਹ, ਮਿੱਟੀ । ਜਿਨਿ—ਜਿਸ  
(ਪਰਮਾਤਮਾ) ਨੇ । ਨ ਚੇਤਹਿ—ਚੇਤੇ ਨਹੀਂ ਕਰਦੇ (ਬਹੁ-ਵਚਨ) । ਬਿਨੁ ਚੇਤੇ—ਸਿਮਰਨ ਕਰਨ ਤੋਂ ਬਿਨਾ  
। ਪਰਪੰਚ—ਜਗਤ-ਰਚਨਾ । ਧੁਰਿ—ਧੁਰ ਦਰਗਾਹ ਤੋਂ । ਕਰਤੈ—ਕਰਤਾਰ ਨੇ । ਪੂਰਬਿ—ਪੂਰਬਲੇ ਜਨਮ  
ਵਿਚ ।੧੯।

ਅਰਥ:— ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਿਹ ਕੇ ਖਸਮ-ਪ੍ਰਭੂ ਦਾ ਹੁਕਮ ਮੰਨਦਾ ਹੈ, ਉਹ ਹੁਕਮ ਵਿਚ ਟਿਕ  
ਕੇ ਹੀ ਆਤਮਕ ਆਨੰਦ ਮਾਣਦਾ ਹੈ । ਉਹ ਮਨੁੱਖ ਪ੍ਰਭੂ ਦੇ ਹੁਕਮ ਨੂੰ ਹਰ ਵੇਲੇ ਚੇਤੇ ਰੱਖਦਾ ਹੈ, ਹੁਕਮ ਦੀ  
ਭਗਤੀ ਕਰਦਾ ਹੈ, ਹਰ ਵੇਲੇ ਹੁਕਮ ਵਿਚ ਲੀਨ ਰਹਿੰਦਾ ਹੈ । ਵਰਤ (ਆਦਿਕ ਰੱਖਣ ਦਾ) ਨੇਮ, ਸਰੀਰਕ  
ਪਵਿਤ੍ਰਤਾ, ਇੰਦ੍ਰਿਆਂ ਨੂੰ ਰੋਕਣ ਦਾ ਜਤਨ—ਇਹ ਸਭ ਕੁਝ ਉਸ ਮਨੁੱਖ ਦੇ ਵਾਸਤੇ ਪ੍ਰਭੂ ਦਾ ਹੁਕਮ ਮੰਨਣਾ ਹੀ  
ਹੈ । (ਹੁਕਮ ਮੰਨ ਕੇ) ਉਹ ਮਨੁੱਖ ਮਨ-ਮੰਗੀ ਮੁਰਾਦ ਪ੍ਰਾਪਤ ਕਰਦਾ ਹੈ ।

ਹੇ ਭਾਈ ! ਜਿਹੜੀ ਜੀਵ-ਇਸੜੀ ਪਰਮਾਤਮਾ ਦੀ ਰਜ਼ਾ ਨੂੰ ਸਮਝਦੀ ਹੈ, ਜਿਹੜੀ ਸੁਰਤਿ ਜੋੜ ਕੇ ਗੁਰੂ ਦੀ  
ਸਰਨ ਪਈ ਰਹਿੰਦੀ ਹੈ, ਉਹ ਜੀਵ-ਇਸੜੀ ਸਦਾ ਭਾਗਾਂ ਵਾਲੀ ਹੈ । ਹੇ ਨਾਨਕ ! ਜਿਨ੍ਹਾਂ ਜੀਵਾਂ ਉੱਤੇ  
(ਪਰਮਾਤਮਾ) ਮਿਹਰ ਕਰਦਾ ਹੈ, ਉਹਨਾਂ ਨੂੰ (ਆਪਣੇ) ਹੁਕਮ ਵਿਚ ਲੀਨ ਕਰ ਲੈਂਦਾ ਹੈ ।੧੮।

ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਬਦ-ਨਸੀਬ ਜੀਵ-ਇਸੜੀ (ਪਰਮਾਤਮਾ ਦੀ) ਰਜ਼ਾ ਨੂੰ ਨਹੀਂ  
ਸਮਝਦੀ, ਸਦਾ ਹਉਮੈ ਦੇ ਆਸਰੇ (ਆਪਣੇ ਵਲੋਂ ਮਿਥੇ ਹੋਏ ਧਾਰਮਿਕ) ਕੰਮ ਕਰਦੀ ਰਹਿੰਦੀ ਹੈ । ਉਹ ਵਰਤ  
ਨੇਮ ਸੁੱਚ ਸੰਜਮ ਦੇਵ-ਪੂਜਾ (ਆਦਿਕ ਕਰਮ ਕਰਦੀ ਹੈ, ਪਰ ਇਹ ਹਨ ਨਿਰਾ ਵਿਖਾਵਾ, ਤੇ) ਵਿਖਾਵੇ ਨਾਲ  
ਮਨ ਦੀ ਭਟਕਣਾ ਦੂਰ ਨਹੀਂ ਹੁੰਦੀ ।

ਹੇ ਭਾਈ ! (ਜਿਨ੍ਹਾਂ ਮਨੁੱਖਾਂ ਦਾ ਮਨ) ਅੰਦਰੋਂ ਖੋਟਾ ਰਹਿੰਦਾ ਹੈ, ਜਿਹੜੇ ਮਾਇਆ ਦੇ ਮੋਹ ਵਿਚ ਵਿੱਝੇ ਰਹਿੰਦੇ

ਹਨ (ਉਹਨਾਂ ਦੇ ਕੀਤੇ ਧਾਰਮਿਕ ਕਰਮ ਇਉਂ ਹੀ ਹਨ) ਜਿਵੇਂ ਹਾਥੀ (ਨ੍ਹਾ ਕੇ ਆਪਣੇ ਉੱਤੇ) ਮਿੱਟੀ ਉਡਾ ਕੇ ਪਾ ਲੈਂਦਾ ਹੈ । ਉਹ ਮਨੁੱਖ ਉਸ ਪਰਮਾਤਮਾ ਨੂੰ ਯਾਦ ਨਹੀਂ ਕਰਦੇ, ਜਿਸ ਨੇ (ਉਹਨਾਂ ਨੂੰ) ਪੈਦਾ ਕੀਤਾ । (ਹਰਿ-ਨਾਮ ਦਾ) ਸਿਮਰਨ ਕਰਨ ਤੋਂ ਬਿਨਾ ਕੋਈ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ ।

ਹੇ ਨਾਨਕ ! ਕਰਾਤਰ ਨੇ ਹੀ ਧੁਰ ਦਰਗਾਹ ਤੋਂ (ਆਪਣੇ ਹੁਕਮ ਨਾਲ) ਜਗਤ-ਰਚਨਾ ਕੀਤੀ ਹੋਈ ਹੈ, ਹਰੇਕ ਜੀਵ ਆਪਣੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ (ਹੁਣ ਭੀ) ਕਰਮ ਕਰੀ ਜਾਂਦਾ ਹੈ । ੧੯।

**ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥ ਅੰਤਰਿ ਸਤਿਗੁਰੁ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥ ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥ ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥ ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥੨੦॥ (ਪੰਨਾ ੧੪੨੩)**

**ਪਦ ਅਰਥ:—** ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ । ਪਰਤੀਤਿ—ਸਰਧਾ । ਮਾਨਿਆ—ਪਤੀਜਿਆ ਰਹਿੰਦਾ ਹੈ । ਅਨਦਿਨੁ—ਹਰ ਵੇਲੇ । ਕਰਤ—ਕਰਦਿਆਂ । ਸਮਾਇ—ਲੀਨ ਰਹਿੰਦਾ ਹੈ । ਅੰਤਰਿ—(ਜਿਸ ਦੇ) ਅੰਦਰ । ਸਭ—ਸਾਰੀ ਲੁਕਾਈ । ਪੂਜੇ—ਆਦਰ-ਸਤਕਾਰ ਕਰਦਾ ਹੈ । ਸਭ—ਸਾਰੀ ਲੁਕਾਈ ਵਿਚ । ਮੰਨੀਐ—ਸਰਧਾ ਬਣਾਣੀ ਚਾਹੀਦੀ ਹੈ । ਪਰਮ ਬੀਚਾਰੀ—ਸਭ ਤੋਂ ਉੱਚੀ ਆਤਮਕ ਵਿਚਾਰ ਦਾ ਮਾਲਕ । ਜਿਤੁ ਮਿਲਿਐ—ਜਿਸ ਨੂੰ ਮਿਲਿਆਂ । ਹਉ—ਹਉਂ, ਮੈਂ । ਦੇਇ ਮਿਲਾਇ—ਮਿਲਾ ਦੇਂਦਾ ਹੈ । ਸਚਾ—ਸਦਾ ਕਾਇਮ ਰਹਿਣ ਵਾਲਾ । ਕਰਮੁ—ਬਖਸ਼ਿਸ਼, ਮਿਹਰ । ਸਚਾ ਕਰਮੁ—ਸਦਾ-ਥਿਰ ਮਿਹਰ । ਆਇ—ਆ ਕੇ । ੨੦।

**ਅਰਥ:—** ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ (ਗੁਰੂ ਵਾਸਤੇ) ਸਰਧਾ ਬਣੀ ਰਹਿੰਦੀ ਹੈ, (ਉਸ ਦਾ) ਮਨ (ਗੁਰੂ ਵਿਚ) ਪਤੀਜਿਆ ਰਹਿੰਦਾ ਹੈ, ਉਹ ਹਰ ਵੇਲੇ ਸੇਵਾ ਕਰਦਿਆਂ (ਸੇਵਾ ਵਿਚ) ਮਸਤ ਰਹਿੰਦਾ ਹੈ । (ਜਿਸ ਮਨੁੱਖ ਦੇ) ਹਿਰਦੇ ਵਿਚ (ਸਦਾ) ਗੁਰੂ ਵੱਸਦਾ ਹੈ ਸਭ ਦਾ ਆਦਰ-ਸਤਕਾਰ ਕਰਦਾ ਹੈ, ਉਹ ਸਾਰੀ ਲੁਕਾਈ ਵਿਚ ਗੁਰੂ ਦਾ ਦਰਸਨ ਕਰਦਾ ਹੈ ।

ਹੇ ਭਾਈ ! ਸਭ ਤੋਂ ਉੱਚੀ ਆਤਮਕ ਵਿਚਾਰ ਦੇ ਮਾਲਕ ਗੁਰੂ ਵਿਚ ਸਰਧਾ ਬਣਾਣੀ ਚਾਹੀਦੀ ਹੈ, ਜਿਸ (ਗੁਰੂ) ਦੇ ਮਿਲਿਆਂ (ਮਾਇਆ ਦੀ) ਸਾਰੀ ਭੁੱਖ ਸਾਰੀ ਤ੍ਰਿਹ ਦੂਰ ਹੋ ਜਾਂਦੀ ਹੈ ।

ਹੇ ਭਾਈ ! ਮੈਂ ਸਦਾ ਹੀ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ ਕਿਉਂਕਿ ਉਹ ਗੁਰੂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਮਿਲਾ ਦੇਂਦਾ ਹੈ ।

ਹੇ ਨਾਨਕ ! ਜਿਹੜੇ ਮਨੁੱਖ ਗੁਰੂ ਦੇ ਚਰਨਾਂ ਵਿਚ ਆ ਕੇ ਟਿਕ ਗਏ, ਉਹਨਾਂ ਨੇ ਸਦਾ ਕਾਇਮ ਰਹਿਣ ਵਾਲੀ (ਰੱਬੀ) ਮਿਹਰ ਪ੍ਰਾਪਤ ਕਰ ਲਈ । ੨੦।

**ਜਿਨ ਪਿਰੀਆ ਸਉ ਨੇਹੁ ਸੇ ਸਜਣ ਮੈ ਨਾਲਿ ॥ ਅੰਤਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥੨੧॥**  
**ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ ॥ ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥ ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥ ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥੨੨॥ (ਪੰਨਾ ੧੪੨੩)**

**ਪਦ ਅਰਥ:—** ਸਉ—ਸਉਂ, ਸਿਉਂ, ਨਾਲ । ਪਿਰੀਆ ਸਉ—ਪਿਆਰੇ (ਪ੍ਰਭੂ) ਨਾਲ । ਨੇਹੁ—ਪਿਆਰ । ਸੇ—ਉਹ (ਬਹੁ-ਵਚਨ) । ਮੈ ਨਾਲਿ—ਮੇਰੇ ਨਾਲ । ਹਉ ਫਿਰਾਂ—ਮੈਂ ਫਿਰਦਾ ਹਾਂ । ਭੀ—ਫਿਰ ਭੀ ।

ਹਿਰਦੈ—ਹਿਰਦੇ ਵਿਚ । ਰਖਾ—ਰੱਖਾਂ, ਮੈਂ ਰੱਖਦਾ ਹਾਂ । ਸਮਾਲਿ—ਸੰਭਾਲ ਕੇ । ੨੧।

ਇਕ ਮਨਿ—ਇਕਾਗਰ ਮਨ ਨਾਲ । ਇਕ ਚਿਤਿ—ਇਕਾਗਰ ਚਿੱਤ ਨਾਲ । ਸਉ—ਸਿਉਂ, ਨਾਲ । ਲਾਇ—ਜੋੜ ਕੇ । ਨਿਰਦੋਖ—ਵਿਕਾਰ-ਰਹਿਤ । ਗਾਵਹਿ—ਗਾਂਦੇ ਹਨ । ਉਚਰਹਿ—ਉਚਾਰਦੇ ਹਨ । ਸਵੈ—ਲੀਨ ਰਹਿੰਦਾ ਹੈ (ਇਕ-ਵਚਨ) । ਸਮਾਇ—ਸਮਾਇਆ ਰਹਿੰਦਾ ਹੈ । ਤੇ—ਤੋਂ, ਪਾਸੋਂ । ਸਹਜਿ—ਆਤਮਕ ਅਡੋਲਤਾ ਵਿਚ । ੨੨।

ਅਰਥ:— ਹੇ ਭਾਈ ! ਜਿਨ੍ਹਾਂ (ਸਤ ਸੰਗੀਆਂ ਦਾ) ਪਿਆਰੇ ਪ੍ਰਭੂ ਨਾਲ ਪਿਆਰ ਬਣਿਆ ਹੋਇਆ ਹੈ, ਉਹ ਸਤਸੰਗੀ ਸੱਜਣ ਮੇਰੇ ਨਾਲ (ਸਹਾਈ) ਹਨ । (ਉਹਨਾਂ ਦੇ ਸਤਸੰਗ ਦੀ ਬਰਕਤਿ ਨਾਲ) ਮੈਂ ਅੰਦਰ ਬਾਹਰ (ਦੁਨੀਆ ਦੇ ਕਾਰ ਵਿਹਾਰ ਵਿਚ ਭੀ) ਤੁਰਿਆ ਫਿਰਦਾ ਹਾਂ, (ਫਿਰ) ਭੀ (ਪਰਮਾਤਮਾ ਨੂੰ ਆਪਣੇ) ਹਿਰਦੇ ਵਿਚ ਸੰਭਾਲ ਕੇ ਰੱਖਦਾ ਹਾਂ । ੨੧।

ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ ਗੁਰ ਚਰਨਾਂ ਵਿਚ ਚਿੱਤ ਜੋੜ ਕੇ ਇਕਾਗਰ ਮਨ ਨਾਲ ਇਕਾਗਰ ਚਿੱਤ ਨਾਲ (ਪਰਮਾਤਮਾ ਦਾ ਨਾਮ) ਸਿਮਰਿਆ ਹੈ, ਉਹਨਾਂ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹਨਾਂ ਦੀ ਮਾਇਆ ਦੀ ਭੁੱਖ ਦੂਰ ਹੋ ਜਾਂਦੀ ਹੈ, ਉਹਨਾਂ ਦੇ ਅੰਦਰੋਂ ਹਉਮੈ ਦਾ ਵੱਡਾ ਰੋਗ ਦੂਰ ਹੋ ਜਾਂਦਾ ਹੈ, (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜ ਕੇ ਉਹ ਪਵਿੱਤਰ ਜੀਵਨ ਵਾਲੇ ਬਣ ਜਾਂਦੇ ਹਨ । ਉਹ ਮਨੁੱਖ ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਗੁਣ ਉਚਾਰਦੇ ਹਨ ।

ਹੇ ਭਾਈ ! (ਗੁਰੂ-ਚਰਨਾਂ ਵਿਚ ਸੁਰਤਿ ਜੋੜ ਕੇ) ਮਨੁੱਖ ਪਰਮਾਤਮਾ ਦੇ ਗੁਣਾਂ ਵਿਚ ਸਦਾ ਲੀਨ ਰਹਿੰਦਾ ਹੈ ਟਿਕਿਆ ਰਹਿੰਦਾ ਹੈ । ਹੇ ਨਾਨਕ ! ਪਰਮਾਤਮਾ ਪੂਰੇ ਗੁਰੂ ਦੀ ਰਾਹੀਂ ਮਿਲਦਾ ਹੈ, ਆਤਮਕ ਅਡੋਲਤਾ ਵਿਚ ਆ ਮਿਲਦਾ ਹੈ । ੨੨।

**ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਘਰੈ ਕੂੜਿ ਕਰੈ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥ ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰੁ ॥ ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥੨੩॥ (ਪੰਨਾ ੧੪੨੩)**

ਪਦ ਅਰਥ:— ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਅੰਦਰ । ਨਾਮਿ—ਨਾਮ ਵਿਚ । ਕੂੜੁ—(ਕੁਟ—Fraud, decept) ਧੋਖਾ, ਫਰੇਬ, ਠੱਗੀ । ਸੰਘਰੈ—ਇਕੱਠਾ ਕਰਦਾ ਹੈ । ਕੂੜਿ—ਫਰੇਬ ਦੀ ਰਾਹੀਂ । ਆਹਾਰੁ—ਖੁਰਾਕ, ਆਜੀਵਕਾ । ਬਿਖੁ—ਜ਼ਹਰ, ਆਤਮਕ ਮੌਤ ਲਿਆਉਣ ਵਾਲੀ । ਸੰਚਿ—ਇਕੱਠਾ ਕਰ ਕੇ । ਮਰਹਿ—ਆਤਮਕ ਮੌਤ ਸਹੇੜਦੇ ਹਨ । ਅੰਤਿ—ਆਖਰ ਨੂੰ । ਛਾਰੁ—ਸੁਆਹ । ਸਭੁ—ਸਾਰਾ (ਧਨ) । ਸੁਚਿ—ਸਰੀਰਕ ਪਵਿੱਤ੍ਰਤਾ । ਸੰਜਮੁ—ਇੰਦ੍ਰਿਆਂ ਨੂੰ ਰੋਕਣ ਦਾ ਜਤਨ । ਕਰਹਿ—ਕਰਦੇ ਹਨ (ਬਹੁ-ਵਚਨ) । ਜਿ—ਜੋ ਕੁਝ । ਥਾਇ ਨ ਪਵੈ—ਕਬੂਲ ਨਹੀਂ ਹੁੰਦਾ । ਥਾਇ—ਥਾਂ ਵਿਚ, ਥਾਂ ਸਿਰ । ਖੁਆਰੁ—ਔਖਾ, ਦੁਖੀ । ੨੩।

ਅਰਥ:— ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਅੰਦਰ ਮਾਇਆ ਦਾ ਮੋਹ (ਬਣਿਆ ਰਹਿੰਦਾ) ਹੈ, (ਇਸ ਵਾਸਤੇ ਉਸ ਦਾ ਪਰਮਾਤਮਾ ਦੇ) ਨਾਮ ਵਿਚ ਪਿਆਰ ਨਹੀਂ ਬਣਦਾ । ਉਹ ਮਨੁੱਖ ਠੱਗੀ-ਫਰੇਬ ਕਰਦਾ ਰਹਿੰਦਾ ਹੈ, ਠੱਗੀ-ਫਰੇਬ (ਦੇ ਸੰਸਕਾਰ ਆਪਣੇ ਅੰਦਰ) ਇਕੱਠੇ ਕਰਦਾ ਜਾਂਦਾ ਹੈ, ਠੱਗੀ-ਫਰੇਬ ਦੀ ਰਾਹੀਂ ਹੀ ਆਪਣੀ ਰੋਜ਼ੀ ਬਣਾਈ ਰੱਖਦਾ ਹੈ ।

ਹੇ ਭਾਈ ! ਆਤਮਕ ਮੌਤ ਲਿਆਉਣ ਵਾਲੀ ਮਾਇਆ ਵਾਲਾ ਧਨ (ਮਨੁੱਖ ਦੇ) ਅੰਤ ਸਮੇਂ (ਉਸ ਦੇ ਭਾ ਦਾ)

ਸਾਰਾ ਸੁਆਹ ਹੋ ਜਾਂਦਾ ਹੈ, (ਪਰ ਇਸੇ) ਧਨ ਨੂੰ ਜੋੜ ਜੋੜ ਕੇ (ਜੀਵ) ਆਤਮਕ ਮੌਤ ਸਹੇੜਦੇ ਰਹਿੰਦੇ ਹਨ, (ਆਪਣੇ ਵਲੋਂ ਤੀਰਥ-ਜਾੜਾ ਆਦਿਕ ਮਿਥੇ ਹੋਏ) ਧਾਰਮਿਕ ਕਰਮ ਕਰਦੇ ਹਨ, ਸਰੀਰਕ ਪਵਿੱਤ੍ਰਤਾ ਰੱਖਦੇ ਹਨ, (ਇਹੋ ਜਿਹਾ ਹਰੇਕ) ਸੰਜਮ ਕਰਦੇ ਹਨ, (ਪਰ ਉਹਨਾਂ ਦੇ) ਅੰਦਰ ਲੋਭ ਟਿਕਿਆ ਰਹਿੰਦਾ ਹੈ ਵਿਕਾਰ ਟਿਕੇ ਰਹਿੰਦੇ ਹਨ ।

ਹੇ ਨਾਨਕ ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਸਾਰੀ ਉਮਰ) ਜੋ ਕੁਝ ਕਰਦਾ ਰਹਿੰਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਪਰਵਾਨ ਨਹੀਂ ਹੁੰਦਾ, ਉਥੇ ਉਹ ਖੁਆਰ ਹੀ ਹੁੰਦਾ ਹੈ ।੨੩।

**ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥ ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥ ਰਾਗੈ ਨਾਦੈ ਬਾਹਰਾ ਇਨੀ ਹੁਕਮੁ ਨ ਬੁਝਿਆ ਜਾਇ ॥ ਨਾਨਕ ਹੁਕਮੈ ਬੁਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥ ਸਭੁ ਕਿਛੁ ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥੨੪॥ (ਪੰਨਾ ੧੪੨੩)**

ਪਦ ਅਰਥ:— ਭਾਈ—ਹੇ ਭਾਈ ! ਸੋ—ਉਹ ('ਸਚੁ' ਹੀ, 'ਸਿਮਰਨ' ਹੀ) । ਭਲਾ—ਚੰਗਾ (ਉੱਦਮ) । ਜਿਤੁ—ਜਿਸ (ਉੱਦਮ) ਦੀ ਰਾਹੀਂ, ਜਿਸ (ਸਿਮਰਨ) ਦੀ ਰਾਹੀਂ । ਮਨਿ—ਮਨ ਵਿਚ । ਸਚੁ—ਸਦਾ-ਬਿਰ ਹਰਿ-ਨਾਮ (ਦਾ ਸਿਮਰਨ) । ਰਾਗੈ ਬਾਹਰਾ—ਰਾਗ (ਦੀ ਕੈਦ) ਤੋਂ ਪਰੇ । ਨਾਦੈ ਬਾਹਰਾ—ਨਾਦ (ਦੀ ਕੈਦ) ਤੋਂ ਪਰੇ । ਇਨੀ—ਇਹਨਾਂ (ਰਾਗਾਂ ਅਤੇ ਨਾਦਾਂ) ਦੀ ਰਾਹੀਂ । ਨਾਦੁ—ਆਵਾਜ਼, ਸਿੰਝੀ ਆਦਿਕ ਦਾ ਵਜਾਣਾ । ਬੁਝੈ—ਸਮਝਦਾ ਹੈ (ਇਕ-ਵਚਨ) । ਤਿਨਾ—ਉਹਨਾਂ ਵਾਸਤੇ । ਰਾਸਿ ਹੋਇ—(ਰਾਗ ਭੀ) ਰਾਸਿ ਹੋਇ, (ਰਾਗ ਭੀ) ਸਫਲ ਹੋ ਜਾਂਦਾ ਹੈ, (ਰਾਗ ਭੀ) ਸਹਾਇਕ ਹੋ ਜਾਂਦਾ ਹੈ । ਤੇ—ਤੋਂ, ਪਾਸੋਂ । ਸੋਝੀ—ਰਜਾ ਦੀ ਸੂਝ । ਤਿਸ ਤੇ—(ਸੰਬੰਧਕ 'ਤੇ' ਦੇ ਕਾਰਨ ਲਫਜ਼ 'ਤਿਸੁ' ਦਾ ਉੱਡ ਗਿਆ ਹੈ) ਉਸ ਪਰਮਾਤਮਾ ਤੋਂ । ਜਿਉ—ਜਿਵੇਂ ।੨੪।

ਅਰਥ:— ਹੇ ਭਾਈ ! ਸਦਾ-ਬਿਰ ਹਰਿ-ਨਾਮ (ਦਾ ਸਿਮਰਨ ਹੀ ਮਨੁੱਖ ਵਾਸਤੇ) ਸਭ ਕੁਝ ਹੈ, ਸਦਾ-ਬਿਰ ਹਰਿ-ਨਾਮ ਹੀ (ਮਨੁੱਖ ਵਾਸਤੇ) ਰਾਗ ਹੈ ਨਾਦ ਹੈ, (ਹਰਿ-ਨਾਮ ਦੇ ਸਿਮਰਨ ਦਾ) ਮੁੱਲ ਬਿਆਨ ਨਹੀਂ ਕੀਤਾ ਜਾ ਸਕਦਾ । ਹੇ ਭਾਈ ! ਸਾਰੇ ਰਾਗਾਂ ਵਿਚ ਉਹ (ਹਰਿ-ਨਾਮ ਸਿਮਰਨ ਹੀ) ਚੰਗਾ (ਉੱਦਮ) ਹੈ, ਕਿਉਂਕਿ ਉਸ (ਸਿਮਰਨ) ਦੀ ਰਾਹੀਂ (ਹੀ ਪਰਮਾਤਮਾ ਮਨੁੱਖ ਦੇ) ਮਨ ਵਿਚ ਆ ਕੇ ਵੱਸਦਾ ਹੈ । ਪਰਮਾਤਮਾ (ਦਾ ਮਿਲਾਪ) ਰਾਗ (ਦੀ ਕੈਦ) ਤੋਂ ਪਰੇ ਹੈ, ਨਾਦ (ਦੀ ਕੈਦ) ਤੋਂ ਪਰੇ ਹੈ । ਇਹਨਾਂ (ਰਾਗਾਂ ਨਾਦਾਂ) ਦੀ ਰਾਹੀਂ (ਪਰਮਾਤਮਾ ਦੀ) ਰਜਾ ਨੂੰ ਸਮਝਿਆ ਨਹੀਂ ਜਾ ਸਕਦਾ ।

ਹੇ ਨਾਨਕ ! (ਜਿਹੜਾ ਜਿਹੜਾ ਮਨੁੱਖ ਪਰਮਾਤਮਾ ਦੀ) ਰਜਾ ਨੂੰ ਸਮਝ ਲੈਂਦਾ ਹੈ ਉਹਨਾਂ ਵਾਸਤੇ (ਰਾਗ ਭੀ) ਸਹਾਈ ਹੋ ਸਕਦਾ ਹੈ (ਉਂਵ ਨਿਰੇ ਰਾਗ ਹੀ ਆਤਮਕ ਜੀਵਨ ਦੇ ਰਸਤੇ ਵਿਚ ਸਹਾਈ ਨਹੀਂ ਹਨ) ।

ਹੇ ਭਾਈ ! ਗੁਰੂ ਪਾਸੋਂ ਇਹ ਸਮਝ ਪੈਂਦੀ ਹੈ ਕਿ ਸਭ ਕੁਝ ਉਸ ਪਰਮਾਤਮਾ ਤੋਂ ਹੀ ਹੋ ਰਿਹਾ ਹੈ, ਜਿਵੇਂ ਉਸ ਦੀ ਰਜਾ ਹੈ, (ਤਿਵੇਂ ਹੀ ਸਭ ਕੁਝ ਹੋ ਰਿਹਾ ਹੈ) ।੨੪।

**ਸਤਿਗੁਰੁ ਵਿਚਿ ਅੰਮ੍ਰਿਤੁ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥ ਗੁਰਮਤੀ ਨਾਮੁ ਨਿਰਮਲੋ ਨਿਰਮਲੁ ਨਾਮੁ ਧਿਆਇ ॥ ਅੰਮ੍ਰਿਤੁ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥ ਹਿਰਦੈ ਕਮਲੁ ਪਰਗਾਸਿਆ ਜੋਤੀ ਜੋਤਿ ਮਿਲਾਇ ॥ ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥੨੫॥ (ਪੰਨਾ ੧੪੨੪)**

ਪਦ ਅਰਥ:— ਅੰਮ੍ਰਿਤੁ ਨਾਮੁ—ਆਤਮਕ ਜੀਵਨ ਵਾਲਾ ਹਰਿ-ਨਾਮ । ਕਹੈ—ਜਪਦਾ ਹੈ, ਉਚਾਰਦਾ ਹੈ ।

ਕਹਾਇ—ਜਪਾਂਦਾ ਹੈ (ਹੋਰਨਾਂ ਤੋਂ) । ਨਿਰਮਲੋ—(ਅੱਖਰ ‘ਲ’ ਦੇ ਨਾਲ ਦੋ ਲਗਾਂ ਹਨ— ਅਤੇ । ਅਸਲ ਲਫਜ਼ ਹੈ ‘ਨਿਰਮਲੁ’, ਇਥੇ ‘ਨਿਰਮਲੋ’ ਪੜ੍ਹਨਾ ਹੈ) ਪਵਿੱਤਰ । ਅੰਮ੍ਰਿਤ ਬਾਣੀ—ਆਤਮਕ ਜੀਵਨ ਦੇਣ ਵਾਲੀ ਬਾਣੀ ਵਿਚ । ਤਤੁ—ਨਿਚੋੜ, ਅਸਲੀਅਤ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਮਨਿ—ਮਨ ਵਿਚ । ਪਰਗਾਸਿਆ—ਖਿੜ ਪੈਂਦਾ ਹੈ । ਜੋਤਿ—ਜਿੰਦ । ਮੇਲਿਓਨੁ—ਉਸ (ਪ੍ਰਭੂ) ਨੇ ਮਿਲਾਇਆ ਹੈ । ਧੁਰਿ—ਧੁਰ ਦਰਗਾਹ ਤੋਂ । ਮਸਤਕਿ—ਮੱਥੇ ਉੱਤੇ । ਭਾਗੁ—ਚੰਗੀ ਕਿਸਮਤ । ੨੫।

ਅਰਥ:— ਹੇ ਭਾਈ ! (ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ ਗੁਰੂ (ਦੇ ਹਿਰਦੇ) ਵਿਚ ਵੱਸਦਾ ਹੈ, (ਗੁਰੂ ਆਪ ਇਹ) ਅੰਮ੍ਰਿਤ-ਨਾਮ ਜਪਦਾ ਹੈ (ਅਤੇ ਹੋਰਨਾਂ ਪਾਸੋਂ) ਜਪਾਂਦਾ ਹੈ । ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਇਹ) ਪਵਿੱਤਰ ਨਾਮ (ਪ੍ਰਾਪਤ ਹੁੰਦਾ ਹੈ । ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ ਇਹ) ਪਵਿੱਤਰ ਨਾਮ ਜਪ (ਸਕਦਾ ਹੈ) ।

ਹੇ ਭਾਈ ! (ਮਨੁੱਖਾ ਜੀਵਨ ਦਾ) ਤੱਤ (ਹਰਿ-ਨਾਮ ਗੁਰੂ ਦੀ) ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ ਹੀ ਮਿਲਦਾ ਹੈ, ਗੁਰੂ ਦੀ ਸਰਨ ਪਿਆਂ ਹੀ (ਹਰਿ-ਨਾਮ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਜਿਸ ਮਨੁੱਖ ਦੇ ਅੰਦਰ ਹਰਿ-ਨਾਮ ਆ ਵੱਸਦਾ ਹੈ, ਉਸ ਦੇ) ਹਿਰਦੇ ਦਾ ਕੋਲ-ਫੁੱਲ ਖਿੜ ਪੈਂਦਾ ਹੈ, (ਉਸ ਦੀ) ਜਿੰਦ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ । ਪਰ, ਹੇ ਨਾਨਕ ! ਉਸ (ਪਰਮਾਤਮਾ) ਨੇ ਗੁਰੂ ਉਹਨਾਂ (ਮਨੁੱਖਾਂ) ਨੂੰ ਮਿਲਾਇਆ, ਜਿਨ੍ਹਾਂ ਦੇ ਮੱਥੇ ਉਤੇ (ਉਸ ਨੇ) ਧੁਰ ਦਰਗਾਹ ਤੋਂ (ਇਹ) ਚੰਗੀ ਕਿਸਮਤ ਲਿਖ ਦਿੱਤੀ । ੨੫।

**ਅੰਦਰਿ ਤਿਸਨਾ ਅਗਿ ਹੈ ਮਨਮੁਖ ਭੁਖ ਨ ਜਾਇ ॥ ਮੋਹ ਕੁਟੰਬੁ ਸਭੁ ਕੂੜੁ ਹੈ ਕੂੜਿ ਰਹਿਆ ਲਪਟਾਇ ॥  
ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਕਰਮ ਕਮਾਇ ॥ ਗੁਰ ਸਰਣਾਈ  
ਉਬਰੈ ਨਾਨਕ ਲਏ ਛੁਡਾਇ ॥੨੬॥ (ਪੰਨਾ ੧੪੨੪)**

ਪਦ ਅਰਥ:— ਮਨਮੁਖ ਅੰਦਰਿ—ਆਪਣੇ ਮਨ ਦੇ ਮੁਰੀਦ ਮਨੁੱਖ ਦੇ ਹਿਰਦੇ ਵਿਚ । ਅਗਿ—ਅੱਗ । ਜਾਇ—ਦੂਰ ਹੁੰਦੀ । ਕੂੜੁ—ਨਾਸਵੰਤ ਪਸਾਰਾ । ਕੂੜਿ—ਨਾਸਵੰਤ ਪਸਾਰੇ ਵਿਚ । ਰਹਿਆ ਲਪਟਾਇ—ਫਸਿਆ ਰਹਿੰਦਾ ਹੈ । ਅਨਦਿਨੁ—(ਅਨੁਦਿਨਾਂ) ਹਰ ਰੋਜ਼, ਹਰ ਵੇਲੇ । ਚਿੰਤਵੈ—ਸੋਚਦਾ ਰਹਿੰਦਾ ਹੈ । ਬਧਾ—ਬੱਝਾ ਹੋਇਆ । ਜਾਇ—(ਜਗਤ ਤੋਂ) ਤੁਰ ਪੈਂਦਾ ਹੈ । ਨ ਚੁਕਈ—ਨਹੀਂ ਮੁੱਕਦਾ । ਕਮਾਇ—ਕਰਦਾ ਰਹਿੰਦਾ ਹੈ । ਉਬਰੈ—ਬਚਦਾ ਹੈ । ਨਾਨਕ—ਹੇ ਨਾਨਕ ! । ੨੬।

ਅਰਥ:— ਹੇ ਭਾਈ ! ਆਪਣੇ ਮਨ ਦੇ ਮੁਰੀਦ ਮਨੁੱਖ ਦੇ ਹਿਰਦੇ ਵਿਚ ਤਿਸਨਾ ਦੀ (ਅੱਗ ਬਲਦੀ) ਰਹਿੰਦੀ, (ਉਸ ਦੇ ਅੰਦਰੋਂ ਮਾਇਆ ਦੀ) ਭੁੱਖ (ਕਦੇ) ਦੂਰ ਨਹੀਂ ਹੁੰਦੀ । ਹੇ ਭਾਈ ! (ਜਗਤ ਦਾ ਇਹ) ਮੋਹ ਨਾਸਵੰਤ ਪਸਾਰਾ ਹੈ, (ਇਹ) ਪਰਵਾਰ (ਭੀ) ਨਾਸਵੰਤ ਪਸਾਰਾ ਹੈ, (ਪਰ ਮਨ ਦਾ ਮੁਰੀਦ ਮਨੁੱਖ ਇਸ) ਨਾਸਵੰਤ ਪਸਾਰੇ ਵਿਚ (ਸਦਾ) ਫਸਿਆ ਰਹਿੰਦਾ ਹੈ, ਹਰ ਵੇਲੇ (ਮਾਇਆ ਦੇ ਮੋਹ ਦੀਆਂ) ਸੋਚਾਂ ਸੋਚਦਾ ਰਹਿੰਦਾ ਹੈ, ਸੋਚਾਂ ਵਿਚ ਬੱਝਾ ਹੋਇਆ (ਹੀ ਜਗਤ ਤੋਂ) ਤੁਰ ਪੈਂਦਾ ਹੈ, ਹਉਮੈ ਦੇ ਆਸਰੇ ਹੀ (ਸਾਰੇ) ਕੰਮ ਕਰਦਾ ਰਹਿੰਦਾ ਹੈ (ਤਾਹੀਏਂ ਉਸ ਦਾ) ਜਨਮ ਮਰਣ ਦਾ ਗੇੜ (ਕਦੇ) ਮੁੱਕਦਾ ਨਹੀਂ । ਪਰ, ਹੇ ਨਾਨਕ ! ਗੁਰੂ ਦੀ ਸਰਨ ਪੈ ਕੇ (ਉਹ ਮਨਮੁਖ ਭੀ ਮੋਹ ਦੇ ਜਾਲ ਵਿਚੋਂ) ਬਚ ਨਿਕਲਦਾ ਹੈ, ਗੁਰੂ (ਇਸ ਮੋਹ-ਜਾਲ ਤੋਂ) ਛੁਡਾ ਲੈਂਦਾ ਹੈ । ੨੬।

ਸਤਿਗੁਰ ਪੁਰਖੁ ਹਰਿ ਧਿਆਇਦਾ ਸਤਸੰਗਤਿ ਸਤਿਗੁਰ ਭਾਇ ॥ ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥ ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥ ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥ ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥ ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥ ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥ ਗੁਰਸਿਖਾ ਨੇ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥੨੨॥ (ਪੰਨਾ ੧੪੨੪)

ਪਦ ਅਰਥ:— ਸਤਿਗੁਰ ਭਾਇ—ਗੁਰੂ ਦੇ ਪਿਆਰ ਵਿਚ (ਟਿਕ ਕੇ) । ਸੇਵਦੇ—ਸਰਨ ਪੈਂਦੇ ਹਨ । ਭਉਜਲੁ—ਸੰਸਾਰ-ਸਮੁੰਦਰ । ਬੋਹਿਥੁ—ਜਹਾਜ਼ । ਨਾਮਿ—ਨਾਮ ਦੀ ਰਾਹੀਂ । ਤਰਾਇ—ਪਾਰ ਲੰਘਾ ਲੈਂਦਾ ਹੈ । ਗੁਰਸਿਖੀ—ਗੁਰੂ ਦੇ ਸਿੱਖਾਂ ਨੇ । ਭਾਣਾ—ਰਜ਼ਾ, ਮਰਜ਼ੀ । ਹਰਿ—ਹੇ ਹਰੀ ! ਗਤਿ—ਉੱਚੀ ਆਤਮਕ ਅਵਸਥਾ । ਪਾਂਹਿ—ਅਸੀਂ ਹਾਸਲ ਕਰ ਸਕੀਏ । ਧੁਰਿ—ਧੁਰ ਦਰਗਾਹ ਤੋਂ । ਮਸਤਕਿ—ਮੱਥੇ ਉੱਤੇ । ਗੁਰ ਮਿਲਿਆ—ਗੁਰੂ ਨੂੰ ਮਿਲ ਪਿਆ । ਕੰਕਰ—(ਕਿੰਕਰ) ਦਾਸ, ਸੇਵਕ । ਜਮ ਕੰਕਰ—ਜਮ ਦੇ ਦਾਸ ਜਮਦੂਤ (ਬਹੁ-ਵਚਨ) । ਮਾਰਿ—ਮਾਰ ਕੇ । ਬਿਦਾਰਿਅਨੁ—ਉਸ ਗੁਰੂ ਨੇ ਮੁਕਾ ਦਿੱਤੇ । ਨੇ—ਨੂੰ । ਤੁਠਾ—ਪ੍ਰਸੰਨ ॥੨੨॥

ਅਰਥ:— ਹੇ ਭਾਈ ! ਗੁਰੂ ਮਹਾਪੁਰਖ ਸਾਧ ਸੰਗਤਿ ਵਿਚ ਗੁਰੂ ਦੇ ਪਿਆਰ ਵਿਚ ਟਿਕ ਕੇ ਪਰਮਾਤਮਾ ਦਾ ਸਿਮਰਨ ਕਰਦਾ ਰਹਿੰਦਾ ਹੈ । (ਜਿਹੜੇ ਮਨੁੱਖ) ਸਾਧ ਸੰਗਤਿ ਵਿਚ ਆ ਕੇ ਗੁਰੂ ਦੀ ਸਰਨ ਪੈਂਦੇ ਹਨ, ਗੁਰੂ ਉਹਨਾਂ ਨੂੰ ਪਰਮਾਤਮਾ ਵਿਚ ਜੋੜ ਦੇਂਦਾ ਹੈ ਪਰਮਾਤਮਾ ਨਾਲ ਮਿਲਾ ਦੇਂਦਾ ਹੈ । (ਹੇ ਭਾਈ ! ਉਂਵ ਤਾਂ) ਇਹ ਜਗਤ ਇਹ ਸੰਸਾਰ ਇਕ ਭਿਆਨਕ ਸਮੁੰਦਰ ਹੈ, ਪਰ ਗੁਰੂ-ਜਹਾਜ਼ (ਸਰਨ ਆਏ ਜੀਵਾਂ ਨੂੰ) ਹਰਿ-ਨਾਮ ਵਿਚ (ਜੋੜ ਕੇ ਇਸ ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ । (ਜਿਨ੍ਹਾਂ) ਗੁਰਸਿੱਖਾਂ ਨੇ (ਗੁਰੂ ਦਾ) ਹੁਕਮ ਮੰਨ ਲਿਆ, ਪੂਰਾ ਗੁਰੂ (ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ ।

ਹੇ ਹਰੀ ! ਅਸਾਂ ਜੀਵਾਂ ਨੂੰ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਬਖਸ਼, ਤਾਂ ਕਿ ਅਸੀਂ ਵਿਕਾਰੀ ਜੀਵ ਭੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਸਕੀਏ ।

ਹੇ ਨਾਨਕ ! ਧੁਰ ਦਰਗਾਹ ਤੋਂ ਹਰੀ-ਪ੍ਰਭੂ ਦਾ ਲਿਖਿਆ ਲੇਖ (ਜਿਸ ਮਨੁੱਖ ਦੇ) ਮੱਥੇ ਉੱਤੇ ਉੱਘੜ ਪੈਂਦਾ ਹੈ ਉਹ ਮਨੁੱਖ ਗੁਰੂ ਨੂੰ ਆ ਮਿਲਦਾ ਹੈ । ਉਸ (ਗੁਰੂ) ਨੇ (ਸਾਰੇ) ਜਮਦੂਤ ਮਾਰ ਕੇ ਮੁਕਾ ਦਿੱਤੇ । (ਗੁਰੂ ਉਸ ਨੂੰ) ਪਰਮਾਤਮਾ ਦੀ ਦਰਗਾਹ ਵਿਚ ਸੁਰਖਰੂ ਕਰਾ ਲੈਂਦਾ ਹੈ ।

ਹੇ ਭਾਈ ! ਗੁਰਸਿੱਖਾਂ ਨੂੰ (ਲੋਕ ਪਰਲੋਕ ਵਿਚ) ਆਦਰ-ਸਤਕਾਰ ਮਿਲਦਾ ਹੈ, ਪ੍ਰਭੂ ਉਹਨਾਂ ਉਤੇ ਪ੍ਰਸੰਨ ਹੋ ਕੇ (ਉਹਨਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ॥੨੨॥

ਗੁਰਿ ਪੂਰੈ ਹਰਿ ਨਾਮੁ ਦਿੜਾਇਆ ਜਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ ਹਰਿ ਕੀਰਤਿ ਗਾਇ ਕਰਿ ਚਾਨਣੁ ਮਗੁ ਦੇਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥ ਗੁਰਮਤੀ ਜਮੁ ਜੋਹਿ ਨ ਸਕੈ ਸਚੈ ਨਾਇ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨ ਨਾਨਕੁ ਨਾਉ ਲਏ ਤਾਂ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨੩॥

ਪਦ ਅਰਥ:— ਗੁਰਿ ਪੂਰੈ—ਪੂਰੇ ਗੁਰੂ ਨੇ । ਦਿੜਾਇਆ—(ਹਿਰਦੇ ਵਿਚ) ਪੱਕਾ ਕਰ ਦਿੱਤਾ । ਜਿਨਿ—ਜਿਸ (ਗੁਰੂ) ਨੇ । ਵਿਚਹੁ—(ਜੀਵ ਦੇ) ਅੰਦਰੋਂ । ਭਰਮੁ—ਭਟਕਣਾ । ਚੁਕਾਇਆ—ਮੁਕਾ ਦਿੱਤਾ । ਕੀਰਤਿ—ਸਿਫਤਿ-ਸਾਲਾਹ । ਗਾਇ—(ਆਪ) ਗਾ ਕੇ । ਕਰਿ—ਪੈਦਾ ਕਰ ਕੇ । ਮਗੁ—ਰਸਤਾ । ਮਾਰਿ—ਮਾਰ ਕੇ ।



ਲਿਵ—ਸੁਰਤਿ । ਜੋਹਿ ਨ ਸਕੈ—ਤੱਕ ਨਹੀਂ ਸਕਦਾ । ਸਚੈ ਨਾਇ—ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਵਿਚ । ਸਭੁ—ਹਰ ਥਾਂ । ਆਪੇ—ਆਪ ਹੀ । ਵਰਤੈ—ਵਰਤਦਾ ਹੈ, ਮੌਜੂਦ ਹੈ । ਜੋ ਭਾਵੈ—ਜਿਹੜਾ ਜੀਵ ਉਸ ਨੂੰ ਚੰਗਾ ਲੱਗਦਾ ਹੈ । ਨਾਇ—ਨਾਮ ਵਿਚ । ਨਾਨਕੁ ਨਾਉ ਲਏ—ਨਾਨਕ ਹਰਿ-ਨਾਮ ਲੈਂਦਾ ਹੈ । ਤਾਂ—ਤਦੋਂ । ਜੀਵੈ—ਆਤਮਕ ਜੀਵਨ ਪ੍ਰਾਪਤ ਕਰਦਾ ਹੈ । ਮਰਿ ਜਾਇਆ—ਆਤਮਕ ਮੌਤ ਆਈ ਸਮਝਦਾ ਹੈ, ਮਰ ਜਾਂਦਾ ਹੈ । ੨੮ ।

ਅਰਥ:— ਹੇ ਭਾਈ ! (ਜਿਸ) ਪੂਰੇ ਗੁਰੂ ਨੇ (ਜੀਵ ਦੇ ਅੰਦਰ ਸਦਾ) ਪਰਮਾਤਮਾ ਦਾ ਨਾਮ ਪੱਕਾ ਕੀਤਾ ਹੈ, ਜਿਸ (ਪੂਰੇ ਗੁਰੂ) ਨੇ (ਜੀਵ ਦੇ) ਅੰਦਰੋਂ ਭਟਕਣਾ (ਸਦਾ) ਮੁਕਾਈ ਹੈ, (ਉਸ ਗੁਰੂ ਨੇ ਆਪ) ਪਰਮਾਤਮਾ ਦਾ ਨਾਮ (ਸਿਮਰ ਕੇ), ਪਰਮਾਤਮਾ ਦੀ ਸਿਫਤਿ-ਸਾਲਾਹ ਗਾ ਗਾ ਕੇ (ਸਰਨ ਆਏ ਮਨੁੱਖ ਦੇ ਹਿਰਦੇ ਵਿਚ ਆਤਮਕ ਜੀਵਨ ਦਾ) ਚਾਨਣ ਪੈਦਾ ਕਰ ਕੇ (ਉਸ ਨੂੰ ਆਤਮਕ ਜੀਵਨ ਦਾ ਸਹੀ) ਰਸਤਾ (ਸਦਾ) ਵਿਖਾਇਆ ਹੈ ।

ਹੇ ਭਾਈ ! (ਪੂਰੇ ਗੁਰੂ ਦੀ ਰਾਹੀਂ) ਹਉਮੈ ਦੂਰ ਕਰ ਕੇ (ਜਿਸ ਮਨੁੱਖ ਦੇ ਅੰਦਰ) ਇਕ ਪਰਮਾਤਮਾ ਦੀ ਲਗਨ ਲੱਗ ਗਈ, (ਉਸ ਨੇ ਆਪਣੇ) ਹਿਰਦੇ ਵਿਚ ਪਰਮਾਤਮਾ ਦਾ ਨਾਮ ਵਸਾ ਲਿਆ । ਗੁਰੂ ਦੀ ਮਤਿ ਉਤੇ ਤੁਰਨ ਦੇ ਕਾਰਨ ਜਮਰਾਜ ਭੀ (ਉਸ ਮਨੁੱਖ ਵੱਲ) ਤੱਕ ਨਹੀਂ ਸਕਦਾ, (ਉਹ ਮਨੁੱਖ) ਸਦਾ-ਥਿਰ ਹਰਿ-ਨਾਮ ਵਿਚ (ਸਦਾ) ਲੀਨ ਰਹਿੰਦਾ ਹੈ । (ਉਸਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਹਰ ਥਾਂ ਕਰਤਾਰ ਆਪ ਹੀ ਆਪ ਮੌਜੂਦ ਹੈ, ਜਿਹੜਾ ਮਨੁੱਖ ਉਸ ਨੂੰ ਚੰਗਾ ਲੱਗ ਪੈਂਦਾ ਹੈ ਉਸ ਨੂੰ ਆਪਣੇ ਨਾਮ ਵਿਚ ਜੋੜ ਲੈਂਦਾ ਹੈ ।

ਹੇ ਭਾਈ ! ਦਾਸ ਨਾਨਕ (ਭੀ ਜਦੋਂ ਪਰਮਾਤਮਾ ਦਾ) ਨਾਮ ਜਪਦਾ ਹੈ ਤਦੋਂ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ । ਭਾਈ ! ਪਰਮਾਤਮਾ ਦੇ ਨਾਮ ਤੋਂ ਬਿਨਾ ਤਾਂ ਜੀਵ ਇਕ ਖਿਨ ਵਿਚ ਹੀ ਆਤਮਕ ਮੌਤ ਸਹੇੜ ਲੈਂਦਾ ਹੈ । ੨੯ ।

**ਮਨ ਅੰਤਰਿ ਹਉਮੈ ਰੋਗੁ ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥ ਨਾਨਕੁ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਣਾ ॥੨੯॥ (ਪੰਨਾ ੧੪੨੪)**

ਪਦ ਅਰਥ:— ਭ੍ਰਮਿ—ਭਟਕਣਾ ਵਿਚ । ਭੂਲੇ—ਕੁਰਾਹੇ ਪਏ ਰਹਿੰਦੇ ਹਨ । ਸਾਕਤ—ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ । ਦੁਰਜਨ—ਦੁਰਾਚਾਰੀ ਮਨੁੱਖ, ਭੈੜੇ ਮਨੁੱਖ । ਅੰਤਰਿ—ਅੰਦਰ । ਗਵਾਇ—ਦੂਰ ਕਰ ਲੈਂਦਾ ਹੈ । ਮਿਲਿ—ਮਿਲ ਕੇ । ੨੯ ।

ਅਰਥ:— ਹੇ ਭਾਈ ! ਪਰਮਾਤਮਾ ਨਾਲੋਂ ਟੁੱਟੇ ਹੋਏ ਦੁਰਾਚਾਰੀ ਮਨੁੱਖਾਂ ਦੇ ਮਨ ਵਿਚ ਹਉਮੈ ਦਾ ਰੋਗ (ਸਦਾ ਟਿਕਿਆ ਰਹਿੰਦਾ ਹੈ), ਇਸ ਹਉਮੈ ਦੇ ਕਾਰਨ ਭਟਕਣਾ ਵਿਚ ਪੈ ਕੇ ਉਹ (ਜੀਵਨ ਦੇ) ਗਲਤ ਰਸਤੇ ਪਏ ਰਹਿੰਦੇ ਹਨ । ਹੇ ਨਾਨਕ ! (ਸਾਕਤ ਮਨੁੱਖ ਭੀ) ਸੱਜਣ ਸਾਧੂ ਸਤਿਗੁਰੂ ਨੂੰ ਮਿਲ ਕੇ (ਹਉਮੈ ਦਾ ਇਹ) ਰੋਗ ਦੂਰ ਕਰ ਲੈਂਦਾ ਹੈ । ੨੯ ।

**ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰ ਸਤਿਗੁਰਿ ਨਾਮੁ ਦਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ ਜਨ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੁਲ ਗੋਲੇ ॥੩੦॥ (ਪੰਨਾ ੧੪੨੪)**

ਪਦ ਅਰਥ:— ਗੁਰਮਤੀ—ਗੁਰੂ ਦੀ ਮਤਿ ਉਤੇ ਤੁਰ ਕੇ । ਬੋਲੇ—ਜਪਦੀ ਰਹਿੰਦੀ ਹੈ । ਪ੍ਰੇਮਿ—ਪ੍ਰੇਮ ਵਿਚ । ਕਸਾਈ—ਖਿੱਚੀ ਰਹਿੰਦੀ ਹੈ । ਹਰਿ ਰੰਗਿ—ਹਰੀ ਦੇ (ਪ੍ਰੇਮ-) ਰੰਗ ਵਿਚ । ਰਤੀ—ਰੰਗੀ ਹੋਈ । ਚੋਲੇ—

(ਆਤਮਕ ਆਨੰਦ) ਮਾਣਦੀ ਹੈ । ਪੁਰਖ—ਖਸਮ । ਨ ਲਭਈ—ਨ ਲਭੈ, ਨਹੀਂ ਲੱਭਦਾ । ਟੋਲੇ—ਟੋਲਿ, ਟੋਲ ਕੇ, ਖੋਜ ਕੇ । ਸਤਿਗੁਰਿ—ਸਤਿਗੁਰੂ ਨੇ । ਦਿੜਾਇਆ—(ਹਿਰਦੇ ਵਿਚ) ਪੱਕਾ ਕਰ ਦਿੱਤਾ । ਅਨਤ—(ਅਨਘੜ) ਹੋਰ ਪਾਸੇ । ਅਨਤ ਕਾਹੂ—ਕਿਸੇ ਭੀ ਹੋਰ ਪਾਸੇ । ਗੁਲ ਗੋਲੇ—ਗੋਲਿਆਂ ਦੇ ਗੋਲਿਆਂ ਦਾ, ਦਾਸਾਂ ਦੇ ਦਾਸਾਂ ਦਾ ।੩੦।

ਅਰਥ:— ਹੇ ਭਾਈ ! (ਜਿਹੜੀ ਜੀਵ-ਇਸੜੀ) ਗੁਰੂ ਦੀ ਮਤਿ ਉੱਤੇ ਤੁਰ ਕੇ (ਸਦਾ) ਪਰਮਾਤਮਾ ਦਾ ਨਾਮ ਜਪਦੀ ਰਹਿੰਦੀ ਹੈ, ਉਹ ਦਿਨ ਰਾਤ ਪਰਮਾਤਮਾ ਦੇ ਪਿਆਰ ਵਿਚ ਖਿੱਚ ਪਾਂਦੀ ਰਹਿੰਦੀ ਹੈ, ਪਰਮਾਤਮਾ (ਦੇ ਨਾਮ) ਵਿਚ ਰੱਤੀ ਰਹਿੰਦੀ ਹੈ, ਉਹ ਪਰਮਾਤਮਾ ਦੇ (ਪ੍ਰੇਮ-) ਰੰਗ ਵਿਚ (ਆਤਮਕ ਆਨੰਦ) ਮਾਣਦੀ ਰਹਿੰਦੀ ਹੈ ।

ਹੇ ਭਾਈ ! ਮੈਂ ਸਾਰਾ ਸੰਸਾਰ ਭਾਲ ਕੇ ਵੇਖ ਲਿਆ ਹੈ, ਪਰਮਾਤਮਾ ਵਰਗਾ ਖਸਮ (ਕਿਸੇ ਹੋਰ ਥਾਂ) ਨਹੀਂ ਲੱਭਦਾ ।

ਹੇ ਭਾਈ ! ਗੁਰੂ ਸਤਿਗੁਰੂ ਨੇ (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਕਰ ਦਿੱਤਾ, (ਉਸ ਦਾ) ਮਨ ਕਿਸੇ ਭੀ ਹੋਰ ਪਾਸੇ ਨਹੀਂ ਡੋਲਦਾ । ਹੇ ਭਾਈ ! ਦਾਸ ਨਾਨਕ (ਭੀ) ਪਰਮਾਤਮਾ ਦਾ ਦਾਸ ਹੈ, ਗੁਰੂ ਸਤਿਗੁਰੂ ਦੇ ਦਾਸਾਂ ਦੇ ਦਾਸਾਂ ਦਾ ਦਾਸ ਹੈ ।੩੦।

### ੴ ਸਤਿਗੁਰ ਪ੍ਰਸਾਦਿ ॥

ਸਲੋਕ ਮਹਲਾ ੫

ਰਤੇ ਸੇਈ ਜਿ ਮੁਖੁ ਨ ਮੋੜੀਨਿ ਜਿਨੀ ਸਿਵਾਤਾ ਸਾਈ ॥ ਝੜਿ ਝੜਿ ਪਵਦੇ ਕਚੇ ਬਿਰਹੀ ਜਿਨਾ ਕਾਰਿ ਨ ਆਈ ॥੧॥ ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥ ਧੂੜੀ ਵਿਚਿ ਲੁਡੰਦੜੀ ਸੋਹਾਂ ਨਾਨਕ ਤੈ ਸਹ ਨਾਲੇ ॥੨॥ (ਪੰਨਾ ੧੪੨੫)

ਪਦ ਅਰਥ:— ਰਤੇ—ਰੱਤੇ, (ਪ੍ਰੇਮ-ਰੰਗ ਵਿਚ) ਰੰਗੇ ਹੋਏ । ਸੇਈ—ਉਹ (ਮਨੁੱਖ) ਹੀ (ਬਹੁ-ਵਚਨ) । ਜਿ—ਜਿਹੜੇ (ਮਨੁੱਖ) । ਜਿਨੀ—ਜਿਨ੍ਹਾਂ ਨੇ । ਸਿਵਾਤਾ—ਡੂੰਘੀ ਸਾਂਝ ਪਾਈ ਹੋਈ ਹੈ । ਸਾਈ—ਸਾਈਂ, ਖਸਮ-ਪ੍ਰਭੂ । ਝੜਿ ਝੜਿ ਪਵਦੇ—ਮੁੜ ਮੁੜ ਝੜਦੇ ਹਨ । ਕਚੇ ਬਿਰਹੀ—ਕਮਜ਼ੋਰ ਪ੍ਰੀਤ ਵਾਲੇ । ਕਾਰਿ—ਕਾਰੀ, ਮੁਆਫਿਕ (ਵੇਖੋ, 'ਗੁਰ ਕੀ ਮਤਿ ਜੀਇ ਆਈ ਕਾਰਿ'—ਪੰਨਾ ੨੨੦) ।੧।

ਧਣੀ—ਮਾਲਕ-ਪ੍ਰਭੂ । ਵਿਹੂਣਾ—ਬਿਨਾ । ਪਾਟ—ਰੇਸ਼ਮ । ਪਟੰਬਰ—ਪਟ-ਅੰਬਰ, ਪੱਟ ਦੇ ਕੱਪੜੇ । ਭਾਹਿ—ਅੱਗ । ਸੇਤੀ—ਨਾਲ । ਭਾਹੀ ਸੇਤੀ—ਅੱਗ ਨਾਲ । ਜਾਲੇ—ਸਾੜ ਦਿੱਤੇ ਹਨ । ਲੁਡੰਦੜੀ—ਲੇਟਦੀ । ਸੋਹਾਂ—ਮੈਂ ਸੋਹਣੀ ਲੱਗਦੀ ਹਾਂ । ਨਾਨਕ—ਹੇ ਨਾਨਕ ! ਸਹ ਨਾਲੇ—ਖਸਮ ਨਾਲ । ਤੈ ਨਾਲੇ—ਤੇਰੇ ਨਾਲ । ਤੈ ਸਹ ਨਾਲੇ—ਹੇ ਖਸਮ ! ਤੇਰੇ ਨਾਲ ।੨।

ਅਰਥ:— ਹੇ ਭਾਈ ! ਉਹ ਮਨੁੱਖ ਹੀ (ਪ੍ਰੇਮ ਰੰਗ ਵਿਚ) ਰੰਗੇ ਹੋਏ ਹਨ, ਜਿਹੜੇ (ਖਸਮ-ਪ੍ਰਭੂ ਦੀ ਯਾਦ ਵਲੋਂ ਕਦੇ ਭੀ) ਮੂੰਹ ਨਹੀਂ ਮੋੜਦੇ (ਕਦੇ ਭੀ ਪ੍ਰਭੂ ਦੀ ਯਾਦ ਨਹੀਂ ਭੁਲਾਂਦੇ), ਜਿਨ੍ਹਾਂ ਨੇ ਖਸਮ-ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੋਈ ਹੈ । ਪਰ ਜਿਨ੍ਹਾਂ ਨੂੰ (ਪ੍ਰੇਮ ਦੀ ਦਵਾਈ) ਮੁਆਫਿਕ ਨਹੀਂ ਬੈਠਦੀ (ਠੀਕ ਅਸਰ ਨਹੀਂ ਕਰਦੀ,) ਉਹ ਕਮਜ਼ੋਰ ਪ੍ਰੇਮ ਵਾਲੇ ਮਨੁੱਖ (ਪ੍ਰਭੂ ਚਰਨਾਂ ਨਾਲੋਂ ਇਉਂ) ਮੁੜ ਮੁੜ ਟੁੱਟਦੇ ਹਨ (ਜਿਵੇਂ ਕਮਜ਼ੋਰ ਕੱਚੇ ਫਲ ਟਾਹਣੀ ਨਾਲੋਂ) ।੧।

ਹੇ ਨਾਨਕ ! (ਆਖ—ਹੇ ਭਾਈ ! ) (ਮੈਂ ਤਾਂ ਉਹ) ਰੇਸ਼ਮੀ ਕਪੜੇ (ਭੀ) ਅੱਗ ਨਾਲ ਸਾੜ ਦਿੱਤੇ ਹਨ (ਜਿਨ੍ਹਾਂ ਦੇ ਕਾਰਨ ਜੀਵਨ) ਖਸਮ-ਪ੍ਰਭੂ (ਦੀ ਯਾਦ) ਤੋਂ ਵਾਂਜਿਆ ਹੀ ਰਹੇ । ਹੇ ਖਸਮ-ਪ੍ਰਭੂ ! ਤੇਰੇ ਨਾਲ (ਤੇਰੇ ਚਰਨਾਂ ਵਿਚ ਰਹਿ ਕੇ) ਮੈਂ ਘੱਟੋ-ਮਿੱਟੀ ਵਿਚ ਲਿਬੜੀ ਹੋਈ ਭੀ (ਆਪਣੇ ਆਪ ਨੂੰ) ਸੋਹਣੀ ਲੱਗਦੀ ਹਾਂ ।੨।

**ਗੁਰੂ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥ ਜੀਤੇ ਪੰਚ ਬੈਰਾਈਆ ਨਾਨਕ ਸਫਲ ਮਾਰੂ ਇਹੁ ਰਾਗੁ ॥੩॥**  
(ਪੰਨਾ ੧੪੨੫)

ਪਦ ਅਰਥ:— ਕੈ ਸਬਦਿ—ਦੇ ਸ਼ਬਦ ਦੀ ਰਾਹੀਂ । ਅਰਾਧੀਐ—ਸਿਮਰਨਾ ਚਾਹੀਦਾ ਹੈ । ਨਾਮਿ—ਨਾਮ ਵਿਚ (ਜੁੜਿਆਂ), ਨਾਮ ਦੀ ਰਾਹੀਂ । ਰੰਗਿ—ਪ੍ਰੇਮ-ਰੰਗ ਦੀ ਰਾਹੀਂ । ਬੈਰਾਗੁ—ਵਿਕਾਰਾਂ ਵਲੋਂ ਉਪਰਾਮਤਾ । ਜੀਤੇ—ਜਿੱਤੋ ਜਾਂਦੇ ਹਨ, ਵੱਸ ਵਿਚ ਆ ਜਾਂਦੇ ਹਨ । ਪੰਚ ਬੈਰਾਈਆ—(ਕਾਮਾਦਿਕ) ਪੰਜੇ ਵੈਰੀ । ਸਫਲ—ਕਾਮਯਾਬ, ਕਾਰੀ । ਮਾਰੂ—ਮਾਰ-ਮੁਕਾਣ ਵਾਲੀ (ਦਵਾਈ) । ਰਾਗੁ—ਹੁਲਾਰਾ, ਪਿਆਰ ਦਾ ਹੁਲਾਰਾ (emotion, feeling) ।੩।

ਅਰਥ:— ਹੇ ਭਾਈ ! ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ । (ਪ੍ਰਭੂ ਦੇ) ਨਾਮ ਦੀ ਬਰਕਤਿ ਨਾਲ, (ਪ੍ਰਭੂ ਦੇ ਪ੍ਰੇਮ-) ਰੰਗ ਦੀ ਬਰਕਤਿ ਨਾਲ (ਮਨ ਵਿਚ ਵਿਕਾਰਾਂ ਵਲੋਂ) ਉਪਰਾਮਤਾ (ਪੈਦਾ ਹੋ ਜਾਂਦੀ ਹੈ), (ਕਾਮਾਦਿਕ) ਪੰਜੇ ਵੈਰੀ ਵੱਸ ਵਿਚ ਆ ਜਾਂਦੇ ਹਨ । ਹੇ ਨਾਨਕ ! ਇਹ ਪ੍ਰੇਮ-ਹੁਲਾਰਾ (ਵਿਕਾਰ-ਰੋਗਾਂ ਨੂੰ) ਮਾਰ-ਮੁਕਾਣ ਵਾਲੀ ਕਾਰੀ ਦਵਾਈ ਹੈ ।੩।

**ਜਾਂ ਮੂੰ ਇਕੁ ਤ ਲਖ ਤਉ ਜਿਤੀ ਪਿਨਣੇ ਦਰਿ ਕਿਤੜੇ ॥ ਬਾਮਣੁ ਬਿਰਥਾ ਗਇਓ ਜਨੰਮੁ ਜਿਨਿ ਕੀਤੋ ਸੋ ਵਿਸਰੇ ॥੪॥** (ਪੰਨਾ ੧੪੨੫)

ਪਦ ਅਰਥ:— ਜਾਂ—ਜਦੋਂ । ਮੂੰ—ਮੇਰਾ, ਮੇਰੇ ਵੱਲ । ਤ—ਤਦੋਂ, ਤਾਂ । ਲਖ—ਲੱਖਾਂ ਹੀ (ਮੇਰੇ ਵੱਲ) । ਤਉ—ਤੇਰੀ । ਜਿਤੀ—ਜਿਤਨੀ ਭੀ । ਤਉ ਜਿਤੀ—ਤੇਰੀ ਜਿਤਨੀ ਭੀ (ਸ੍ਰਿਸ਼ਟੀ ਹੈ) । ਦਰਿ—(ਤੇਰੇ) ਦਰ ਤੇ । ਕਿਤੜੇ—ਕਿਤਨੇ ਹੀ, ਅਨੇਕਾਂ, ਇਹ ਸਾਰੇ ਅਨੇਕਾਂ । ਪਿਨਣੇ—ਮੰਗਣ ਵਾਲੇ, ਮੰਗਤੇ । ਬਾਮਣੁ ਜਨੰਮੁ—(ਸਭ ਤੋਂ ਉੱਚਾ ਸਮਝਿਆ ਜਾਣ ਵਾਲਾ) ਬ੍ਰਾਹਮਣ (ਦੇ ਘਰ ਦਾ) ਜਨਮ (ਭੀ) । ਜਿਨਿ—ਜਿਸ (ਪਰਮਾਤਮਾ) ਨੇ । ਕੀਤੋ—ਪੈਦਾ ਕੀਤਾ ਹੈ । ਸੋ—ਉਹ (ਪਰਮਾਤਮਾ) ।੪।

ਅਰਥ:— ਹੇ ਪ੍ਰਭੂ ! ਜਦੋਂ ਇਕ ਤੂੰ ਮੇਰੇ ਵੱਲ ਹੈਂ, ਤਦੋਂ (ਤੇਰੇ ਪੈਦਾ ਕੀਤੇ ਲੱਖਾਂ ਹੀ (ਜੀਵ ਮੇਰੇ ਵੱਲ ਹੋ ਜਾਂਦੇ ਹਨ) । (ਇਹ) ਤੇਰੀ ਜਿਤਨੀ ਭੀ (ਪੈਦਾ ਕੀਤੀ ਹੋਈ ਸ੍ਰਿਸ਼ਟੀ ਹੈ, ਤੇਰੇ) ਦਰ ਤੇ (ਇਹ ਸਾਰੇ) ਅਨੇਕਾਂ ਹੀ ਮੰਗਤੇ ਹਨ ।

ਹੇ ਭਾਈ ! ਜਿਸ ਪਰਮਾਤਮਾ ਨੇ ਪੈਦਾ ਕੀਤਾ ਹੈ, ਜੇ ਉਹ ਭੁੱਲਿਆ ਰਹੇ, ਤਾਂ (ਸਭ ਤੋਂ ਉੱਚਾ ਸਮਝਿਆ ਜਾਣ ਵਾਲਾ) ਬ੍ਰਾਹਮਣ (ਦੇ ਘਰ ਦਾ) ਜਨਮ (ਭੀ) ਵਿਅਰਥ ਚਲਾ ਗਿਆ ।੪।

**ਸੋਰਠਿ ਸੋ ਰਸੁ ਪੀਜੀਐ ਕਬਹੂ ਨ ਫੀਕਾ ਹੋਇ ॥ ਨਾਨਕ ਰਾਮ ਨਾਮ ਗੁਨ ਗਾਈਅਹਿ ਦਰਗਹ ਨਿਰਮਲ ਸੋਇ ॥੫॥** (ਪੰਨਾ ੧੪੨੫)

ਪਦ ਅਰਥ:— ਸੋਰਠਿ—ਇਕ ਰਾਗਣੀ ।

ਸੋ ਰਸੁ—ਉਹ (ਨਾਮ-) ਰਸ । ਪੀਜੀਐ—ਪੀਣਾ ਚਾਹੀਦਾ ਹੈ । ਕਬਹੂ—ਕਦੇ ਭੀ । ਫੀਕਾ—ਬੇ-ਸੁਆਦਾ । ਗਾਈਅਹਿ—ਗਾਏ ਜਾਣੇ ਚਾਹੀਦੇ ਹਨ । ਸੋਇ—ਸੋਭਾ । ਨਿਰਮਲ ਸੋਇ—ਬੇ-ਦਾਗ ਸੋਭਾ ।੫।

ਅਰਥ:— ਹੇ ਭਾਈ ! ਉਹ (ਹਰਿ-ਨਾਮ-) ਰਸ ਪੀਂਦੇ ਰਹਿਣਾ ਚਾਹੀਦਾ ਹੈ, ਜੋ ਕਦੇ ਭੀ ਬੇ-ਸੁਆਦਾ ਨਹੀਂ ਹੁੰਦਾ । ਹੇ ਨਾਨਕ ! ਪਰਮਾਤਮਾ ਦੇ ਨਾਮ ਦੇ ਗੁਣ (ਸਦਾ) ਗਾਏ ਜਾਣੇ ਚਾਹੀਦੇ ਹਨ (ਇਸ ਤਰ੍ਹਾਂ ਪਰਮਾਤਮਾ ਦੀ) ਹਜ਼ੂਰੀ ਵਿਚ ਬੇ-ਦਾਗ ਸੋਭਾ (ਮਿਲਦੀ ਹੈ) ।੫।

ਜੋ ਪ੍ਰਭਿ ਰਖੇ ਆਪਿ ਤਿਨ ਕੋਇ ਨ ਮਾਰਈ ॥ ਅੰਦਰਿ ਨਾਮੁ ਨਿਧਾਨੁ ਸਦਾ ਗੁਣ ਸਾਰਈ ॥ ਏਕਾ ਟੇਕ ਅਗੰਮ ਮਨਿ ਤਨਿ ਪ੍ਰਭੁ ਧਾਰਈ ॥ ਲਗਾ ਰੰਗੁ ਅਪਾਰੁ ਕੋ ਨ ਉਤਾਰਈ ॥ ਗੁਰਮੁਖਿ ਹਰਿ ਗੁਣ ਗਾਇ ਸਹਜਿ ਸੁਖ ਸਾਰਈ ॥ ਨਾਨਕ ਨਾਮੁ ਨਿਧਾਨੁ ਰਿਦੈ ਉਰਿ ਹਾਰਈ ॥੬॥ (ਪੰਨਾ ੧੪੨੫)

ਪਦ ਅਰਥ:— ਪ੍ਰਭਿ—ਪ੍ਰਭੂ ਨੇ । ਨ ਮਾਰਈ—ਨ ਮਾਰੈ, ਨਹੀਂ ਮਾਰਦਾ, ਨਹੀਂ ਮਾਰ ਸਕਦਾ । ਨਿਧਾਨੁ—ਖਜ਼ਾਨਾ । ਸਾਰਈ—ਸਾਰੈ, ਸੰਭਾਲਦਾ ਹੈ, ਹਿਰਦੇ ਵਿਚ ਵਸਾਈ ਰੱਖਦਾ ਹੈ । ਅਗੰਮ—ਅਪਹੁੰਚ । ਟੇਕ ਅਗੰਮ—ਅਪਹੁੰਚ ਪ੍ਰਭੂ ਦਾ ਆਸਰਾ । ਮਨਿ—ਮਨ ਵਿਚ । ਤਨਿ—ਤਨ ਵਿਚ । ਧਾਰਈ—ਧਾਰੈ, ਵਸਾਂਦਾ ਹੈ, ਵਸਾਈ ਰੱਖਦਾ ਹੈ । ਰੰਗੁ—ਪ੍ਰੇਮ-ਰੰਗ । ਅਪਾਰ—ਕਦੇ ਨਾਹ ਮੁੱਕਣ ਵਾਲਾ (ਅ-ਪਾਰੁ) । ਕੋ—ਕੋਈ ਜੀਵ । ਨ ਉਤਾਰਈ—ਨ ਉਤਾਰੈ, ਦੂਰ ਨਹੀਂ ਕਰ ਸਕਦਾ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ । ਗਾਇ—ਗਾਂਦਾ ਹੈ । ਸਹਜਿ—ਆਤਮਕ ਅਡੋਲਤਾ ਵਿਚ । ਸਾਰਈ—ਸਾਰੈ, ਸੰਭਾਲਦਾ ਹੈ, ਮਾਣਦਾ ਹੈ । ਰਿਦੈ—ਹਿਰਦੇ ਵਿਚ । ਉਰਿ—ਹਿਰਦੇ ਵਿਚ । ਹਾਰਈ—ਧਾਰਈ, ਧਾਰੈ, ਟਿਕਾਈ ਰੱਖਦਾ ਹੈ ।੬।

ਅਰਥ:— ਹੇ ਭਾਈ ! ਜਿਨ੍ਹਾਂ (ਮਨੁੱਖਾਂ) ਦੀ ਪ੍ਰਭੂ ਨੇ ਆਪ ਰੱਖਿਆ ਕੀਤੀ, ਉਹਨਾਂ ਨੂੰ ਕੋਈ ਮਾਰ ਨਹੀਂ ਸਕਦਾ । ਹੇ ਭਾਈ ! (ਜਿਸ ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਦਾ ਨਾਮ ਖਜ਼ਾਨਾ ਵੱਸ ਰਿਹਾ ਹੈ, ਉਹ ਸਦਾ ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹਿੰਦਾ ਹੈ । ਜਿਸ ਨੂੰ ਇਕ ਅਪਹੁੰਚ ਪ੍ਰਭੂ ਦਾ (ਸਦਾ) ਆਸਰਾ ਹੈ, ਉਹ ਆਪਣੇ ਮਨ ਵਿਚ ਤਨ ਵਿਚ ਪ੍ਰਭੂ ਨੂੰ ਵਸਾਈ ਰੱਖਦਾ ਹੈ । (ਜਿਸ ਦੇ ਹਿਰਦੇ ਵਿਚ) ਕਦੇ ਨਾਹ ਮੁੱਕਣ ਵਾਲਾ ਪ੍ਰਭੂ-ਪ੍ਰੇਮ ਬਣ ਜਾਂਦਾ ਹੈ, ਉਸ ਪ੍ਰੇਮ-ਰੰਗ ਨੂੰ ਕੋਈ ਉਤਾਰ ਨਹੀਂ ਸਕਦਾ ।

ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਤਮਕ ਅਡੋਲਤਾ ਵਿਚ (ਟਿਕ ਕੇ ਆਤਮਕ) ਅਨੰਦ ਮਾਣਦਾ ਰਹਿੰਦਾ ਹੈ । ਹੇ ਨਾਨਕ ! (ਗੁਰੂ ਨੇ ਸਨਮੁਖ ਰਹਿਣ ਵਾਲਾ ਮਨੁੱਖ) ਪਰਮਾਤਮਾ ਦਾ ਨਾਮ-ਖਜ਼ਾਨਾ ਆਪਣੇ ਹਿਰਦੇ ਵਿਚ (ਇਉਂ) ਟਿਕਾਈ ਰੱਖਦਾ ਹੈ (ਜਿਵੇਂ ਹਾਰ ਗਲ ਵਿਚ ਪਾ ਰੱਖੀਦਾ ਹੈ) ।੬।

ਕਰੇ ਸੁ ਚੰਗਾ ਮਾਨਿ ਦੁਯੀ ਗਣਤ ਲਾਹਿ ॥ ਅਪਣੀ ਨਦਰਿ ਨਿਹਾਲਿ ਆਪੇ ਲੈਹੁ ਲਾਇ ॥ ਜਨ ਦੇਹੁ ਮਤੀ ਉਪਦੇਸੁ ਵਿਚਹੁ ਭਰਮੁ ਜਾਇ ॥ ਜੋ ਧੁਰਿ ਲਿਖਿਆ ਲੇਖੁ ਸੋਈ ਸਭ ਕਮਾਇ ॥ ਸਭੁ ਕਛੁ ਤਿਸ ਦੈ ਵਸਿ ਦੁਯੀ ਨਾਹਿ ਜਾਇ ॥ ਨਾਨਕ ਸੁਖ ਅਨਦ ਭਏ ਪ੍ਰਭ ਕੀ ਮੰਨਿ ਰਜਾਇ ॥੭॥ (ਪੰਨਾ ੧੪੨੫)

ਪਦ ਅਰਥ:— ਕਰੇ—(ਜਿਹੜਾ ਕੰਮ ਪਰਮਾਤਮਾ) ਕਰਦਾ ਹੈ । ਸੁ—ਉਸ (ਕੰਮ) ਨੂੰ । ਮਾਨਿ—ਮੰਨ, ਸਮਝ । ਦੁਯੀ—ਦੁਯੀ, ਹੋਰ ਹੋਰ । ਗਣਤ—ਚਿੰਤਾ । ਲਾਹਿ—ਦੂਰ ਕਰ । ਨਦਰਿ—ਮਿਹਰ ਦੀ ਨਿਗਾਹ ਨਾਲ । ਨਿਹਾਲਿ—ਵੇਖ ਕੇ, ਤੱਕ ਕੇ । ਆਪੇ—ਆਪ ਹੀ । ਲੈਹੁ ਲਾਇ—(ਆਪਣੇ ਚਰਨਾਂ ਵਿਚ) ਜੋੜ ਲੈ । ਮਤੀ—ਮਤਿ, ਅਕਲ । ਉਪਦੇਸੁ—ਸਿੱਖਿਆ । ਵਿਚਹੁ—(ਸੇਵਕ ਦੇ) ਅੰਦਰੋਂ । ਭਰਮੁ—ਭਟਕਣਾ । ਜਾਇ—ਦੂਰ ਹੋ ਜਾਏ । ਧੁਰਿ—ਧੁਰ ਦਰਗਾਹ ਤੋਂ । ਸੋਈ—ਉਹ (ਲਿਖਿਆ ਲੇਖ) ਹੀ । ਸਭ—ਸਾਰੀ ਲੁਕਾਈ । ਤਿਸ ਦੈ—(ਸੰਬੰਧਕ 'ਦੈ' ਦੇ ਕਾਰਨ ਲਫਜ਼ 'ਤਿਸੁ' ਦਾ ਉੱਡ ਗਿਆ ਹੈ) । ਤਿਸ ਦੈ ਵਸਿ—ਉਸ (ਪਰਮਾਤਮਾ) ਦੇ ਵੱਸ ਵਿਚ । ਜਾਇ—ਥਾਂ । ਭਏ—ਹੋ ਜਾਂਦੇ ਹਨ । ਮਨਿ—ਮੰਨਿ, ਮੰਨ ਕੇ । ਰਜਾਇ—ਰਜਾ, ਭਾਣਾ,

ਹੁਕਮ ।੭।

ਅਰਥ:— ਹੇ ਭਾਈ ! (ਜਿਹੜਾ ਕੰਮ ਪਰਮਾਤਮਾ) ਕਰਦਾ ਹੈ, ਉਸ (ਕੰਮ) ਨੂੰ ਚੰਗਾ ਸਮਝ, (ਅਤੇ ਆਪਣੇ ਅੰਦਰੋਂ) ਹੋਰ ਹੋਰ ਚਿੰਤਾ-ਫਿਕਰ ਦੂਰ ਕਰ ।

ਹੇ ਪ੍ਰਭੂ ! ਤੂੰ ਆਪਣੀ ਮਿਹਰ ਦੀ ਨਿਗਾਹ ਨਾਲ ਤੱਕ, ਆਪ ਹੀ (ਆਪਣੇ ਸੇਵਕ ਨੂੰ ਆਪਣੇ ਚਰਨਾਂ ਵਿਚ) ਜੋੜੀ ਰੱਖ । (ਆਪਣੇ) ਸੇਵਕ ਨੂੰ (ਉਹ) ਅਕਲ ਦੇਹ (ਉਹ) ਸਿੱਖਿਆ ਦੇਹ (ਜਿਸ ਦੀ ਰਾਹੀਂ ਇਸ ਦੇ) ਅੰਦਰੋਂ ਭਟਕਣਾ ਦੂਰ ਹੋ ਜਾਏ ।

ਹੇ ਭਾਈ ! (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ) ਧੁਰ ਦਰਗਾਹ ਤੋਂ ਜਿਹੜਾ ਲੇਖ (ਇਹਨਾਂ ਦੇ ਮੱਥੇ ਉੱਥੇ) ਲਿਖਿਆ ਜਾਂਦਾ ਹੈ, ਸਾਰੀ ਲੁਕਾਈ (ਉਸ ਲੇਖ ਅਨੁਸਾਰ ਹੀ ਹਰੇਕ) ਕਾਰ ਕਰਦੀ ਹੈ (ਕਿਉਂਕਿ) ਹਰੇਕ ਕਾਰ ਉਸ (ਪਰਮਾਤਮਾ) ਦੇ ਵੱਸ ਵਿਚ ਹੈ; (ਉਸ ਤੋਂ ਬਿਨਾ ਜੀਵਾਂ ਵਾਸਤੇ) ਕੋਈ ਹੋਰ ਥਾਂ (ਆਸਰਾ) ਨਹੀਂ ਹੈ ।

ਹੇ ਨਾਨਕ ! ਪਰਮਾਤਮਾ ਦੀ ਰਜ਼ਾ ਨੂੰ ਮੰਨ ਕੇ (ਜੀਵ ਦੇ ਅੰਦਰ ਆਤਮਕ) ਸੁਖ ਆਨੰਦ ਬਣੇ ਰਹਿੰਦੇ ਹਨ ।੭।

ਗੁਰੂ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥ ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥੮॥ ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥ ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧ੍ਰਮਰਾਇ ॥੯॥ ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥ ਨਾਨਕ ਧਰਮ ਐਸੇ ਚਵਹਿ ਕੀਤੇ ਭਵਨੁ ਪੁਨੀਤ ॥੧੦॥ (ਪੰਨਾ ੧੪੨੫)

ਪਦ ਅਰਥ:— ਜਿਨਿ—ਜਿਸ (ਜਿਸ) ਨੇ । ਸੇਈ—ਉਹ (ਸਾਰੇ) ਹੀ । ਨਿਹਾਲ—ਪ੍ਰਸੰਨ-ਚਿੱਤ । ਕਾਰਜੁ—(ਹਰੇਕ) ਕੰਮ । ਆਵੈ ਰਾਸਿ—ਸਿਰੇ ਚੜ੍ਹ ਜਾਂਦਾ ਹੈ, ਸਫਲ ਹੋ ਜਾਂਦਾ ਹੈ ।੮।

ਕਰਦੇ ਹਾਇ ਹਾਇ—ਦੁਖੀ ਹੁੰਦੇ ਰਹਿੰਦੇ ਹਨ । ਮਥਨਿ—ਮਥਦੀਆਂ ਹਨ, ਰਿੜਕਦੀਆਂ ਹਨ । ਧ੍ਰਮਰਾਇ—ਧਰਮਰਾਜ ।੯।

ਧਿਆਇਨਿ—(ਬਹੁ-ਵਚਨ) ਧਿਆਉਂਦੇ ਹਨ । ਪਦਾਰਥੁ—ਕੀਮਤੀ ਚੀਜ਼ । ਜੀਤਿ—ਜਿੱਤ ਕੇ । ਚਵਹਿ—ਬੋਲਦੇ ਹਨ । ਐਸੇ—ਇਉਂ, ਇਸ ਤਰ੍ਹਾਂ । ਭਵਨੁ—ਜਗਤ, ਸੰਸਾਰ । ਪੁਨੀਤ—ਪਵਿੱਤਰ ।੧੦।

ਅਰਥ:— ਹੇ ਭਾਈ ! ਜਿਸ ਜਿਸ ਮਨੁੱਖ ਨੇ ਪੂਰੇ ਗੁਰੂ ਨੂੰ (ਗੁਰੂ ਦੇ ਉਪਦੇਸ਼ ਨੂੰ) ਚੇਤੇ ਰੱਖਿਆ, ਉਹ ਸਾਰੇ ਪ੍ਰਸੰਨ-ਚਿੱਤ ਹੋ ਗਏ । ਹੇ ਨਾਨਕ ! (ਗੁਰੂ ਦਾ ਉਪਦੇਸ਼ ਇਹ ਹੈ ਕਿ ਪਰਮਾਤਮਾ ਦਾ) ਨਾਮ ਸਿਮਰਨਾ ਚਾਹੀਦਾ ਹੈ (ਸਿਮਰਨ ਦੀ ਬਰਕਤਿ ਨਾਲ) ਜੀਵਨ-ਮਨੋਰਥ ਸਫਲ ਹੋ ਜਾਂਦਾ ਹੈ ।੮।

ਹੇ ਭਾਈ ! ਵਿਕਾਰੀ ਮਨੁੱਖ (ਵਿਕਾਰਾਂ ਦੇ) ਕੰਮ ਕਰਦੇ ਰਹਿੰਦੇ ਹਨ । ਹੇ ਨਾਨਕ ! (ਵਿਕਾਰੀਆਂ ਨੂੰ) ਧਰਮਰਾਜ (ਹਰ ਵੇਲੇ) ਇਉਂ ਦੁਖੀ ਕਰਦਾ ਰਹਿੰਦਾ ਹੈ ਜਿਵੇਂ ਮਧਾਣੀਆਂ (ਦੁੱਧ) ਰਿੜਕਦੀਆਂ ਹਨ ।੯।

ਹੇ ਭਾਈ ! ਜਿਹੜੇ ਭਲੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਇਸ ਕੀਮਤੀ ਮਨੁੱਖਾ ਜੀਵਨ ਦੀ ਬਾਜ਼ੀ ਜਿੱਤ ਕੇ (ਜਾਂਦੇ ਹਨ) । ਹੇ ਨਾਨਕ ! ਜਿਹੜੇ ਮਨੁੱਖ (ਮਨੁੱਖਾ ਜੀਵਨ ਦਾ) ਮਨੋਰਥ (ਹਰਿ-ਨਾਮ) ਉਚਾਰਦੇ ਰਹਿੰਦੇ ਹਨ, ਉਹ ਜਗਤ ਨੂੰ ਭੀ ਪਵਿੱਤਰ ਕਰ ਦੇਂਦੇ ਹਨ ।੧੦।

ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥ ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ ॥੧੧॥ ਸੁਤੜੇ ਸੁਖੀ ਸਵੰਨਿ ਜੋ ਰਤੇ ਸਹ ਆਪਣੈ ॥ ਪ੍ਰੇਮ ਵਿਛੋਹਾ ਧਣੀ ਸਉ ਅਠੇ ਪਹਰ ਲਵੰਨਿ ॥੧੨॥ ਸੁਤੜੇ ਅਸੰਖ ਮਾਇਆ

ਝੂਠੀ ਕਾਰਣੇ ॥ ਨਾਨਕ ਸੇ ਜਾਗੰਨਿ ਜਿ ਰਸਨਾ ਨਾਮੁ ਉਚਾਰਣੇ ॥ ੧੩ ॥ ਮ੍ਰਿਗ ਤਿਸਨਾ ਪੇਖਿ ਭੁਲਣੇ ਵੁਠੇ  
ਨਗਰ ਗੰਧੂਬ ॥ ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥੧੪॥ (ਪੰਨਾ ੧੪੨੫)

ਪਦ ਅਰਥ:— ਖੁਭੜੀ—ਭੈੜੀ ਤਰ੍ਹਾਂ ਖੁਭੀ ਰਹਿੰਦੀ ਹੈ । ਕੁਥਾਇ—ਕੋਝੇ ਥਾਂ ਵਿਚ । ਗਲਣਿ—ਜਿੱਲ੍ਹਣ ।  
ਮੰੜ—ਉਪਦੇਸ਼, ਸਿੱਖਿਆ । ਕੁਮੰੜ—ਭੈੜੀ ਸਿੱਖਿਆ । ਕੁਮੰੜੀਆ—ਭੈੜੀ ਮਤਿ ਲੈਣ ਵਾਲੀ । ਸੇਈ—ਉਹ  
ਬੰਦੇ ਹੀ । ਉਬਰੇ—ਬਚਦੇ ਹਨ । ਜਿਨਾ ਮਥਾਹਿ—ਜਿਨ੍ਹਾਂ ਦੇ ਮੱਥੇ ਉੱਤੇ ।੧੧।

ਸੁਤੜੇ—ਪ੍ਰੇਮ-ਲਗਨ ਵਿਚ ਮਸਤ ਰਹਿਣ ਵਾਲੇ । ਸਵੰਨਿ—ਸੌਂਦੇ ਹਨ, ਜੀਵਨ ਬਿਤੀਤ ਕਰਦੇ ਹਨ । ਸਹੁ—  
ਸ਼ਹੁ, ਖਸਮ । ਸਹ ਆਪਣੈ—ਸ਼ਹੁ ਦੇ (ਪ੍ਰੇਮ-ਰੰਗ) ਵਿਚ । ਰਤੇ—ਰੰਗੇ ਹੋਏ । ਵਿਛੋਹਾ—ਵਿਛੋੜਾ । ਧਣੀ—  
ਮਾਲਕ-ਪ੍ਰਭੂ । ਸਉ—ਸਿਉਂ, ਨਾਲੋਂ । ਲਵੰਨਿ—ਲੋਂ ਲੋਂ ਕਰਦੇ ਰਹਿੰਦੇ ਹਨ ।੧੨।

ਅਸੰਖ—ਅਣਗਿਣਤ । ਕਾਰਣੇ—ਦੀ ਖ਼ਾਤਰ । ਸੇ—ਉਹ (ਬਹੁ-ਵਚਨ) । ਜਿ—ਜਿਹੜੇ ।੧੩।

ਮ੍ਰਿਗ ਤਿਸਨਾ—ਠਗ-ਨੀਰਾ । ਪੇਖਿ—ਵੇਖ ਕੇ । ਵੁਠੇ—ਜਦੋਂ ਆ ਵੱਸੇ, ਜਦੋਂ ਦਿੱਸ ਪਏ । ਨਗਰ ਗੰਧੂਬ—  
ਗੰਧਰਬ ਨਗਰ, ਹਰਿਚੰਦ ਦੀ ਨਗਰੀ, ਹਵਾਈ ਕਿਲ੍ਹਾ । ਸਚੁ—ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ।  
ਮਨਿ—ਮਨ ਵਿਚ । ਤਨਿ—ਤਨ ਵਿਚ । ਛਬ—ਸੁੰਦਰਤਾ, ਸੁਹਣੱਪ ।੪।

ਅਰਥ:— ਹੇ ਭਾਈ ! ਭੈੜੀ ਮਤਿ ਲੈਣ ਵਾਲੀ (ਜੀਵ-ਇਸੜੀ ਮਾਇਆ ਦੇ ਮੋਹ ਦੀ ਜਿਲ੍ਹਣ ਵਿਚ) ਕੋਝੇ ਥਾਂ  
ਵਿਚ ਬੁਰੇ ਹਾਲੇ ਖੁਭੀ ਰਹਿੰਦੀ ਹੈ, (ਪਰ ਇਹ) ਜਿਲ੍ਹਣ (ਉਸ ਨੂੰ) ਮਿੱਠੀ (ਭੀ ਲੱਗਦੀ ਹੈ) । ਹੇ ਨਾਨਕ !  
ਉਹ ਮਨੁੱਖ ਹੀ (ਮਾਇਆ ਦੇ ਮੋਹ ਦੀ ਇਸ ਜਿਲ੍ਹਣ ਵਿਚੋਂ) ਬਚ ਨਿਕਲਦੇ ਹਨ, ਜਿਨ੍ਹਾਂ ਦੇ ਮੱਥੇ ਉੱਤੇ ਭਾਗ  
(ਜਾਗ ਪੈਂਦਾ ਹੈ) ।੧੧।

ਹੇ ਭਾਈ ! ਜਿਹੜੇ ਮਨੁੱਖ ਆਪਣੇ ਖਸਮ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਪ੍ਰੇਮ-ਲਗਨ ਵਿਚ ਮਸਤ  
ਰਹਿਣ ਵਾਲੇ ਉਹ ਮਨੁੱਖ ਆਨੰਦ ਨਾਲ ਜੀਵਨ ਬਿਤੀਤ ਕਰਦੇ ਹਨ । ਪਰ ਜਿਨ੍ਹਾਂ ਮਨੁੱਖਾਂ ਨੂੰ ਖਸਮ ਨਾਲੋਂ ਪ੍ਰੇਮ  
ਦਾ ਵਿਛੋੜਾ ਰਹਿੰਦਾ ਹੈ, ਉਹ (ਮਾਇਆ ਦੀ ਖ਼ਾਤਰ) ਅੱਠੇ ਪਹਰ (ਕਾਂ ਵਾਂਗ) ਲੋਂ ਲੋਂ ਕਰਦੇ ਰਹਿੰਦੇ ਹਨ  
।੧੨।

ਹੇ ਭਾਈ ! ਨਾਸਵੰਤ ਮਾਇਆ ਦੀ ਖ਼ਾਤਰ ਅਣਗਿਣਤ ਜੀਵ (ਮੋਹ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ । ਹੇ  
ਨਾਨਕ ! (ਮੋਹ ਦੀ ਇਸ ਨੀਂਦ ਵਿਚੋਂ ਸਿਰਫ) ਉਹ ਬੰਦੇ ਜਾਗਦੇ ਰਹਿੰਦੇ ਹਨ, ਜਿਹੜੇ (ਆਪਣੀ) ਜੀਭ ਨਾਲ  
ਪਰਮਾਤਮਾ ਦਾ ਨਾਮ ਜਪਦੇ ਰਹਿੰਦੇ ਹਨ ।੧੩।

ਹੇ ਭਾਈ ! (ਜਿਵੇਂ) ਠਗਨੀਰੇ ਨੂੰ ਵੇਖ ਕੇ (ਹਰਨ ਭੁੱਲ ਜਾਂਦੇ ਹਨ ਤੇ ਜਾਨ ਗੰਵਾ ਲੈਂਦੇ ਹਨ, ਤਿਵੇਂ ਮਾਇਆ  
ਦੀ) ਬਣੀ ਗੰਧਰਬ-ਨਗਰੀ ਨੂੰ ਵੇਖ ਕੇ (ਜੀਵ) ਕੁਰਾਹੇ ਪਏ ਰਹਿੰਦੇ ਹਨ । ਹੇ ਨਾਨਕ ! ਜਿਨ੍ਹਾਂ ਮਨੁੱਖਾਂ ਨੇ  
ਸਦਾ-ਬਿਰ ਹਰਿ-ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ (ਆਤਮਕ ਜੀਵਨ ਦੀ)  
ਸੁੰਦਰਤਾ ਪੈਦਾ ਹੋ ਗਈ ।੧੪।

ਪਤਿਤ ਉਧਾਰਣ ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥ ਜਿਸਹਿ ਉਧਾਰੇ ਨਾਨਕਾ ਸੇ ਸਿਮਰੇ ਸਿਰਜਣਹਾਰੁ ॥੧੫॥  
ਦੂਜੀ ਛੋਡਿ ਕੁਵਾਟੜੀ ਇਕਸ ਸਉ ਚਿਤੁ ਲਾਇ ॥ ਦੂਜੈ ਭਾਵੰੀ ਨਾਨਕਾ ਵਹਣਿ ਲੁੜੰਦੜੀ ਜਾਇ ॥੧੬॥  
ਤਿਹਟੜੇ ਬਾਜਾਰ ਸਉਦਾ ਕਰਨਿ ਵਣਜਾਰਿਆ ॥ ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥੧੭॥ ਪੰਥਾ

ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥ ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ ਅੰਧਾਰ ॥੧੮॥ (ਪੰਨਾ ੧੪੨੬)

ਪਦ ਅਰਥ:— ਪਤਿਤ—(ਵਿਕਾਰਾਂ ਵਿਚ) ਡਿੱਗੇ ਹੋਏ । ਪਤਿਤ ਉਧਾਰਣ—ਵਿਕਾਰੀਆਂ ਨੂੰ ਵਿਕਾਰਾਂ ਵਿਚੋਂ ਕੱਢਣ ਵਾਲਾ । ਸੰਮ੍ਰਿਥ—ਸਾਰੀਆਂ ਤਾਕਤਾਂ ਦਾ ਮਾਲਕ । ਅਪਾਰ—ਬੇਅੰਤ । ਜਿਸਹਿ—ਜਿਸ (ਮਨੁੱਖ) ਨੂੰ । ਉਧਾਰੇ—(ਵਿਕਾਰਾਂ ਤੋਂ) ਬਚਾਂਦਾ ਹੈ । ਸੋ—ਉਹ ਮਨੁੱਖ (ਇਕ-ਵਚਨ) ।੧੫।

ਛੋਡਿ—ਛੱਡ ਦੇਹ । ਦੂਜੀ ਕੁਵਾਟੜੀ—(ਪਰਮਾਤਮਾ ਦੀ ਯਾਦ ਤੋਂ ਬਿਨਾ) ਹੋਰ ਕੋਝਾ ਰਸਤਾ । ਸਉ—ਸਿਉਂ, ਨਾਲ । ਭਾਵ—ਪਿਆਰ । ਭਾਵੀਂ—ਪਿਆਰਾਂ ਵਿਚ । ਦੂਜੇ ਭਾਵੀਂ—(ਪਰਮਾਤਮਾ ਤੋਂ ਬਿਨਾ) ਹੋਰ ਪਿਆਰਾਂ ਵਿਚ (ਫਸਿਆਂ) । ਵਹਣਿ—ਵਹਣ ਵਿਚ । ਲੁੜ੍ਹਦੜੀ—ਰੁੜ੍ਹਦੀ । ਜਾਇ—ਜਾਂਦੀ ਹੈ ।੧੬।

ਤਿਹਟੜੇ—ਤਿ-ਹੱਟੜੇ, ਤਿੰਨ ਹੱਟਾਂ ਵਾਲੇ । ਤਿਹਟੜੇ ਬਾਜਾਰ—ਤਿੰਨ ਹੱਟਾਂ ਵਾਲੇ ਬਾਜ਼ਾਰਾਂ ਵਿਚ, ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਵਿਚ । ਕਰਨਿ—ਕਰਦੇ ਹਨ । ਸਉਦਾ—ਦੁਨੀਆ ਦਾ ਕਾਰ-ਵਿਹਾਰ । ਵਣਜਾਰਿਆ—ਜਗਤ ਵਿਚ ਵਣਜ ਕਰਨ ਆਏ ਜੀਵ । ਸਚੁ—ਸਦਾ-ਥਿਰ ਹਰਿ-ਨਾਮ । ਪਾਸਾਰ—ਪਸਾਰੀ ।੧੭।

ਪੰਥਾ—ਰਸਤਾ । ਪੰਥਾ ਪ੍ਰੇਮ—ਪ੍ਰੇਮ ਦਾ ਰਸਤਾ । ਜਾਣਈ—ਜਾਣੈ, ਜਾਣਦੀ (ਇਕ-ਵਚਨ) । ਗਵਾਰਿ—ਮੂਰਖ ਜੀਵ-ਇਸੜੀ । ਭੂਲੀ—ਸਹੀ ਜੀਵਨ-ਰਾਹ ਤੋਂ ਖੁੰਝੀ ਹੋਈ । ਬਿਸਰਾਇ ਕੈ—ਭੁਲਾ ਕੇ । ਨਰਕਿ—ਨਰਕ ਵਿਚ । ਨਰਕਿ ਅੰਧਾਰ—ਹਨੇਰੇ ਨਰਕ ਵਿਚ ।੧੮।

ਅਰਥ:— ਹੇ ਭਾਈ ! ਅਕਾਲ ਪੁਰਖ ਪਰਮਾਤਮਾ ਬੇਅੰਤ ਹੈ, ਸਭ ਤਾਕਤਾਂ ਦਾ ਮਾਲਕ ਹੈ, ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲਾ ਹੈ । ਹੇ ਨਾਨਕ ! ਜਿਸ (ਜੀਵ) ਨੂੰ ਉਹ ਵਿਕਾਰਾਂ ਵਿਚੋਂ ਕੱਢਦਾ ਹੈ, ਉਹ ਉਸ ਸਿਰਜਣਹਾਰ ਕਰਤਾਰ ਨੂੰ ਸਿਮਰਨ ਲੱਗ ਪੈਂਦਾ ਹੈ ।੧੫।

ਹੇ ਭਾਈ ! ਸਿਰਫ ਇਕ ਪਰਮਾਤਮਾ ਨਾਲ (ਆਪਣਾ) ਚਿੱਤ ਜੋੜੀ ਰੱਖ, (ਪ੍ਰਭੂ ਦੀ ਯਾਦ ਤੋਂ ਬਿਨਾ) ਮਾਇਆ ਦੇ ਮੋਹ ਵਾਲਾ ਕੋਝਾ ਰਸਤਾ ਛੱਡ ਦੇਹ । ਹੇ ਨਾਨਕ ! ਹੋਰ ਪਿਆਰਾਂ ਵਿਚ (ਫਸਿਆਂ), ਜੀਵ-ਇਸੜੀ (ਵਿਕਾਰਾਂ ਦੇ) ਵਹਣ ਵਿਚ ਰੁੜ੍ਹਦੀ ਜਾਂਦੀ ਹੈ ।੧੬।

ਹੇ ਭਾਈ ! (ਜਗਤ ਵਿਚ ਹਰਿ-ਨਾਮ ਦਾ) ਵਣਜ ਕਰਨ ਆਏ ਹੋਏ ਜੀਵ (ਆਮ ਤੌਰ ਤੇ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਹੇਠ ਹੀ ਦੁਨੀਆ ਦਾ ਕਾਰ-ਵਿਹਾਰ ਕਰਦੇ ਰਹਿੰਦੇ ਹਨ । ਅਸਲ ਵਪਾਰੀ ਉਹ ਹਨ ਜਿਨ੍ਹਾਂ ਨੇ (ਇਥੋਂ) ਸਦਾ-ਥਿਰ ਹਰਿ-ਨਾਮ (ਦਾ) ਸਉਦਾ ਲੱਦਿਆ ਹੈ ।੧੭।

ਹੇ ਭਾਈ ! ਜਿਹੜੀ ਜੀਵ-ਇਸੜੀ (ਪਰਮਾਤਮਾ ਦੇ) ਪ੍ਰੇਮ ਦਾ ਰਸਤਾ ਨਹੀਂ ਜਾਣਦੀ, ਉਹ ਮੂਰਖ ਇਸੜੀ ਜੀਵਨ ਦੇ ਸਹੀ ਰਾਹ ਤੋਂ ਖੁੰਝ ਕੇ ਭਟਕਦੀ ਫਿਰਦੀ ਹੈ । ਹੇ ਨਾਨਕ ! ਪਰਮਾਤਮਾ (ਦੀ ਯਾਦ) ਭੁਲਾ ਕੇ ਜੀਵ ਘੋਰ ਨਰਕ ਵਿਚ ਪਏ ਰਹਿੰਦੇ ਹਨ ।੧੮।

ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾਂ ਦੰਮ ॥ ਸੋ ਪ੍ਰਭੂ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥੧੯॥ ਤਿਚਰੁ ਮੂਲਿ ਨ ਥੁੜੀਦੋ ਜਿਚਰੁ ਆਪਿ ਕ੍ਰਿਪਾਲੁ ॥ ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥੨੦॥ ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥ ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥੨੧॥ ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥ ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥੨੨॥ (ਪੰਨਾ ੧੪੨੬)

ਪਦ ਅਰਥ:— ਮਨਹੁ—ਮਨ ਤੋਂ । ਵੀਸਰੈ—ਭੁੱਲਦੀ । ਮਾਂਗੈ—ਮੰਗਦਾ ਰਹਿੰਦਾ ਹੈ । ਦੰਮਾਂ ਦੰਮ—ਪੈਸੇ ਹੀ ਪੈਸੇ, ਧਨ ਹੀ ਧਨ । ਚਿਤਿ—ਚਿੱਤ ਵਿਚ । ਨ ਆਵਈ—ਨ ਆਵੈ, ਨਹੀਂ ਆਉਂਦਾ । ਕਰੰਮਿ—ਕਰਮ ਵਿਚ, ਭਾਗ ਵਿਚ, ਕਿਸਮਤ ਵਿਚ । ੧੯।

ਤਿਚਰੁ—ਉਤਨਾ ਚਿਰ । ਮੂਲਿ ਨ—ਬਿਲਕੁਲ ਨਹੀਂ । ਬੁੜੀਏ—ਬੁੜਦਾ, ਮੁੱਕਦਾ । ਜਿਚਰੁ—ਜਿਤਨਾ ਚਿਰ । ਸਬਦੁ—ਪਰਮਾਤਮਾ ਦੀ ਸਿਫਤਿ-ਸਾਲਾਹ । ਅਖੁਟੁ—ਕਦੇ ਨਾਹ ਮੁੱਕਣ ਵਾਲਾ (ਧਨ) । ਬਾਬਾ—ਹੇ ਭਾਈ ! ਖਾਹਿ—ਆਪ ਵਰਤ । ਖਰਚਿ—ਹੋਰਨਾਂ ਨੂੰ ਵੰਡ । ੨੦।

ਵਿਕਾਂਦੜੇ—ਵਿਕਦੇ । ਲਹਾਂ—ਮੈਂ ਲੱਭ ਲਵਾਂ । ਘਿੰਨਾ—ਘਿੰਨਾਂ, ਮੈਂ ਲੈ ਲਵਾਂ । ਸਾਵੀ—ਬਰਾਬਰ, ਸਾਂਵੀ । ਤੋਲਿ—ਤੋਲ ਕੇ । ਸਾਵੀ ਤੋਲਿ—ਆਪਣੇ ਆਪੇ ਦੇ ਬਰਾਬਰ ਤੋਲ ਕੇ । ਤੰਨਿ—ਸਰੀਰ ਉਤੇ । ਟੋਲਿ—ਖੋਜ ਕੇ । ਸਜਣੁ—ਮਿੱਤਰ । ੨੧।

ਸਦਾ—ਸਦਾ ਕਾਇਮ ਰਹਿਣ ਵਾਲਾ । ਸਾਹਾਂ ਦੈ ਸਿਰਿ—ਸ਼ਾਹਾਂ ਦੇ ਸਿਰਿ, ਸ਼ਾਹਾਂ ਦੇ ਸਿਰ ਉੱਤੇ । ਸਾਹੁ—ਸ਼ਾਹੁ, ਪਾਤਿਸ਼ਾਹ । ਸੋਹੀਐ—ਸੋਹਣਾ ਲੱਗਦੀ ਹੈ, ਸੋਭਾ ਖੱਟੀਦੀ ਹੈ । ਵੇਸਾਹੁ—ਆਸਰਾ । ੨੨।

ਅਰਥ:— ਹੇ ਭਾਈ ! (ਮਾਇਆ-ਵੇੜੇ ਮਨੁੱਖ ਦੇ) ਮਨ ਤੋਂ ਮਾਇਆਂ ਕਦੇ ਨਹੀਂ ਭੁੱਲਦੀ, (ਉਹ ਹਰ ਵੇਲੇ) ਧਨ ਹੀ ਧਨ ਭਾਲਦਾ ਰਹਿੰਦਾ ਹੈ । ਉਹ ਪਰਮਾਤਮਾ (ਜੋ ਸਭ ਕੁਝ ਦੇਣ ਵਾਲਾ ਹੈ, ਉਸ ਦੇ) ਚਿੱਤ ਵਿਚ ਨਹੀਂ ਆਉਂਦਾ । ਪਰ, ਹੇ ਨਾਨਕ ! (ਉਹ ਮਾਇਆ-ਵੇੜਿਆ ਮਨੁੱਖ ਭੀ ਕੀਹ ਕਰੇ ? ਨਾਮ-ਧਨ ਉਸ ਦੀ) ਕਿਸਮਤ ਵਿਚ ਹੀ ਨਹੀਂ । ੧੯।

ਹੇ ਨਾਨਕ ! (ਆਖ—) ਹੇ ਭਾਈ ! ਪਰਮਾਤਮਾ ਦੀ ਸਿਫਤਿ-ਸਾਲਾਹ ਐਸਾ ਧਨ ਹੈ ਐਸਾ ਮਾਲ ਹੈ ਜੋ ਕਦੇ ਮੁੱਕਦਾ ਨਹੀਂ । (ਇਸ ਧਨ ਨੂੰ ਆਪ) ਵਰਤਿਆ ਕਰ, (ਹੋਰਨਾਂ ਵਿਚ ਭੀ) ਵੰਡਿਆ ਕਰ । ਜਿਤਨਾ ਚਿਰ ਪਰਮਾਤਮਾ ਆਪ ਦਇਆਵਾਨ ਰਹਿੰਦਾ ਹੈ, ਉਤਨਾ ਚਿਰ ਇਹ ਧਨ ਕਦੇ ਭੀ ਨਹੀਂ ਮੁੱਕਦਾ । ੨੦।

ਹੇ ਭਾਈ ! ਜੇ ਮੈਂ ਕਿਤੇ ਖੰਭ ਲੱਭ ਲਵਾਂ, ਤਾਂ ਮੈਂ ਆਪਣਾ ਆਪ ਦੇ ਕੇ ਉਸ ਦੇ ਬਰਾਬਰ ਤੋਲ ਕੇ ਉਹ ਖੰਭ ਲੈ ਲਵਾਂ । ਮੈਂ ਉਹ ਖੰਭ ਆਪਣੇ ਸਰੀਰ ਉੱਤੇ ਜੜ ਲਵਾਂ ਅਤੇ (ਉਡਾਰੀ ਲਾ ਕੇ) ਭਾਲ ਕਰ ਕੇ ਉਸ ਸੱਜਣ ਪ੍ਰਭੂ ਦਾ ਮਿਲਾਪ ਹਾਸਲ ਕਰ ਲਵਾਂ (ਭਾਵ, ਆਪਾ-ਭਾਵ ਸਦਕੇ ਕੀਤਿਆਂ ਹੀ ਉਹ ਆਤਮਕ ਉਡਾਰੀ ਲੱਗਦੀ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਲੱਭ ਪੈਂਦਾ ਹੈ) । ੨੧।

ਹੇ ਭਾਈ ! (ਅਸਲ) ਮਿੱਤਰ ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਾਤਿਸ਼ਾਹ ਹੈ ਜੋ (ਦੁਨੀਆ ਦੇ ਸਾਰੇ) ਪਾਤਿਸ਼ਾਹਾਂ ਦੇ ਸਿਰ ਤੇ ਪਾਤਿਸ਼ਾਹ ਹੈ (ਸਭ ਦੁਨੀਆਵੀ ਪਾਤਿਸ਼ਾਹਾਂ ਤੋਂ ਵੱਡਾ ਹੈ) । ਉਹ ਪ੍ਰਭੂ-ਪਾਤਿਸ਼ਾਹ ਸਭ ਜੀਵਾਂ ਦਾ ਆਸਰਾ ਹੈ, (ਉਹ ਐਸਾ ਹੈ ਕਿ) ਉਸ ਦੇ ਪਾਸ ਬੈਠਿਆਂ (ਲੋਕ ਪਰਲੋਕ ਦੀ) ਸੋਭਾ ਖੱਟ ਲਈਦੀ ਹੈ । ੨੨।

ੴ ਸਤਿਗੁਰ ਪ੍ਰਸਾਦਿ ॥

ਸਲੋਕ ਮਹਲਾ ੯ ॥

ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥ ਤਰਨਾਪੇ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥ (ਪੰਨਾ ੧੪੨੬)



ਪਦ ਅਰਥ:— ਗੁਨ ਗੋਬਿੰਦ—ਗੋਬਿੰਦ ਦੇ ਗੁਣ । ਅਕਾਰਥ—ਵਿਅਰਥ । ਕੀਨੁ—ਬਣਾ ਲਿਆ । ਕਹੁ—  
ਆਖ । ਮਨਾ—ਹੇ ਮਨ । ਜਿਹ ਬਿਧਿ—ਜਿਸ ਤਰੀਕੇ ਨਾਲ, ਜਿਸ ਤਰ੍ਹਾਂ । ਜਲ ਕਉ—ਪਾਣੀ ਨੂੰ ।  
ਮੀਨੁ—ਮੱਛੀ । ੧।

ਬਿਖਿਅਨ ਸਿਉ—ਵਿਸ਼ਿਆਂ ਨਾਲ । ਕਾਹੇ—ਕਿਉਂ ? ਨਿਮਖ—(ਨਿਸੇਥ) ਅੱਖ ਝਮਕਣ ਜਿਤਨੇ ਸਮੇ ਲਈ ।  
ਨ ਹੋਹਿ—ਨ ਹੋਹਿ, ਤੂੰ ਨਹੀਂ ਹੁੰਦਾ । ਉਦਾਸੁ—ਉਪਰਾਮ । ਪਰੈ ਨ—ਨਹੀਂ ਪੈਂਦੀ । ਫਾਸ—ਫਾਹੀ । ੨।

ਤਰਨਾਮੋ—ਜੁਆਨੀ (ਜਰੁਣ—ਜੁਆਨ) । ਇਉ ਹੀ—ਇਉਂ ਹੀ, ਬੇ-ਪਰਵਾਹੀ ਵਿਚ । ਜਰਾ—ਬੁਢੇਪਾ ।  
ਜੀਤਿ ਲੀਓ—ਜਿੱਤ ਲਿਆ । ਅਉਧ—ਉਮਰ । ਜਾਤ ਹੈ ਬੀਤਿ—ਗੁਜ਼ਰਦੀ ਜਾ ਰਹੀ ਹੈ । ੩।

ਅਰਥ:— ਹੇ ਭਾਈ ! ਜੇ ਤੂੰ ਪਰਮਾਤਮਾ ਦੇ ਗੁਣ ਕਦੇ ਨਹੀਂ ਗਾਏ, ਤਾਂ ਤੂੰ ਆਪਣਾ ਮਨੁੱਖਾ ਜਨਮ ਨਿਕੰਮਾ  
ਕਰ ਲਿਆ । ਹੇ ਨਾਨਕ ! ਆਖ—ਹੇ ਮਨ ! ਪਰਮਾਤਮਾ ਦਾ ਭਜਨ ਕਰਿਆ ਕਰ (ਤੇ, ਉਸ ਨੂੰ ਇਉਂ  
ਜਿੰਦਗੀ ਦਾ ਆਸਰਾ ਬਣਾ) ਜਿਵੇਂ ਪਾਣੀ ਨੂੰ ਮੱਛੀ (ਆਪਣੀ ਜਿੰਦ ਦਾ ਆਸਰਾ ਬਣਾਈ ਰੱਖਦੀ ਹੈ) । ੧।

ਹੇ ਭਾਈ ! ਤੂੰ ਵਿਸ਼ਿਆਂ ਨਾਲ ਕਿਉਂ (ਇਤਨਾ) ਮਸਤ ਰਹਿੰਦਾ ਹੈਂ ? ਤੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ  
ਵਿਸ਼ਿਆਂ ਤੋਂ ਚਿੱਤ ਨਹੀਂ ਹਟਾਂਦਾ । ਹੇ ਨਾਨਕ ! ਆਖ—ਹੇ ਮਨ ! ਪਰਮਾਤਮਾ ਦਾ ਭਜਨ ਕਰਿਆ ਕਰ ।  
(ਭਜਨ ਦੀ ਬਰਕਤਿ ਨਾਲ) ਜਮਾਂ ਦੀ ਫਾਹੀ (ਗਲ ਵਿਚ) ਨਹੀਂ ਪੈਂਦੀ । ੨।

ਹੇ ਭਾਈ ! (ਤੇਰੀ) ਜੁਆਨੀ ਬੇ-ਪਰਵਾਹੀ ਵਿਚ ਹੀ ਲੰਘ ਗਈ, (ਹੁਣ) ਬੁਢੇਪੇ ਨੇ ਤੇਰੇ ਸਰੀਰ ਨੂੰ ਜਿੱਤ  
ਲਿਆ ਹੈ । ਹੇ ਨਾਨਕ ! ਆਖ—ਹੇ ਮਨ ! ਪਰਮਾਤਮਾ ਦਾ ਭਜਨ ਕਰਿਆ ਕਰ । ਉਮਰ ਲੰਘਦੀ ਜਾ ਰਹੀ  
ਹੈ । ੩।

**ਬਿਰਧਿ ਭਇਓ ਸੂਝੈ ਨਹੀ ਕਾਲੁ ਪਹੁਚਿਓ ਆਨਿ ॥ ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥  
ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥ ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥  
(ਪੰਨਾ ੧੪੨੬)**

ਪਦ ਅਰਥ:— ਬਿਰਧਿ—ਬੁੱਢਾ । ਸੂਝੈ ਨਹੀ—ਸਮਝ ਨਹੀਂ ਪੈਂਦੀ । ਕਾਲੁ—ਮੌਤ । ਆਨਿ—ਆ ਕੇ । ਨਰ  
ਬਾਵਰੇ—ਹੇ ਝੱਲੇ ਮਨੁੱਖ ! ਨ ਭਜਹਿ—ਤੂੰ ਨਹੀਂ ਜਪਦਾ । ੪।

ਦਾਰਾ—ਇਸਤ੍ਰੀ । ਸੰਪਤਿ ਸਗਲ—ਸਾਰੀ ਸੰਪੱਤੀ, ਸਾਰੀ ਜਾਇਦਾਦ । ਜਿਨਿ ਮਾਨਿ—ਮਤਾਂ ਸਮਝ, ਨਾਹ  
ਮੰਨ । ਅਪੁਨੀ ਕਰਿ—ਆਪਣੀ ਜਾਣ ਕੇ । ਇਨ ਮਹਿ—ਇਹਨਾਂ ਸਾਰਿਆਂ ਵਿਚੋਂ । ਸੰਗੀ—ਸਾਥੀ । ਸਾਚੀ  
ਜਾਨਿ—(ਇਹ ਗੱਲ) ਪੱਕੀ ਜਾਣ ਲੈ । ੫।

ਅਰਥ:— ਹੇ ਨਾਨਕ ! ਆਖ—ਹੇ ਝੱਲੇ ਮਨੁੱਖ ! ਤੂੰ ਕਿਉਂ ਪਰਮਾਤਮਾ ਦਾ ਭਜਨ ਨਹੀਂ ਕਰਦਾ ? (ਵੇਖ, ਤੂੰ  
ਹੁਣ) ਬੁੱਢਾ ਹੋ ਗਿਆ ਹੈਂ (ਪਰ ਤੈਨੂੰ ਅਜੇ ਭੀ ਇਹ) ਸਮਝ ਨਹੀਂ ਆ ਰਹੀ ਕਿ ਮੌਤ (ਸਿਰ ਤੇ) ਆ ਪਹੁੰਚੀ  
ਹੈ । ੪।

ਹੇ ਨਾਨਕ ! (ਆਖ—ਹੇ ਭਾਈ !) ਧਨ, ਇਸਤ੍ਰੀ, ਸਾਰੀ ਜਾਇਦਾਦ—(ਇਸ ਨੂੰ) ਆਪਣੀ ਕਰ ਕੇ ਨਾਹ ਮੰਨ  
। ਇਹ ਗੱਲ ਸੱਚੀ ਸਮਝ ਕਿ ਇਹਨਾਂ ਸਾਰਿਆਂ ਵਿਚੋਂ ਕੋਈ ਇੱਕ ਭੀ ਤੇਰਾ ਸਾਥੀ ਨਹੀਂ ਬਣ ਸਕਦਾ । ੫।

**ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥ ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥  
ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥ ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ**

॥੭॥ ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥ ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ  
॥੮॥ (ਪੰਨਾ ੧੪੨੬)

ਪਦ ਅਰਥ:— ਪਤਿਤ—ਵਿਕਾਰਾਂ ਵਿਚ ਡਿੱਗੇ ਹੋਏ । ਪਤਿਤ ਉਧਾਰਨ—ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲੇ । ਭੈ—(ਲਫਜ਼ ‘ਭਉ’ ਤੋਂ ਬਹੁ-ਵਚਨ) । ਭੈ ਹਰਨ—ਸਾਰੇ ਡਰ ਦੂਰ ਕਰਨ ਵਾਲੇ । ਅਨਾਥ ਕੇ ਨਾਥ—ਨਿਖਸਮਿਆਂ ਦੇ ਖਸਮ । ਤਿਹ—ਉਸ (ਪਰਮਾਤਮਾ) ਨੂੰ । ਜਾਨੀਐ—(ਇਉਂ) ਜਾਣਨਾ ਚਾਹੀਦਾ ਹੈ (ਕਿ) । ਸਾਥਿ—ਨਾਲ ।੬।

ਜਿਹ—ਜਿਸ (ਪਰਮਾਤਮਾ) ਨੇ । ਤੋ ਕਉ—ਤੈਨੂੰ । ਤਾਂ ਸਿਉ—ਉਸ (ਪਰਮਾਤਮਾ) ਨਾਲ । ਨੇਹੁ—ਪਿਆਰ । ਨਰ ਬਾਵਰੇ—ਹੇ ਝੱਲੇ ਮਨੁੱਖ ! ਦੀਨ—ਆਤੁਰ ।੭।

ਸੰਪੈ—ਧਨ । ਅਰੁ—ਅਤੇ । ਜਿਹ—ਜਿਸ ਨੇ । ਨੀਕੇ—ਚੰਗੇ, ਸੋਹਣੇ । ਧਾਮ—ਘਰ । ਕਾਹਿ ਨ—ਕਿਉਂ ਨਹੀਂ ।੮।

ਅਰਥ:— ਹੇ ਨਾਨਕ ! ਆਖ—(ਹੇ ਭਾਈ ! ) ਪ੍ਰਭੂ ਜੀ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲੇ ਹਨ, ਸਾਰੇ ਡਰ ਦੂਰ ਕਰਨ ਵਾਲੇ ਹਨ, ਅਤੇ ਨਿਖਸਮਿਆਂ ਦੇ ਖਸਮ ਹਨ । ਹੇ ਭਾਈ ! ਉਸ (ਪ੍ਰਭੂ) ਨੂੰ (ਇਉਂ) ਸਮਝਣਾ ਚਾਹੀਦਾ ਹੈ ਕਿ ਉਹ ਸਦਾ ਤੇਰੇ ਨਾਲ ਵੱਸਦਾ ਹੈ ।੬।

ਹੇ ਨਾਨਕ ! ਆਖ—ਹੇ ਝੱਲੇ ਮਨੁੱਖ ! ਜਿਸ (ਪਰਮਾਤਮਾ) ਨੇ ਤੈਨੂੰ ਸਰੀਰ ਦਿੱਤਾ, ਧਨ ਦਿੱਤਾ, ਤੂੰ ਉਸ ਨਾਲ ਪਿਆਰ ਨਾਹ ਪਾਇਆ । ਫਿਰ ਹੁਣ ਆਤੁਰ ਹੋ ਕੇ ਘਬਰਾਇਆ ਕਿਉਂ ਫਿਰਦਾ ਹੈਂ (ਭਾਵ, ਉਸ ਹਰੀ ਨੂੰ ਯਾਦ ਕਰਨ ਤੋਂ ਬਿਨਾ ਘਬਰਾਣਾ ਤਾਂ ਹੋਇਆ ਹੀ) ।੭।

ਹੇ ਨਾਨਕ ! ਆਖ—ਹੇ ਮਨ ! ਸੁਣ, ਜਿਸ (ਪਰਮਾਤਮਾ) ਨੇ ਸਰੀਰ ਦਿੱਤਾ, ਧਨ ਦਿੱਤਾ, ਜਾਇਦਾਦ ਦਿੱਤੀ, ਸੁਖ ਦਿੱਤੇ ਅਤੇ ਸੋਹਣੇ ਘਰ ਦਿੱਤੇ, ਉਸ ਪਰਮਾਤਮਾ ਦਾ ਤੂੰ ਸਿਮਰਨ ਕਿਉਂ ਨਹੀਂ ਕਰਦਾ ? ।੮।

ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥  
ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥ ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ  
॥੧੦॥ (ਪੰਨਾ ੧੪੨੬-੧੪੨੭)

ਪਦ ਅਰਥ:— ਦਾਤਾ—ਦੇਣ ਵਾਲਾ । ਨਾਹਿਨ—ਨਹੀਂ । ਤਿਹ—ਉਸ (ਰਾਮ) ਨੂੰ । ਸਿਮਰਤ—ਸਿਮਰਦਿਆਂ । ਉੱਚੀ ਆਤਮਕ ਅਵਸਥਾ ।੯।

ਪਾਈਐ—ਪ੍ਰਾਪਤ ਕਰਦੀ ਹੈ । ਤੈ—ਤੂੰ । ਰੇ ਮੀਤ—ਹੇ ਮਿੱਤਰ ! ਅਉਧ—ਉਮਰ । ਨੀਤ—ਨਿੱਤ ।੧੦।

ਅਰਥ:— ਹੇ ਨਾਨਕ ! ਆਖ—ਹੇ ਮਨ ! ਪਰਮਾਤਮਾ (ਹੀ) ਸਾਰੇ ਸੁਖ ਦੇਣ ਵਾਲਾ ਹੈ, (ਉਸ ਦੇ ਬਰਾਬਰ ਦਾ ਹੋਰ) ਕੋਈ ਦੂਜਾ ਨਹੀਂ ਹੈ, ਉਸ (ਦਾ ਨਾਮ) ਸਿਮਰਦਿਆਂ ਉੱਚੀ ਆਤਮਕ ਅਵਸਥਾ (ਭੀ) ਪ੍ਰਾਪਤ ਹੋ ਜਾਂਦੀ ਹੈ ।੯।

ਹੇ ਮਿੱਤਰ ! ਤੂੰ ਉਸ ਪਰਮਾਤਮਾ ਦਾ ਭਜਨ ਕਰਿਆ ਕਰ, ਜਿਸ ਦਾ ਨਾਮ ਸਿਮਰਦਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ । ਹੇ ਨਾਨਕ ! ਆਖ—ਹੇ ਮਨ ! ਸੁਣ, ਉਮਰ ਸਦਾ ਘਟਦੀ ਜਾ ਰਹੀ ਹੈ (ਪਰਮਾਤਮਾ ਦਾ ਸਿਮਰਨ ਨਾਹ ਵਿਸਾਰ) ।੧੦।

ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥ ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥੧੧॥  
(ਪੰਨਾ ੧੪੨੭)

ਪਦ ਅਰਥ:— ਪਾਂਚ ਤਤ—ਮਿੱਟੀ, ਹਵਾ, ਪਾਣੀ, ਅੱਗ, ਆਕਾਸ਼ । ਕੋ—ਦਾ । ਚਤੁਰ—ਹੇ ਚਤੁਰ ਮਨੁੱਖ !  
ਸੁਜਾਨ—ਹੇ ਸਿਆਣੇ ਮਨੁੱਖ ! ਜਿਹ ਤੇ—ਜਿਨ੍ਹਾਂ ਤੱਤਾਂ ਤੋਂ । ਤੇ—ਤੋਂ । ਤਾਹਿ ਮਾਹਿ—ਉਹਨਾਂ (ਹੀ ਤੱਤਾਂ)  
ਵਿਚ । ਮਾਨਿ—ਮੰਨ ਲੈ, ਯਕੀਨ ਜਾਣ ।੧੧।

ਅਰਥ:— ਹੇ ਨਾਨਕ ! (ਆਖ—) ਹੇ ਚਤੁਰ ਮਨੁੱਖ ! ਹੇ ਸਿਆਣੇ ਮਨੁੱਖ ! ਤੂੰ ਜਾਣਦਾ ਹੈਂ ਕਿ (ਤੇਰਾ ਇਹ)  
ਸਰੀਰ (ਪਰਮਾਤਮਾ ਨੇ) ਪੰਜ ਤੱਤਾਂ ਤੋਂ ਬਣਾਇਆ ਹੈ । (ਇਹ ਭੀ) ਯਕੀਨ ਜਾਣ ਕਿ ਜਿਨ੍ਹਾਂ ਤੱਤਾਂ ਤੋਂ (ਇਹ  
ਸਰੀਰ) ਬਣਿਆ ਹੈ (ਮੁੜ) ਉਹਨਾਂ ਵਿਚ ਹੀ ਲੀਨ ਹੋ ਜਾਇਗਾ (ਫਿਰ ਇਸ ਸਰੀਰ ਦੇ ਝੂਠੇ ਮੋਹ ਵਿਚ ਫਸ  
ਕੇ ਪਰਮਾਤਮਾ ਦਾ ਸਿਮਰਨ ਕਿਉਂ ਭੁਲਾ ਰਿਹਾ ਹੈਂ ? ।੧੧।

ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥ ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ  
॥੧੨॥ (ਪੰਨਾ ੧੪੨੭)

ਪਦ ਅਰਥ:— ਘਟ—ਸਰੀਰ । ਘਟ ਘਟ ਮੈ—ਹਰੇਕ ਸਰੀਰ ਵਿਚ । ਜੂ—ਜੀ । ਪੁਕਾਰਿ—ਪੁਕਾਰ ਕੇ,  
ਉੱਚੀ ਬੋਲ ਕੇ । ਭਉਨਿਧਿ—ਸੰਸਾਰ-ਸਮੁੰਦਰ । ਉਤਰਹਿ—ਉਤਰਹਿ, ਤੂੰ ਲੰਘ ਜਾਹਿੰਗਾ ।੧੨।

ਅਰਥ:— ਹੇ ਨਾਨਕ ! ਆਖ—ਹੇ ਮਨ ! ਸੰਤ ਜਨਾਂ ਨੇ ਉੱਚੀ ਕੂਕ ਕੇ ਦੱਸ ਦਿੱਤਾ ਹੈ ਕਿ ਪਰਮਾਤਮਾ ਹਰੇਕ  
ਸਰੀਰ ਵਿਚ ਵੱਸ ਰਿਹਾ ਹੈ । ਤੂੰ ਉਸ (ਪਰਮਾਤਮਾ) ਦਾ ਭਜਨ ਕਰਿਆ ਕਰ, (ਭਜਨ ਦੀ ਬਰਕਤਿ ਨਾਲ)  
ਸੰਸਾਰ-ਸਮੁੰਦਰ ਤੋਂ ਤੂੰ ਪਾਰ ਲੰਘ ਜਾਹਿੰਗਾ ।੧੨।

ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥ ਕਹੁ ਨਾਨਕ ਸੁਨਿ ਰੇ ਮਨਾ ਸੋ ਮੂਰਤਿ ਭਗਵਾਨ ॥੧੩॥  
ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥ ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ  
॥੧॥ ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥ ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ  
॥੧੫॥ ਭੈ ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ ॥ ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ  
ਬਖਾਨਿ ॥੧੬॥ (ਪੰਨਾ ੧੪੨੭)

ਪਦ ਅਰਥ:— ਜਿਹ—ਜਿਸ (ਦੇ ਮਨ) ਨੂੰ । ਪਰਸੈ—ਛੁੰਹਦਾ । ਅਭਿਮਾਨੁ—ਅਹੰਕਾਰ । ਸੋ—ਉਹ (ਮਨੁੱਖ)  
। ਮੂਰਤਿ ਭਗਵਾਨ—ਭਗਵਾਨ ਦਾ ਸਰੂਪ ।੧੩।

ਉਸਤਤਿ—ਵਡਿਆਈ । ਜਿਹਿ—ਜਿਸ (ਦੇ ਮਨ) ਨੂੰ । ਕੰਚਨ—ਸੋਨਾ । ਲੋਹ—ਲੋਹਾ । ਸਮਾਨਿ—ਇਕੋ  
ਜਿਹਾ । ਮੁਕਤਿ—ਮੋਹ ਤੋਂ ਖਲਾਸੀ । ਤਾਹਿ—ਉਸ (ਮਨੁੱਖ) ਨੇ (ਪ੍ਰਾਪਤ ਕੀਤੀ ਹੈ) । ਤੇ—ਤੂੰ । ਜਾਨਿ—  
ਸਮਝ ਲੈ ।੧੪।

ਹਰਖੁ—ਖੁਸ਼ੀ । ਸੋਗੁ—ਚਿੰਤਾ, ਗਮ । ਜਾ ਕੈ—ਜਿਸ (ਮਨੁੱਖ) ਦੇ ਹਿਰਦੇ ਵਿਚ । ਸਮਾਨਿ—ਇਕੋ ਜਿਹੇ ।  
ਮੁਕਤਿ—ਮਾਇਆ ਦੇ ਮੋਹ ਤੋਂ ਖਲਾਸੀ ।੧੫।

ਭੈ—ਡਰਾਵੇ (ਬਹੁ-ਵਚਨ ਲਫਜ਼ 'ਭਉ' ਤੋਂ) । ਆਨ—ਹੋਰਨਾਂ ਦੇ । ਗਿਆਨੀ—ਆਤਮਕ ਜੀਵਨ ਦੀ ਸੂਝ  
ਵਾਲਾ ਮਨੁੱਖ । ਤਾਹਿ—ਉਸ ਨੂੰ । ਬਖਾਨਿ—ਆਖ ।੧੬।

ਅਰਥ:— ਹੇ ਨਾਨਕ ! ਆਖ—ਹੇ ਮਨ ! ਸੁਣ, ਜਿਸ ਮਨੁੱਖ (ਦੇ ਹਿਰਦੇ) ਨੂੰ ਸੁਖ ਦੁਖ ਨਹੀਂ ਪੋਹ ਸਕਦਾ,

ਲੋਭ ਮੋਹ ਅਹੰਕਾਰ ਨਹੀਂ ਪੋਹ ਸਕਦਾ (ਭਾਵ, ਜਿਹੜਾ ਮਨੁੱਖ ਸੁਖ ਦੁਖ ਵੇਲੇ ਆਤਮਕ ਜੀਵਨ ਵਲੋਂ ਨਹੀਂ ਡੋਲਦਾ, ਜਿਸ ਉਤੇ ਲੋਭ ਮੋਹ ਅਹੰਕਾਰ ਆਪਣਾ ਜ਼ੋਰ ਨਹੀਂ ਪਾ ਸਕਦਾ) ਉਹ ਮਨੁੱਖ (ਸਾਖਿਆਤ) ਪਰਮਾਤਮਾ ਦਾ ਰੂਪ ਹੈ । ੧੩ ।

ਹੇ ਨਾਨਕ ! ਆਖ—ਹੇ ਮਨ ! ਸੁਣ, ਜਿਸ ਮਨੁੱਖ (ਦੇ ਮਨ) ਨੂੰ ਉਸਤਤਿ ਨਹੀਂ (ਡੁਲਾ ਸਕਦੀ) ਨਿੰਦਿਆ ਨਹੀਂ (ਡੁਲਾ ਸਕਦੀ), ਜਿਸ ਨੂੰ ਸੋਨਾ ਅਤੇ ਲੋਹਾ ਇਕੋ ਜਿਹੇ (ਦਿੱਸਦੇ ਹਨ, ਭਾਵ, ਜੋ ਲਾਲਚ ਵਿਚ ਨਹੀਂ ਫਸਦਾ), ਇਹ ਗੱਲ (ਪੱਕ) ਜਾਣ ਕਿ ਉਸ ਨੂੰ ਮੋਹ ਤੋਂ ਛੁਟਕਾਰਾ ਮਿਲ ਚੁੱਕਾ ਹੈ । ੧੪ ।

ਹੇ ਨਾਨਕ ! ਆਖ—ਹੇ ਮਨ ! ਸੁਣ, ਜਿਸ ਮਨੁੱਖ ਦੇ ਹਿਰਦੇ ਵਿਚ ਖੁਸ਼ੀ ਗਮੀ ਆਪਣਾ ਜ਼ੋਰ ਨਹੀਂ ਪਾ ਸਕਦੀ, ਜਿਸ ਨੂੰ ਵੈਰੀ ਤੇ ਮਿੱਤਰ ਇਕੋ ਜਿਹੇ (ਮਿੱਤਰ ਹੀ) ਜਾਪਦੇ ਹਨ, ਤੂੰ ਇਹ ਗੱਲ ਪੱਕੀ ਸਮਝ ਕਿ ਉਸ ਨੂੰ ਮਾਇਆ ਦੇ ਮੋਹ ਤੋਂ ਖਲਾਸੀ ਮਿਲ ਚੁੱਕੀ ਹੈ । ੧੫ ।

ਹੇ ਨਾਨਕ ! ਆਖ—ਹੇ ਮਨ ! ਸੁਣ, ਜਿਹੜਾ ਮਨੁੱਖ ਕਿਸੇ ਨੂੰ (ਕੋਈ) ਡਰਾਵੇ ਨਹੀਂ ਦੇਂਦਾ, ਅਤੇ ਕਿਸੇ ਦੇ ਡਰਾਵੇ ਨਹੀਂ ਮੰਨਦਾ (ਡਰਾਵਿਆਂ ਤੋਂ ਘਬਰਾਂਦਾ ਨਹੀਂ) ਉਸ ਨੂੰ ਆਤਮਕ ਜੀਵਨ ਦੀ ਸੂਝ ਵਾਲਾ ਸਮਝ । ੧੬ ।

ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥ ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥  
ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥ ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ  
॥੧੮॥ ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥ ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ  
ਮਾਨੁ ॥੧੯॥ (ਪੰਨਾ ੧੪੨੭)

ਪਦ ਅਰਥ:— ਜਿਹਿ—ਜਿਸ (ਮਨੁੱਖ) ਨੇ । ਬਿਖਿਆ—ਮਾਇਆ । ਸਗਲੀ—ਸਾਰੀ । ਬਿਖਿਆ ਸਗਲੀ—(ਕਾਮ ਕ੍ਰੋਧ ਲੋਭ ਮੋਹ ਅਹੰਕਾਰ, ਨਿੰਦਾ, ਈਰਖਾ, ਆਦਿਕ) ਸਾਰੀ ਦੀ ਸਾਰੀ ਮਾਇਆ । ਤਿਹ ਨਰ ਮਾਥੈ—ਉਸ ਮਨੁੱਖ ਦੇ ਮੱਥੇ ਉਤੇ । ੧੭ ।

ਮਮਤਾ—ਅਪਣਤ । ਤੇ—ਤੋਂ । ਉਦਾਸੁ—ਉਪਰਾਮ । ਤਿਹ ਘਟਿ—ਉਸ (ਮਨੁੱਖ) ਦੇ ਹਿਰਦੇ ਵਿਚ । ੧੮ ।

ਜਿਹਿ ਪ੍ਰਾਨੀ—ਜਿਸ ਪ੍ਰਾਣੀ ਨੇ । ਪਛਾਨਿ—ਪਛਾਣ ਕੇ, ਜਾਣ-ਪਛਾਣ ਪਾ ਕੇ, ਸਾਂਝ ਪਾ ਕੇ । ਵਹੁ ਨਰੁ—ਉਹ ਮਨੁੱਖ । ਮੁਕਤ—ਵਿਕਾਰਾਂ ਤੋਂ ਬਚਿਆ ਹੋਇਆ । ਮਨ—ਹੇ ਮਨ ! । ੧੯ ।

ਅਰਥ:— ਹੇ ਨਾਨਕ ! ਆਖ—ਹੇ ਮਨ ! ਸੁਣ, ਜਿਸ (ਮਨੁੱਖ) ਨੇ (ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ, ਨਿੰਦਾ, ਈਰਖਾ, ਆਦਿਕ ਅਨੇਕਾਂ ਰੂਪਾਂ ਵਾਲੀ) ਸਾਰੀ ਦੀ ਸਾਰੀ ਮਾਇਆ ਤਿਆਗ ਦਿੱਤੀ, (ਉਸੇ ਨੇ ਹੀ ਸਹੀ) ਵੈਰਾਗ ਦਾ (ਸਹੀ) ਭੇਖ ਧਾਰਨ ਕੀਤਾ (ਸਮਝ) । ਹੇ ਮਨ ! ਉਸ ਮਨੁੱਖ ਦੇ ਮੱਥੇ ਉਤੇ (ਚੰਗਾ) ਭਾਗ (ਜਾਗਿਆ ਸਮਝ) । ੧੭ ।

ਹੇ ਨਾਨਕ ! ਆਖ—ਹੇ ਮਨ ! ਸੁਣ, ਜਿਸ (ਮਨੁੱਖ) ਨੇ ਮਾਇਆ ਦਾ ਮੋਹ ਛੱਡ ਦਿੱਤਾ, (ਜਿਹੜਾ ਮਨੁੱਖ ਮਾਇਆ ਦੇ ਕਾਮਾਦਿਕ) ਸਾਰੇ ਵਿਕਾਰਾਂ ਵਲੋਂ ਉਪਰਾਮ ਹੋ ਗਿਆ, ਉਸ ਦੇ ਹਿਰਦੇ ਵਿਚ (ਪਰਤੱਖ ਤੌਰ ਤੇ) ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ । ੧੮ ।

ਜਿਸ ਮਨੁੱਖ ਨੇ ਕਰਤਾਰ ਸਿਰਜਣਹਾਰ ਨਾਲ ਡੂੰਘੀ ਸਾਂਝ ਪਾ ਕੇ (ਆਪਣੇ ਅੰਦਰੋਂ) ਹਉਮੈ ਤਿਆਗ ਦਿੱਤੀ, ਹੇ ਨਾਨਕ ! ਆਖ—ਹੇ ਮਨ ! ਇਹ ਗੱਲ ਸੱਚੀ ਸਮਝ ਕਿ ਉਹ ਮਨੁੱਖ (ਹੀ) ਮੁਕਤ ਹੈ । ੧੯ ।

ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥ ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ  
॥੨੦॥ ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥ ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ  
ਧਾਮ ॥੨੧॥ ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ ॥ ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ  
॥੨੨॥ (ਪੰਨਾ ੧੪੨੭)

ਪਦ ਅਰਥ:— ਭੈ—(ਲਫਜ਼ 'ਭਉ' ਤੋਂ ਬਹੁ-ਵਚਨ) ਸਾਰੇ ਡਰ । ਹਰਨ—ਦੂਰ ਕਰਨ ਵਾਲਾ । ਦੁਰਮਤਿ—  
ਖੋਟੀ ਮਤਿ । ਕਲਿ ਮਹਿ—ਕਲੇਸ਼ਾਂ-ਭਰੇ ਸੰਸਾਰ ਵਿਚ । ਕੋ—ਦਾ । ਨਿਸਿ—ਰਾਤ । ਭਜੈ—ਜਾਪਦਾ ਹੈ  
(ਇਕ-ਵਚਨ) । ਹੋਰਿ—ਹੋ ਜਾਂਦੇ ਹਨ । ਤਿਹ ਕਾਮ—ਉਸ ਦੇ (ਸਾਰੇ) ਕੰਮ ।੨੦।

ਜਿਹਬਾ—ਜੀਭ (ਨਾਲ) । ਕਰਨ—ਕੰਨਾਂ ਨਾਲ । ਪਰਹਿ ਨ—ਨਹੀਂ ਪੈਂਦੇ । ਧਾਮ—ਘਰ । ਜਮ ਕੈ ਧਾਮ—  
ਜਮ ਕੇ ਧਾਮਿ, ਜਮ ਦੇ ਘਰ ਵਿਚ, ਜਮ ਦੇ ਵੱਸ ਵਿਚ ।੨੧।

ਮਮਤਾ—ਅਪਣਤ, ਮੋਹ । ਤਜੈ—ਛੱਡਦਾ ਹੈ । ਤਰੈ—ਪਾਰ ਲੰਘ ਜਾਂਦਾ ਹੈ । ਅਉਰਨ—ਹੋਰਨਾਂ ਨੂੰ । ਲੇਤ  
ਉਧਾਰ—ਲੇਤ ਉਧਾਰਿ, ਬਚਾ ਲੈਂਦਾ ਹੈ ।੨੨।

ਅਰਥ:— ਹੇ ਨਾਨਕ ! (ਆਖ—ਹੇ ਭਾਈ ! ) ਇਸ ਕਲੇਸ਼ਾਂ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ)  
ਸਾਰੇ ਡਰ ਨਾਸ ਕਰਨ ਵਾਲਾ ਹੈ, ਖੋਟੀ ਮਤਿ ਦੂਰ ਕਰਨ ਵਾਲਾ ਹੈ । ਜਿਹੜਾ ਮਨੁੱਖ ਪ੍ਰਭੂ ਦਾ ਨਾਮ ਰਾਤ  
ਦਿਨ ਜਪਦਾ ਰਹਿੰਦਾ ਹੈ ਉਸ ਦੇ ਸਾਰੇ ਕੰਮ ਨੇਪਰੇ ਚੜ੍ਹ ਜਾਂਦੇ ਹਨ ।੨੦।

ਹੇ ਭਾਈ ! (ਆਪਣੀ) ਜੀਭ ਨਾਲ ਪਰਮਾਤਮਾ ਦੇ ਗੁਣਾਂ ਦਾ ਜਾਪ ਕਰਿਆ ਕਰੋ, (ਆਪਣੇ) ਕੰਨਾਂ ਨਾਲ  
ਪਰਮਾਤਮਾ ਦਾ ਨਾਮ ਸੁਣਿਆ ਕਰੋ । ਹੇ ਨਾਨਕ ! ਆਖ—ਹੇ ਮਨ ! (ਜਿਹੜੇ ਮਨੁੱਖ ਨਾਮ ਜਪਦੇ ਹਨ,  
ਉਹ) ਜਮਾਂ ਦੇ ਵੱਸ ਨਹੀਂ ਪੈਂਦੇ ।੨੧।

ਹੇ ਨਾਨਕ ! ਆਖ—(ਹੇ ਭਾਈ ! ) ਜਿਹੜਾ ਮਨੁੱਖ (ਆਪਣੇ ਅੰਦਰੋਂ ਮਾਇਆ ਦੀ) ਮਮਤਾ ਤਿਆਗਦਾ ਹੈ,  
ਲੋਭ ਮੋਹ ਅਤੇ ਅਹੰਕਾਰ ਦੂਰ ਕਰਦਾ ਹੈ, ਉਹ ਆਪ (ਭੀ ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ  
ਅਤੇ ਹੋਰਨਾਂ ਨੂੰ ਭੀ (ਵਿਕਾਰਾਂ ਤੋਂ) ਬਚਾ ਲੈਂਦਾ ਹੈ ।੨੨।

ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥ ਇਨ ਮੈ ਕਛੁ ਸਾਚੇ ਨਹੀ ਨਾਨਕ ਬਿਨੁ ਭਗਵਾਨ ॥੨੩॥  
ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥ ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥  
ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥ ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥ ਪ੍ਰਾਨੀ  
ਕਛੁ ਨ ਚੇਤਈ ਮਦਿ ਮਾਇਆ ਕੈ ਅੰਧੁ ॥ ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥  
(ਪੰਨਾ ੧੪੨੭)

ਪਦ ਅਰਥ:— ਅਰੁ—ਅਤੇ । ਕਉ—ਨੂੰ । ਜਾਨਿ—ਸਮਝ ਲੈ । ਇਨ ਮਹਿ—ਇਹਨਾਂ (ਦਿੱਸਦੇ ਪਦਾਰਥਾਂ)  
ਵਿਚ (ਬਹੁ-ਵਚਨ) । ਕਛੁ—ਕੋਈ ਭੀ ਪਦਾਰਥ । ਸਾਚੇ—ਸਦਾ ਕਾਇਮ ਰਹਿਣ ਵਾਲਾ, ਸਦਾ ਸਾਥ  
ਨਿਬਾਹੁਣ ਵਾਲਾ ।੨੩।

ਨਿਸਿ—ਰਾਤ । ਕਾਰਨੇ—ਦੀ ਖ਼ਾਤਰ । ਡੋਲਤ—ਭਟਕਦਾ ਫਿਰਦਾ ਹੈ । ਨੀਤ—ਨਿੱਤ, ਸਦਾ । ਕੋਟਨ ਮੈ—  
ਕੋੜਾਂ ਵਿਚ । ਕੋਊ—ਕੋਈ ਵਿਰਲਾ । ਜਿਹ ਚੀਤਿ—ਜਿਸ ਦੇ ਚਿੱਤ ਵਿਚ ।੨੪।

ਤੇ—ਤੋਂ । ਬੁਦਬੁਦਾ—ਬੁਲਬੁਲਾ । ਰਚੀ—ਬਣਾਈ ਹੋਈ ਹੈ । ਮੀਤ—ਹੇ ਮਿੱਤਰ ! ।੨੫।

ਨ ਚੇਤਈ—ਨ ਚੇਤੈ, ਨਹੀਂ ਚੇਤੇ ਕਰਦਾ, ਨਹੀਂ ਸੋਚਦਾ । ਮਦਿ—ਨਸ਼ੇ ਵਿਚ । ਮਦਿ ਮਾਇਆ ਕੈ—ਮਾਇਆ ਦੇ ਨਸ਼ੇ ਵਿਚ । ਅੰਧੁ—(ਆਤਮਕ ਜੀਵਨ ਵਲੋਂ) ਅੰਨ੍ਹਾ । ਪਰਤ—ਪੈਂਦੇ ਹਨ, ਪਏ ਰਹਿੰਦੇ ਹਨ । ਫੰਧ—ਫਾਹੇ, ਫਾਹੀਆਂ । ੨੬।

ਅਰਥ:— ਹੇ ਨਾਨਕ ! (ਆਖ—ਹੇ ਭਾਈ ! ) ਜਿਵੇਂ (ਸੁੱਤੇ ਪਿਆਂ) ਸੁਪਨਾ (ਆਉਂਦਾ ਹੈ) ਅਤੇ (ਉਸ ਸੁਪਨੇ ਵਿਚ ਕਈ ਪਦਾਰਥ) ਵੇਖੀਦੇ ਹਨ, ਤਿਵੇਂ ਇਸ ਜਗਤ ਨੂੰ ਸਮਝ ਲੈ । ਪਰਮਾਤਮਾ ਦੇ ਨਾਮ ਤੋਂ ਬਿਨਾ (ਜਗਤ ਵਿਚ ਦਿੱਸ ਰਹੇ) ਇਹਨਾਂ (ਪਦਾਰਥਾਂ) ਵਿਚ ਕੋਈ ਭੀ ਪਦਾਰਥ ਸਦਾ ਸਾਥ ਨਿਬਾਹੁਣ ਵਾਲਾ ਨਹੀਂ ਹੈ । ੨੩।

ਹੇ ਨਾਨਕ ! (ਆਖ—ਹੇ ਭਾਈ ! ) ਮਾਇਆ (ਇਕੱਠੀ ਕਰਨ) ਦੀ ਖਾਤਰ ਮਨੁੱਖ ਸਦਾ ਰਾਤ ਦਿਨ ਭਟਕਦਾ ਫਿਰਦਾ ਹੈ । ਕੋੜਾਂ (ਬੰਦਿਆਂ) ਵਿਚ ਕੋਈ ਵਿਰਲਾ (ਅਜਿਹਾ ਹੁੰਦਾ) ਹੈ, ਜਿਸ ਦੇ ਮਨ ਵਿਚ ਪਰਮਾਤਮਾ ਦੀ ਯਾਦ ਟਿਕੀ ਹੁੰਦੀ ਹੈ । ੨੪।

ਹੇ ਨਾਨਕ ! ਆਖ—ਹੇ ਮਿੱਤਰ ! ਸੁਣ, ਜਿਵੇਂ ਪਾਣੀ ਤੋਂ ਬੁਲਬੁਲਾ ਸਦਾ ਪੈਦਾ ਹੁੰਦਾ ਅਤੇ ਨਾਸ ਹੁੰਦਾ ਰਹਿੰਦਾ ਹੈ, ਤਿਵੇਂ ਹੀ (ਪਰਮਾਤਮਾ ਨੇ) ਜਗਤ ਦੀ (ਇਹ) ਖੇਡ ਬਣਾਈ ਹੋਈ ਹੈ । ੨੫।

ਪਰ ਮਾਇਆ ਦੇ ਨਸ਼ੇ ਵਿਚ (ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ ਮਨੁੱਖ (ਆਤਮਕ ਜੀਵਨ ਬਾਰੇ) ਕੁਝ ਭੀ ਨਹੀਂ ਸੋਚਦਾ । ਹੇ ਨਾਨਕ ! ਆਖ—ਪਰਮਾਤਮਾ ਦੇ ਭਜਨ ਤੋਂ ਬਿਨਾ (ਅਜਿਹੇ ਮਨੁੱਖ ਨੂੰ) ਜਮਾਂ ਦੀਆਂ ਫਾਹੀਆਂ ਪਈਆਂ ਰਹਿੰਦੀਆਂ ਹਨ । ੨੬।

ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥ ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥  
ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥ ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥  
ਜੇ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥ ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥  
ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥ ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥  
ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥ ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥ (ਪੰਨਾ ੧੪੨੭-੧੪੨੮)

ਪਦ ਅਰਥ:— ਜਉ—ਜੇ । ਚਾਹੈ—ਚਾਹੁੰਦਾ ਹੈ, ਲੋੜਦਾ ਹੈ । ਲੇਹ—ਲਈ ਰੱਖੋ; ਪਿਆ ਰਹੇ । ਦੇਹ—ਸਰੀਰ । ੨੭।

ਧਾਵਹੀ—ਧਾਵਹਿ, ਦੌੜੇ ਫਿਰਦੇ ਹਨ । ਅਜਾਨ—ਬੇ-ਸਮਝ । ਸਿਰਾਨ—ਗੁਜ਼ਰ ਜਾਂਦਾ ਹੈ । ੨੮।

ਨਿਸਿ—ਰਾਤ । ਭਜੈ—ਜਪਦਾ ਹੈ । ਰੂਪ ਰਾਮ—ਪਰਮਾਤਮਾ ਦਾ ਰੂਪ । ਤਿਹ—ਉਸ ਨੂੰ । ਜਾਨੁ—ਸਮਝੋ । ਅੰਤਰੁ—ਫਰਕ, ਵਿੱਥ । ਹਰਿ ਜਨ—ਹਰਿ-ਜਨ, ਪਰਮਾਤਮਾ ਦਾ ਭਗਤ । ਸਾਚੀ ਮਾਨੁ—(ਇਹ ਗੱਲ) ਸੱਚੀ ਮੰਨ । ੨੯।

ਫਧਿ ਰਹਿਓ—ਫਸਿਆ ਰਹਿੰਦਾ ਹੈ । ਕਉਨੇ ਕਾਮ—ਕਿਸ ਕੰਮ ? ਕਿਸੇ ਭੀ ਕੰਮ ਨਹੀਂ । ੩੦।

ਨ ਚੇਤਈ—ਨ ਚੇਤੈ, ਨਹੀਂ ਚੇਤੇ ਕਰਦਾ । ਮਦਿ—ਨਸ਼ੇ ਵਿਚ । ਅੰਧੁ—(ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ ਮਨੁੱਖ । ਪਰਤ—ਪਏ ਰਹਿੰਦੇ ਹਨ । ਤਾਹਿ—ਉਸ ਨੂੰ । ਜਮ ਫੰਧ—ਜਮਾਂ ਦੇ ਫਾਹੇ, ਜਮਾਂ ਦੀਆਂ ਫਾਹੀਆਂ । ੩੧।

ਅਰਥ:— ਹੇ ਨਾਨਕ ! ਆਖ—ਹੇ ਮਨ ! ਸੁਣ, ਇਹ ਮਨੁੱਖਾ ਸਰੀਰ ਬੜੀ ਮੁਸ਼ਕਿਲ ਨਾਲ ਮਿਲਦਾ ਹੈ (ਇਸ

ਨੂੰ ਮਾਇਆ ਦੀ ਖਾਤਰ ਭਟਕਣਾ ਵਿਚ ਹੀ ਨਹੀਂ ਰੋਲ ਦੇਣਾ ਚਾਹੀਦਾ) । ਸੋ, ਜੇ (ਮਨੁੱਖ) ਆਤਮਕ ਆਨੰਦ (ਹਾਸਲ ਕਰਨਾ) ਚਾਹੁੰਦਾ ਹੈ, ਤਾਂ (ਉਸ ਨੂੰ ਚਾਹੀਦਾ ਹੈ ਕਿ) ਪਰਮਾਤਮਾ ਦੀ ਸਰਨ ਪਿਆ ਰਹੇ ।੨੭।

ਹੇ ਨਾਨਕ ! ਆਖ—(ਹੇ ਭਾਈ ! ) ਮੂਰਖ ਬੇ-ਸਮਝ ਬੰਦੇ (ਨਿਰੀ) ਮਾਇਆ (ਇਕੱਠੀ ਕਰਨ) ਵਾਸਤੇ ਭਟਕਦੇ ਰਹਿੰਦੇ ਹਨ, ਪਰਮਾਤਮਾ ਦੇ ਭਜਨ ਤੋਂ ਬਿਨਾ (ਉਹਨਾਂ ਦਾ ਇਹ ਮਨੁੱਖਾ) ਜਨਮ ਅਜਾਈਂ ਬੀਤ ਜਾਂਦਾ ਹੈ ।੨੮।

ਹੇ ਨਾਨਕ ! ਆਖ—(ਹੇ ਭਾਈ ! ) ਜਿਹੜਾ ਮਨੁੱਖ ਰਾਤ ਦਿਨ (ਹਰ ਵੇਲੇ ਪਰਮਾਤਮਾ ਦਾ ਨਾਮ) ਜਪਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦਾ ਰੂਪ ਸਮਝੋ । ਇਹ ਗੱਲ ਸੱਚੀ ਮੰਨੋ ਕਿ ਪਰਮਾਤਮਾ ਦੇ ਭਗਤ ਅਤੇ ਪਰਮਾਤਮਾ ਵਿਚ ਕੋਈ ਫਰਕ ਨਹੀਂ ਹੈ ।੨੯।

ਹੇ ਨਾਨਕ ! ਆਖ—(ਹੇ ਭਾਈ ! ਜਿਸ ਮਨੁੱਖ ਦਾ) ਮਨ (ਹਰ ਵੇਲੇ) ਮਾਇਆ (ਦੇ ਮੋਹ) ਵਿਚ ਫਸਿਆ ਰਹਿੰਦਾ ਹੈ (ਜਿਸ ਨੂੰ) ਪਰਮਾਤਮਾ ਦਾ ਨਾਮ (ਸਦਾ) ਭੁੱਲਾ ਰਹਿੰਦਾ ਹੈ (ਦੱਸੋ) ਪਰਮਾਤਮਾ ਦੇ ਭਜਨ ਤੋਂ ਬਿਨਾ (ਉਸ ਦਾ) ਜੀਉਣਾ ਕਿਸ ਕੰਮ ? ।੩੦।

ਹੇ ਨਾਨਕ ! ਆਖ—(ਹੇ ਭਾਈ ! ) ਮਾਇਆ ਦੇ ਮੋਹ ਵਿਚ (ਫਸ ਕੇ ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ (ਜਿਹੜਾ) ਮਨੁੱਖ ਪਰਮਾਤਮਾ ਦਾ ਨਾਮ ਯਾਦ ਨਹੀਂ ਕਰਦਾ, ਪਰਮਾਤਮਾ ਦੇ ਭਜਨ ਤੋਂ ਬਿਨਾ ਉਸ ਨੂੰ (ਉਸ ਦੇ ਗਲ ਵਿਚ) ਜਮਾਂ ਦੀਆਂ ਫਾਹੀਆਂ ਪਈਆਂ ਰਹਿੰਦੀਆਂ ਹਨ ।੩੧।

**ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥**  
**ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥ ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ**  
**॥੩੩॥ ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥ ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ**  
**ਭਗਵਾਨ ॥੩੪॥ (ਪੰਨਾ ੧੪੨੮)**

ਪਦ ਅਰਥ:— ਸੰਗੀ—ਸਾਥੀ, ਮੇਲੀ-ਗੇਲੀ । ਸੰਗਿ—ਨਾਲ । ਅੰਤਿ—ਅਖੀਰ ਵੇਲੇ (ਭੀ) । ਸਹਾਈ—ਮਦਦਗਾਰ ।੩੨।

ਜਨਮ ਜਨਮ—ਅਨੇਕਾਂ ਜਨਮਾਂ ਵਿਚ । ਕੋ—ਦਾ । ਤ੍ਰਾਸੁ—ਡਰ । ਨਿਰਭੈ—ਨਿਡਰ ਅਵਸਥਾ ਵਿਚ, ਉਸ ਪ੍ਰਭੂ ਵਿਚ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ । ਪਾਵਹਿ—ਤੂੰ ਪ੍ਰਾਪਤ ਕਰ ਲਏਂਗਾ ।੩੩।

ਕੋ—ਦਾ । ਮਾਨੁ—ਅਹੰਕਾਰ । ਦੁਰਮਤਿ—ਖੋਟੀ ਮਤਿ । ਸਿਉ—ਨਾਲ । ਫਧਿਓ—ਫਸਿਆ ਰਹਿੰਦਾ ਹੈ । ਭਗਵਾਨ—ਹੇ ਭਗਵਾਨ ! ।੩੪।

ਅਰਥ:— ਹੇ ਨਾਨਕ ! ਆਖ—ਹੇ ਮਨ ! ਪਰਮਾਤਮਾ ਦਾ ਭਜਨ ਕਰਿਆ ਕਰ (ਪਰਮਾਤਮਾ) ਅੰਤ ਸਮੇ (ਭੀ) ਮਦਦਗਾਰ ਬਣਦਾ ਹੈ । (ਦੁਨੀਆ ਵਿਚ ਤਾਂ) ਸੁਖ ਵੇਲੇ ਅਨੇਕਾਂ ਮੇਲੀ-ਗੇਲੀ ਬਣ ਜਾਂਦੇ ਹਨ, ਪਰ ਦੁੱਖ ਵਿਚ ਕੋਈ ਭੀ ਨਾਲ ਨਹੀਂ ਹੁੰਦਾ ।੩੨।

ਹੇ ਭਾਈ ! (ਪਰਮਾਤਮਾ ਦਾ ਸਿਮਰਨ ਭੁਲਾ ਕੇ ਜੀਵ) ਅਨੇਕਾਂ ਜਨਮਾਂ ਵਿਚ ਭਟਕਦਾ ਫਿਰਦਾ ਹੈ, ਜਮਾਂ ਦਾ ਡਰ (ਇਸ ਦੇ ਅੰਦਰੋਂ) ਮੁੱਕਦਾ ਨਹੀਂ । ਹੇ ਨਾਨਕ ! ਆਖ—ਹੇ ਮਨ ! ਪਰਮਾਤਮਾ ਦਾ ਭਜਨ ਕਰਦਾ ਰਿਹਾ ਕਰ, (ਭਜਨ ਦੀ ਬਰਕਤਿ ਨਾਲ) ਤੂੰ ਉਸ ਪ੍ਰਭੂ ਵਿਚ ਨਿਵਾਸ ਪ੍ਰਾਪਤ ਕਰ ਲਏਂਗਾ ਜਿਸ ਨੂੰ ਕੋਈ ਡਰ ਪੋਹ

ਨਹੀਂ ਸਕਦਾ ।੩।

ਹੇ ਨਾਨਕ ! (ਆਖ—) ਹੇ ਭਗਵਾਨ ! ਮੈਂ ਅਨੇਕਾਂ (ਹੋਰ ਹੋਰ) ਜਤਨ ਕਰ ਚੁੱਕਾ ਹਾਂ (ਉਹਨਾਂ ਜਤਨਾਂ ਨਾਲ) ਮਨ ਦਾ ਅਹੰਕਾਰ ਦੂਰ ਨਹੀਂ ਹੁੰਦਾ, (ਇਹ ਮਨ) ਖੋਟੀ ਮਤਿ ਨਾਲ ਚੰਬੜਿਆ ਹੀ ਰਹਿੰਦਾ ਹੈ । ਹੇ ਭਗਵਾਨ ! (ਤੂੰ ਆਪ ਹੀ) ਰੱਖਿਆ ਕਰ ।੩੫।

ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥ ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥ ਕਰਣੇ ਹੁਤੇ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥ ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥ ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥ ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥ ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥ ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥ (ਪੰਨਾ ੧੪੨੮)

ਪਦ ਅਰਥ:— ਅਰੁ—ਅਤੇ । ਬਿਰਧਿ—ਬੁਢੇਪਾ । ਫੁਨਿ—(ਪੁਨ:) ਫਿਰ । ਤੀਨਿ—ਤਿੰਨ । ਜਾਨਿ—ਜਾਣ, ਸਮਝ ਲੈ । ਮਾਨ—ਮੰਨ ।੩੫।

ਕਰਣੇ ਹੁਤੇ—(ਜੋ ਕੁਝ) ਕਰਨਾ ਸੀ । ਸੁ—ਉਹ । ਕੈ ਫੰਧ—ਦੇ ਫਾਹੇ ਵਿਚ । ਸਮਿਓ—(ਮਨੁੱਖਾ ਜੀਵਨ ਦਾ) ਸਮਾ । ਰਮਿ ਗਇਓ—ਗੁਜ਼ਰ ਗਿਆ । ਅੰਧ—ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋ ਚੁੱਕੇ ਮਨੁੱਖ ! ।੩੬।

ਮੈ—ਮਹਿ, ਵਿਚ । ਰਮਿ ਰਹਿਓ—ਫਸਿਆ ਹੋਇਆ ਹੈ । ਨਾਹਿਨ—ਨਹੀਂ । ਮੀਤ—ਹੇ ਮਿੱਤਰ ! ਮੂਰਤਿ—ਤਸਵੀਰ । ਚਿਤ੍ਰ—ਲੀਕਿਆ ਹੋਇਆ ਰੂਪ । ਭੀਤਿ—ਕੰਧ ।੩੭।

ਅਉਰੈ ਕੀ ਅਉਰੈ—ਹੋਰ ਦੀ ਹੋਰ । ਚਿਤਵਤ ਰਹਿਓ—ਤੂੰ ਸੋਚਦਾ ਰਿਹਾ । ਠਗਉਰ—ਠਗ-ਮੂਰੀ, ਠਗ-ਬੂਟੀ, ਠੱਗੀਆਂ । ਗਲਿ—ਗਲ ਵਿਚ । ਪਰੀ—ਪੈ ਗਈ ।੩੮।

ਅਰਥ:— ਹੇ ਨਾਨਕ ! ਆਖ—(ਹੇ ਭਾਈ ! ) ਬਾਲ-ਅਵਸਥਾ, ਜੁਆਨੀ ਦੀ ਅਵਸਥਾ, ਅਤੇ ਫਿਰ ਬੁਢੇਪੇ ਦੀ ਅਵਸਥਾ—(ਉਮਰ ਦੀਆਂ ਇਹ) ਤਿੰਨ ਅਵਸਥਾ ਸਮਝ ਲੈ (ਜੋ ਮਨੁੱਖ ਤੇ ਆਉਂਦੀਆਂ ਹਨ) । (ਪਰ ਇਹ) ਚੇਤੇ ਰੱਖ (ਕਿ) ਪਰਮਾਤਮਾ ਦੇ ਭਜਨ ਤੋਂ ਬਿਨਾ ਇਹ ਸਾਰੀਆਂ ਹੀ ਵਿਅਰਥ ਜਾਂਦੀਆਂ ਹਨ ।੩੫।

ਹੇ ਨਾਨਕ ! (ਆਖ—ਮਾਇਆ ਦੇ ਮੋਹ ਵਿਚ) ਅੰਨ੍ਹੇ ਹੋ ਰਹੇ ਹੇ ਮਨੁੱਖ ! ਜੋ ਕੁਝ ਤੂੰ ਕਰਨਾ ਸੀ, ਉਹ ਤੂੰ ਨਾਹ ਕੀਤਾ (ਸਾਰੀ ਉਮਰ) ਤੂੰ ਲੋਭ ਦੀ ਫਾਹੀ ਵਿਚ (ਹੀ) ਫਸਿਆ ਰਿਹਾ । (ਜਿੰਦਗੀ ਦਾ ਸਾਰਾ) ਸਮਾ (ਇਸੇ ਤਰ੍ਹਾਂ ਹੀ) ਗੁਜ਼ਰ ਗਿਆ । ਹੁਣ ਕਿਉਂ ਰੋਂਦਾ ਹੈਂ ? (ਹੁਣ ਪਛੁਤਾਣ ਦਾ ਕੀ ਲਾਭ ?) ।੩੬।

ਹੇ ਨਾਨਕ ! (ਆਖ—) ਹੇ ਮਿੱਤਰ ! ਜਿਵੇਂ (ਕੰਧ ਉਤੇ ਕਿਸੇ) ਮੂਰਤੀ ਦਾ ਲੀਕਿਆ ਹੋਇਆ ਰੂਪ ਕੰਧ ਨੂੰ ਨਹੀਂ ਛੱਡਦਾ ਕੰਧ ਨਾਲ ਚੰਬੜਿਆ ਰਹਿੰਦਾ ਹੈ, ਤਿਵੇਂ ਜਿਹੜਾ ਮਨ ਮਾਇਆ (ਦੇ ਮੋਹ) ਵਿਚ ਫਸ ਜਾਂਦਾ ਹੈ, (ਉਹ ਇਸ ਮੋਹ ਵਿਚੋਂ ਆਪਣੇ ਆਪ) ਨਹੀਂ ਨਿਕਲ ਸਕਦਾ ।੩੭।

ਹੇ ਨਾਨਕ ! (ਆਖ—) ਹੇ ਭਾਈ ! (ਮਾਇਆ ਦੇ ਮੋਹ ਵਿਚ ਫਸ ਕੇ) ਮਨੁੱਖ (ਪ੍ਰਭੂ-ਸਿਮਰਨ ਦੇ ਥਾਂ) ਕੁਝ ਹੋਰ ਹੀ (ਭਾਵ, ਮਾਇਆ ਹੀ ਮਾਇਆ) ਮੰਗਦਾ ਰਹਿੰਦਾ ਹੈ । (ਪਰ ਕਰਤਾਰ ਦੀ ਰਜਾ ਵਿਚ) ਹੋਰ ਦੀ ਹੋਰ ਹੋ ਜਾਂਦੀ ਹੈ । (ਮਨੁੱਖ ਹੋਰਨਾਂ ਨੂੰ) ਠੱਗਣ ਦੀਆਂ ਸੋਚਾਂ ਸੋਚਦਾ ਹੈ (ਉਤੋਂ ਮੌਤ ਦੀ) ਫਾਹੀ ਗਲ ਵਿਚ ਆ ਪੈਂਦੀ ਹੈ ।੩੮।



ਜਤਨ ਬਹੁਤ ਸੁਖ ਕੇ ਕੀਏ ਦੁਖ ਕੇ ਕੀਓ ਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥  
ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥ ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥  
ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥ ਇਨ ਮੈ ਕਛੁ ਤੇਰੇ ਨਹੀ ਨਾਨਕ ਕਹਿਓ ਬਖਾਨਿ ॥੪੧॥  
(ਪੰਨਾ ੧੪੨੮)

ਪਦ ਅਰਥ:— ਸੁਖ ਕੇ—ਸੰਸਾਰਕ ਸੁਖਾਂ ਦੀ ਪ੍ਰਾਪਤੀ ਦੇ । ਕੋ—ਦਾ । ਦੁਖ ਕੋ—ਦੁੱਖਾਂ ਦਾ । ਹਰਿ ਭਾਵੈ—ਜੋ  
ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ । ੩੯।

ਭਿਖਾਰੀ—ਮੰਗਤਾ । ਸਭ ਕੋ—ਸਭ ਜੀਵਾਂ ਦਾ । ਮਨ—ਹੇ ਮਨ ! ਤਿਹ—ਉਸ (ਪਰਮਾਤਮਾ) ਨੂੰ ।  
ਹੋਵਹਿ—ਹੋ ਜਾਣਗੇ । ਕਾਮ—ਸਾਰੇ ਕੰਮ । ੪੦।

ਝੂਠੈ—ਨਾਸਵੰਤ—(ਸੰਸਾਰ) ਦਾ । ਕਹਾ ਕਰੇ—ਕਿਉਂ ਕਰਦਾ ਹੈ ? ਜਿਉ—ਵਰਗਾ । ਜਾਨਿ—ਸਮਝ ਲੈ ।  
ਇਨ ਮੈ—ਇਹਨਾਂ (ਦੁਨੀਆਵੀ ਪਦਾਰਥਾਂ) ਵਿਚ । ਤੇਰੇ—ਤੇਰਾ (ਅਸਲ ਸਾਥੀ) । ਬਖਾਨਿ—ਉਚਾਰ ਕੇ,  
ਸਮਝਾ ਕੇ । ੪੧।

ਅਰਥ:— ਹੇ ਨਾਨਕ ! ਆਖ—ਹੇ ਮਨ ! ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ (ਜ਼ਰੂਰ) ਉਹ (ਹੀ) ਹੁੰਦਾ  
ਹੈ (ਜੀਵ ਭਾਵੇਂ) ਸੁਖਾਂ (ਦੀ ਪ੍ਰਾਪਤੀ) ਵਾਸਤੇ ਅਨੇਕਾਂ ਜਤਨ ਕਰਦਾ ਰਹਿੰਦਾ ਹੈ, ਅਤੇ ਦੁੱਖਾਂ ਵਾਸਤੇ ਜਤਨ  
ਨਹੀਂ ਕਰਦਾ (ਪਰ ਫਿਰ ਭੀ ਰਜ਼ਾ ਅਨੁਸਾਰ ਦੁਖ ਭੀ ਆ ਹੀ ਪੈਂਦੇ ਹਨ । ਸੁਖ ਭੀ ਤਦੋਂ ਹੀ ਮਿਲਦਾ ਹੈ ਜਦੋਂ  
ਪ੍ਰਭੂ ਦੀ ਰਜ਼ਾ ਹੋਵੇ) । ੩੯।

ਜਗਤ ਮੰਗਤਾ (ਹੋ ਕੇ) ਭਟਕਦਾ ਫਿਰਦਾ ਹੈ (ਇਹ ਚੇਤਾ ਨਹੀਂ ਰੱਖਦਾ ਕਿ) ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ  
ਪਰਮਾਤਮਾ ਆਪ ਹੈ । ਹੇ ਨਾਨਕ ! ਆਖ—ਹੇ ਮਨ ! ਉਸ ਦਾਤਾਰ ਪ੍ਰਭੂ ਦਾ ਸਿਮਰਨ ਕਰਦਾ ਰਿਹਾ ਕਰ,  
ਤੇਰੇ ਸਾਰੇ ਕੰਮ ਸਫਲ ਹੁੰਦੇ ਰਹਿਣਗੇ । ੪੦।

ਹੇ ਭਾਈ ! (ਪਤਾ ਨਹੀਂ ਮਨੁੱਖ) ਨਾਸਵੰਤ ਦੁਨੀਆ ਦਾ ਮਾਨ ਕਿਉਂ ਕਰਦਾ ਰਹਿੰਦਾ ਹੈ । ਹੇ ਭਾਈ ! ਜਗਤ  
ਨੂੰ ਸੁਪਨੇ (ਵਿਚ ਵੇਖੇ ਪਦਾਰਥਾਂ) ਵਾਂਗ (ਹੀ) ਸਮਝ ਰੱਖ । ਹੇ ਨਾਨਕ ! (ਆਖ—ਹੇ ਭਾਈ ! ) ਮੈਂ ਤੈਨੂੰ ਠੀਕ  
ਦੱਸ ਰਿਹਾ ਹਾਂ ਕਿ ਇਹਨਾਂ (ਦਿੱਸਦੇ ਪਦਾਰਥਾਂ) ਵਿਚ ਤੇਰਾ (ਅਸਲ ਸਾਥੀ) ਕੋਈ ਭੀ ਪਦਾਰਥ ਨਹੀਂ ਹੈ  
। ੪੧।

ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥ ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ  
॥੪੨॥ ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥ ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ  
ਮਾਨੁ ॥੪੩॥ ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥ ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ  
ਤਨੁ ॥੪੪॥ ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥ ਨਾਨਕ ਇਹ ਬਿਧਿ ਹਰਿ ਭਜਉ ਇਕ  
ਮਨਿ ਹੁਇ ਇਕਿ ਚਿਤਿ ॥੪੫॥ ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥ ਨਾਨਕ ਨਿਹਫਲੁ ਜਾਤ  
ਤਿਹ ਜਿਉ ਕੁੰਚਰ ਇਸਨਾਨੁ ॥੪੬॥ (ਪੰਨਾ ੧੪੨੮)

ਪਦ ਅਰਥ:— ਗਰਬੁ—(ਗਰਬ) ਅਹੰਕਾਰ । ਦੇਹ ਕੋ—(ਜਿਸ) ਸਰੀਰ ਦਾ । ਬਿਨਸੈ—ਨਾਸ ਹੋ ਜਾਂਦਾ ਹੈ ।  
ਮੀਤ—ਹੇ ਮਿੱਤਰ ! ਜਿਹਿ ਪ੍ਰਾਨੀ—ਜਿਸ ਮਨੁੱਖ ਨੇ । ਜਸੁ—ਸਿਫਤਿ-ਸਾਲਾਹ । ਤਿਹਿ—ਉਸ ਨੇ ।  
ਜੀਤੁ—ਜਿੱਤ ਲਿਆ । ੪੨।

ਜਿਹ ਘਟਿ—ਜਿਸ (ਮਨੁੱਖ) ਦੇ ਹਿਰਦੇ ਵਿਚ । ਕੋ—ਦਾ । ਮੁਕਤਾ—ਵਿਕਾਰਾਂ ਤੋਂ ਬਚਿਆ ਹੋਇਆ ।

ਜਾਨੁ—ਸਮਝੋ । ਅੰਤਰੁ—ਫ਼ਰਕ, ਵਿੱਥ । ਸਾਚੀ ਮਾਨੁ—ਠੀਕ ਮੰਨ । ੪੩ ।

ਕੈ ਮਨਿ—ਦੇ ਮਨ ਵਿਚ । ਜਿਹ ਪ੍ਰਾਨੀ ਕੈ ਮਨਿ—ਜਿਸ ਪ੍ਰਾਣੀ ਦੇ ਮਨ ਵਿਚ । ਸੂਕਰ ਤਨੁ—ਸੂਰ ਦਾ ਸਰੀਰ । ਸੁਆਨ ਤਨੁ—ਕੁੱਤੇ ਦਾ ਸਰੀਰ । ਤਾਹਿ—ਉਸ (ਮਨੁੱਖ) ਦਾ । ੪੪ ।

ਕੋ—ਦਾ । ਗ੍ਰਿਹੁ—ਘਰ । ਤਜਤ ਨਹੀ—ਨਹੀਂ ਛੱਡਦਾ । ਇਹ ਬਿਧਿ—ਇਸ ਤਰੀਕੇ ਨਾਲ । ਭਜਉ—ਭਜਨ ਕਰਿਆ ਕਰੋ । ਇਕ ਮਨਿ ਹੁਇ—ਇਕਾਗਰ ਹੋ ਕੇ । ਇਕ ਚਿਤਿ ਹੁਇ—ਇਕ-ਚਿੱਤ ਹੋ ਕੇ । ੪੫ ।

ਅਰੁ—ਅਤੇ । ਕਰਿ—ਕਰ ਕੇ । ਮਨ ਮੈ—ਮਨ ਵਿਚ । ਗੁਮਾਨੁ—ਮਾਣ । ਤਿਹ—ਉਸ ਦੇ (ਇਹ ਤੀਰਥ ਵਰਤ ਦਾਨ) । ਨਿਹਫਲ—ਵਿਅਰਥ । ਕੁੰਚਰ—ਹਾਥੀ (ਦਾ) । ੪੬ ।

ਅਰਥ:— ਹੇ ਮਿੱਤਰ ! (ਜਿਸ) ਸਰੀਰ ਦਾ (ਮਨੁੱਖ ਸਦਾ) ਮਾਣ ਕਰਦਾ ਰਹਿੰਦਾ ਹੈ (ਕਿ ਇਹ ਮੇਰਾ ਆਪਣਾ ਹੈ, ਉਹ ਸਰੀਰ) ਇਕ ਛਿਨ ਵਿਚ ਹੀ ਨਾਸ ਹੋ ਜਾਂਦਾ ਹੈ । (ਹੋਰ ਪਦਾਰਥ ਦਾ ਮੋਹ ਤਾਂ ਕਿਤੇ ਰਿਹਾ, ਆਪਣੇ ਇਸ ਸਰੀਰ ਦਾ ਮੋਹ ਭੀ ਝੂਠਾ ਹੀ ਹੈ) । ਹੇ ਨਾਨਕ ! ਜਿਸ ਮਨੁੱਖ ਨੇ ਪਰਮਾਤਮਾ ਦੀ ਸਿਫਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਸ ਨੇ ਜਗਤ (ਦੇ ਮੋਹ) ਨੂੰ ਜਿੱਤ ਲਿਆ । ੪੭ ।

ਹੇ ਭਾਈ ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਸਿਮਰਨ (ਟਿਕਿਆ ਰਹਿੰਦਾ ਹੈ) ਉਸ ਮਨੁੱਖ ਨੂੰ (ਮੋਹ ਦੇ ਜਾਲ ਤੋਂ) ਬਚਿਆ ਹੋਇਆ ਸਮਝ । ਹੇ ਨਾਨਕ ! (ਆਖ—ਹੇ ਭਾਈ ! ) ਇਹ ਗੱਲ ਠੀਕ ਮੰਨ ਕਿ ਉਸ ਮਨੁੱਖ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ । ੪੮ ।

ਹੇ ਨਾਨਕ ! (ਆਖ—ਹੇ ਭਾਈ ! ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਭਗਤੀ ਨਹੀਂ ਹੈ, ਉਸ ਦਾ ਸਰੀਰ ਉਹੋ ਜਿਹਾ ਹੀ ਸਮਝ ਜਿਹੋ ਜਿਹਾ (ਕਿਸੇ) ਸੂਰ ਦਾ ਸਰੀਰ ਹੈ (ਜਾਂ ਕਿਸੇ) ਕੁੱਤੇ ਦਾ ਸਰੀਰ ਹੈ । ੪੯ ।

ਹੇ ਨਾਨਕ ! (ਆਖ—ਹੇ ਭਾਈ ! ) ਇਕ-ਮਨ ਹੋ ਕੇ ਇਕ-ਚਿੱਤ ਹੋ ਕੇ ਪਰਮਾਤਮਾ ਦਾ ਭਜਨ ਇਸੇ ਤਰੀਕੇ ਨਾਲ ਕਰਿਆ ਕਰੋ (ਕਿ ਉਸ ਦਾ ਦਰ ਕਦੇ ਛੱਡਿਆ ਹੀ ਨਾਹ ਜਾਏ) ਜਿਵੇਂ ਕੁੱਤਾ (ਆਪਣੇ) ਮਾਲਕ ਦਾ ਘਰ (ਘਰ ਦਾ ਬੂਹਾ) ਸਦਾ (ਮੱਲੀ ਰੱਖਦਾ ਹੈ) ਕਦੇ ਭੀ ਛੱਡਦਾ ਨਹੀਂ ਹੈ । ੫੦ ।

ਹੇ ਨਾਨਕ ! (ਆਖ—ਹੇ ਭਾਈ ! ਪਰਮਾਤਮਾ ਦਾ ਭਜਨ ਛੱਡ ਕੇ ਮਨੁੱਖ) ਤੀਰਥ-ਇਸ਼ਨਾਨ ਕਰ ਕੇ ਵਰਤ ਰੱਖ ਕੇ, ਦਾਨ-ਪੁੰਨ ਕਰ ਕੇ (ਆਪਣੇ) ਮਨ ਵਿਚ ਅਹੰਕਾਰ ਕਰਦਾ ਹੈ (ਕਿ ਮੈਂ ਧਰਮੀ ਬਣ ਗਿਆ ਹਾਂ, ਪਰ) ਉਸ ਦੇ (ਇਹ ਸਾਰੇ ਕੀਤੇ ਹੋਏ ਕਰਮ ਇਉਂ) ਵਿਅਰਥ (ਚਲੇ ਜਾਂਦੇ ਹਨ) ਜਿਵੇਂ ਹਾਥੀ ਦਾ (ਦਾ ਕੀਤਾ ਹੋਇਆ) ਇਸ਼ਨਾਨ । (ਨੋਟ:— ਹਾਥੀ ਨ੍ਹਾ ਕੇ ਸੁਆਹ ਮਿੱਟੀ ਆਪਣੇ ਉੱਤੇ ਪਾ ਲੈਂਦਾ ਹੈ) । ੫੧ ।

ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥ ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥ ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥ ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥ ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥ ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥ ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥ ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥ ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥ ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥ (ਪੰਨਾ ੧੪੨੯)

ਪਦ ਅਰਥ:— ਕੰਪਿਓ—ਕੰਬ ਰਿਹਾ ਹੈ । ਪਗ—ਪੈਰ । ਡਗਮਗੇ—ਥਿੜਕ ਰਹੇ ਹਨ । ਤੇ—ਤੋਂ । ਨੈਨ—  
ਅੱਖਾਂ । ਜੋਤਿ—ਰੋਸ਼ਨੀ । ਇਹ ਬਿਧਿ—ਇਹ ਹਾਲਤ । ਤਉ—ਫਿਰ ਭੀ । ਲੀਨ—ਮਗਨ । ਹਰਿ ਰਸ  
ਲੀਨ—ਹਰਿ-ਨਾਮ ਦੇ ਰਸ ਵਿਚ ਮਗਨ ।੪੭।

ਨਿਜ ਕਰਿ—ਆਪਣਾ ਸਮਝ ਕੇ । ਕੋ—ਕੋਈ ਜੀਵ । ਕਾਹੂ ਕੋ—ਕਿਸੇ ਦਾ ਭੀ । ਥਿਰੁ—ਸਦਾ ਕਾਇਮ  
ਰਹਿਣ ਵਾਲੀ (ਸਿੱਖਰ) ।੪੮।

ਝੁਠ—ਨਾਸਵੰਤ । ਕਹਿ—ਕਹੈ, ਆਖਦਾ ਹੈ । ਬਾਲੂ—ਰੇਤ । ਭੀਤਿ—ਕੰਧ ।੪੯।

ਗਇਓ—ਚਲਾ ਗਿਆ, ਕੂਚ ਕਰ ਗਿਆ । ਜਾ ਕਉ—ਜਿਸ (ਰਾਵਨ) ਨੂੰ । ਬਹੁ ਪਰਵਾਰੁ—ਵੱਡੇ ਪਰਵਾਰ  
ਵਾਲਾ (ਕਿਹਾ ਜਾਂਦਾ ਹੈ) । ਸੁਪਨੇ ਜਿਉ—ਸੁਪਨੇ ਵਰਗਾ ।੫੦।

ਤਾ ਕੀ—ਉਸ (ਗੱਲ) ਦੀ । ਕੀਜੀਐ—ਕਰਨੀ ਚਾਹੀਦੀ ਹੈ । ਅਨਹੋਨੀ—ਨਾਹ ਹੋਣ ਵਾਲੀ, ਅਸੰਭਵ ।  
ਕੋ—ਦਾ । ਮਾਰਗੁ—ਰਸਤਾ । ਸੰਸਾਰ ਕੋ ਮਾਰਗੁ—ਸੰਸਾਰ ਦਾ ਰਸਤਾ ।੫੧।

ਬਿਨਸਿ ਹੈ—ਨਾਸ ਹੋ ਜਾਇਗਾ । ਪਰੋ—ਨਾਸ ਹੋ ਜਾਣ ਵਾਲਾ । ਕੈ—ਜਾਂ । ਕਾਲਿ—ਭਲਕੇ । ਛਾਡਿ—ਛੱਡ  
ਕੇ । ਜੰਜਾਲ—ਮਾਇਆ ਦੇ ਮੋਹ ਦੀਆਂ ਫਾਹੀਆਂ ।੫੨।

ਅਰਥ:— ਹੇ ਨਾਨਕ ! ਆਖ—(ਹੇ ਭਾਈ ! ਬੁਢੇਪਾ ਆ ਜਾਣ ਤੇ ਮਨੁੱਖ ਦਾ) ਸਿਰ ਕੰਬਣ ਲੱਗ ਪੈਂਦਾ ਹੈ  
(ਤੁਰਦਿਆਂ) ਪੈਰ ਥਿੜਕਦੇ ਹਨ, ਅੱਖਾਂ ਦੀ ਜੋਤਿ ਮਾਰੀ ਜਾਂਦੀ ਹੈ (ਬੁਢੇਪੇ ਨਾਲ ਸਰੀਰ ਦੀ) ਇਹ ਹਾਲਤ ਹੋ  
ਜਾਂਦੀ ਹੈ, ਫਿਰ ਭੀ (ਮਾਇਆ ਦਾ ਮੋਹ ਇਤਨਾ ਪ੍ਰਬਲ ਹੁੰਦਾ ਹੈ ਕਿ ਮਨੁੱਖ) ਪਰਮਾਤਮਾ ਦੇ ਨਾਮ ਦੇ ਸੁਆਦ  
ਵਿਚ ਮਗਨ ਨਹੀਂ ਹੁੰਦਾ ।੪੭।

ਹੇ ਨਾਨਕ ! (ਆਖ—ਹੇ ਭਾਈ ! ) ਮੈਂ ਜਗਤ ਨੂੰ ਆਪਣਾ ਸਮਝ ਕੇ (ਹੀ ਹੁਣ ਤਕ) ਵੇਖਦਾ ਰਿਹਾ, (ਪਰ  
ਇਥੇ ਤਾਂ) ਕੋਈ ਕਿਸੇ ਦਾ ਭੀ (ਸਦਾ ਲਈ ਆਪਣਾ) ਨਹੀਂ ਹੈ । ਸਦਾ ਕਾਇਮ ਰਹਿਣ ਵਾਲੀ ਤਾਂ ਪਰਮਾਤਮਾ  
ਦੀ ਭਗਤੀ (ਹੀ) ਹੈ । ਹੇ ਭਾਈ ! ਇਸ (ਭਗਤੀ) ਨੂੰ (ਆਪਣੇ) ਮਨ ਵਿਚ ਪ੍ਰੇ ਰੱਖ ।੪੮।

ਨਾਨਕ ਆਖਦਾ ਹੈ—ਹੇ ਮਿੱਤਰ ! ਇਹ ਗੱਲ ਸੱਚੀ ਜਾਣ ਕਿ ਜਗਤ ਦੀ ਸਾਰੀ ਹੀ ਰਚਨਾ ਨਾਸਵੰਤ ਹੈ । ਰੇਤ  
ਦੀ ਕੰਧ ਵਾਂਗ (ਜਗਤ ਵਿਚ) ਕੋਈ ਭੀ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ ਹੈ ।੪੯।

ਹੇ ਨਾਨਕ ! ਆਖ—(ਹੇ ਭਾਈ ! ਸ੍ਰੀ) ਰਾਮ (-ਚੰਦ੍ਰ) ਕੂਚ ਕਰ ਗਿਆ, ਰਾਵਨ ਭੀ ਚੱਲ ਵੱਸਿਆ ਜਿਸ ਨੂੰ  
ਵੱਡੇ ਪਰਵਾਰ ਵਾਲਾ ਕਿਹਾ ਜਾਂਦਾ ਹੈ । (ਇਥੇ) ਕੋਈ ਭੀ ਸਦਾ ਕਾਇਮ ਰਹਿਣ ਵਾਲਾ ਪਦਾਰਥ ਨਹੀਂ ਹੈ ।  
(ਇਹ) ਜਗਤ ਸੁਪਨੇ ਵਰਗਾ (ਹੀ) ਹੈ ।੫੦।

ਹੇ ਨਾਨਕ ! (ਆਖ—ਹੇ ਭਾਈ ! ਮੌਤ ਆਦਿਕ ਤਾਂ) ਉਸ (ਘਟਨਾ) ਦੀ ਚਿੰਤਾ ਕਰਨੀ ਚਾਹੀਦੀ ਹੈ ਜਿਹੜੀ  
ਕਦੇ ਵਾਪਰਨ ਵਾਲੀ ਨਾਹ ਹੋਵੇ । ਜਗਤ ਦੀ ਤਾਂ ਚਾਲ ਹੀ ਇਹ ਹੈ ਕਿ (ਇਥੇ) ਕੋਈ ਜੀਵ (ਭੀ) ਸਦਾ  
ਕਾਇਮ ਰਹਿਣ ਵਾਲਾ ਨਹੀਂ ਹੈ ।੫੧।

ਹੇ ਨਾਨਕ ! (ਆਖ—ਹੇ ਭਾਈ ! ਜਗਤ ਵਿਚ ਤਾਂ) ਜਿਹੜਾ ਭੀ ਜੰਮਿਆ ਹੈ ਉਹ (ਜ਼ਰੂਰ) ਨਾਸ ਹੋ ਜਾਇਗਾ  
(ਹਰ ਕੋਈ ਇਥੋਂ) ਅੱਜ ਜਾਂ ਭਲਕੇ ਕੂਚ ਕਰ ਜਾਣ ਵਾਲਾ ਹੈ । (ਇਸ ਵਾਸਤੇ ਮਾਇਆ ਦੇ ਮੋਹ ਦੀਆਂ)  
ਸਾਰੀਆਂ ਫਾਹੀਆਂ ਲਾਹ ਕੇ ਪਰਮਾਤਮਾ ਦੇ ਗੁਣ ਗਾਇਆ ਕਰ ।੫੨।

ਦੇਹਰਾ ॥ ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ  
 ਸਹਾਇ ॥੫੩॥ ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤੁ ਉਪਾਇ ॥ ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ  
 ਹੋਤ ਸਹਾਇ ॥੫੪॥ ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥ ਕਹੁ ਨਾਨਕ ਇਹ ਬਿਪਤਿ ਮੈ  
 ਟੇਕ ਏਕ ਰਘੁਨਾਥ ॥੫੫॥ ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮੈ  
 ਕਿਨ ਜਪਿਓ ਗੁਰ ਮੰਤੁ ॥੫੬॥ ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ  
 ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥ (ਪੰਨਾ ੧੪੨੯)

ਪਦ ਅਰਥ:— ਬਲੁ—(ਆਤਮਕ) ਤਾਕਤ । ਬੰਧਨ—(ਮਾਇਆ ਦੇ ਮੋਹ ਦੀਆਂ) ਫਾਹੀਆਂ । ਪਰੇ—ਪੈ  
 ਗਏ, ਪੈ ਜਾਂਦੇ ਹਨ । ਉਪਾਇ—ਹੀਲਾ । ਅਬ—ਹੁਣ, ਉਸ ਵੇਲੇ । ਓਟ—ਆਸਰਾ । ਹਰਿ—ਹੇ ਹਰੀ !  
 ਸਹਾਇ—ਸਹਾਈ, ਮਦਦਗਾਰ । ੫੩ ।

ਛੁਟੇ—ਟੁੱਟ ਜਾਂਦੇ ਹਨ । ਸਭੁ ਕਿਛੁ ਉਪਾਇ—ਹਰੇਕ ਉੱਦਮ । ਹੋਤ—ਹੋ ਸਕਦਾ ਹੈ । ਸਭੁ ਕਿਛੁ—ਹਰੇਕ  
 ਚੀਜ਼ । ੫੪ ।

ਸੰਗ—ਸੰਗੀ । ਸਭਿ—ਸਾਰੇ । ਤਜਿ ਗਏ—ਛੱਡ ਗਏ, ਛੱਡ ਜਾਂਦੇ ਹਨ । ਸਾਥਿ—ਨਾਲ । ਇਹ ਬਿਪਤਿ  
 ਮੈ—ਇਸ ਮੁਸੀਬਤ ਵਿਚ, ਇਸ ਇਕੱਲੇ-ਪਨ ਵਿਚ । ਰਘੁਨਾਥ ਟੇਕ—ਪਰਮਾਤਮਾ ਦਾ ਆਸਰਾ । ੫੫ ।

ਰਹਿਓ—ਰਹਿੰਦਾ ਹੈ, ਸਾਥੀ ਬਣਿਆ ਰਹਿੰਦਾ ਹੈ । ਸਾਧੂ—ਗੁਰੂ । ਗੁਰੁ ਗੋਬਿੰਦ—ਅਕਾਲ ਪੁਰਖ । ਕਿਨ—  
 ਜਿਸ ਕਿਸੇ ਨੇ । ਗੁਰਮੰਤੁ—(ਹਰਿ-ਨਾਮ ਸਿਮਰਨ ਵਾਲਾ) ਗੁਰ-ਉਪਦੇਸ਼ । ੫੬ ।

ਉਰ—ਹਿਰਦਾ । ਉਰ ਮਹਿ—ਹਿਰਦੇ ਵਿਚ । ਗਹਿਓ—ਫੜ ਲਿਆ, ਪੱਕੀ ਤਰ੍ਹਾਂ ਵਸਾ ਲਿਆ । ਜਾ ਕੈ  
 ਸਮ—ਜਿਸ (ਹਰਿ-ਨਾਮ) ਦੇ ਬਰਾਬਰ । ਜਿਹ ਸਿਮਰਤ—ਜਿਸ ਹਰਿ-ਨਾਮ ਨੂੰ ਸਿਮਰਦਿਆਂ । ਸੰਕਟ—  
 ਦੁੱਖ-ਕਲੇਸ਼ । ੫੭ ।

ਅਰਥ:— ਹੇ ਭਾਈ ! (ਪ੍ਰਭੂ ਦੇ ਨਾਮ ਤੋਂ ਵਿੱਛੁੜ ਕੇ ਜਦੋਂ ਮਾਇਆ ਦੇ ਮੋਹ ਦੀਆਂ) ਫਾਹੀਆਂ (ਮਨੁੱਖ ਨੂੰ)  
 ਆ ਪੈਂਦੀਆਂ ਹਨ (ਉਹਨਾਂ ਫਾਹੀਆਂ ਨੂੰ ਕੱਟਣ ਲਈ ਮਨੁੱਖ ਦੇ ਅੰਦਰੋਂ ਆਤਮਕ) ਤਾਕਤ ਮੁੱਕ ਜਾਂਦੀ ਹੈ  
 (ਮਾਇਆ ਦਾ ਟਾਕਰਾ ਕਰਨ ਲਈ ਮਨੁੱਖ ਪਾਸੋਂ) ਕੋਈ ਭੀ ਹੀਲਾ ਨਹੀਂ ਕੀਤਾ ਜਾ ਸਕਦਾ । ਹੇ ਨਾਨਕ !  
 ਆਖ—ਹੇ ਹਰੀ ! ਇਹੋ ਜਿਹੇ ਵੇਲੇ (ਹੁਣ) ਤੇਰਾ ਹੀ ਆਸਰਾ ਹੈ । ਜਿਵੇਂ ਤੂੰ (ਤੇਂਦੂਏ ਤੋਂ ਛੁਡਾਣ ਲਈ) ਹਾਥੀ  
 ਦਾ ਸਹਾਈ ਬਣਿਆ, ਤਿਵੇਂ ਸਹਾਈ ਬਣ । (ਭਾਵ, ਮਾਇਆ ਦੇ ਮੋਹ ਦੇ ਬੰਧਨਾਂ ਤੋਂ ਖਲਾਸੀ ਹਾਸਲ ਕਰਨ  
 ਲਈ ਪਰਮਾਤਮਾ ਦੇ ਦਰ ਤੇ ਅਰਦਾਸ ਹੀ ਇਕੋ ਇਕ ਵਸੀਲਾ ਹੈ) । ੫੩ ।

ਹੇ ਭਾਈ ! (ਜਦੋਂ ਮਨੁੱਖ ਪ੍ਰਭੂ ਦੇ ਦਰ ਤੇ ਡਿੱਗਦਾ ਹੈ, ਤਾਂ ਮਾਇਆ ਦਾ ਟਾਕਰਾ ਕਰਨ ਲਈ ਉਸ ਦੇ ਅੰਦਰ  
 ਆਤਮਕ) ਬਲ ਪੈਦਾ ਹੋ ਜਾਂਦਾ ਹੈ (ਮਾਇਆ ਦੇ ਮੋਹ ਦੇ) ਬੰਧਨ ਟੁੱਟ ਜਾਂਦੇ ਹਨ (ਮੋਹ ਦਾ ਟਾਕਰਾ ਕਰਨ  
 ਲਈ) ਹਰੇਕ ਹੀਲਾ ਸਫਲ ਹੋ ਸਕਦਾ ਹੈ । ਸੋ, ਹੇ ਨਾਨਕ ! (ਆਖ—ਹੇ ਪ੍ਰਭੂ !) ਸਭ ਕੁਝ ਤੇਰੇ ਹੱਥ ਵਿਚ  
 ਹੈ (ਤੇਰੀ ਪੈਦਾ ਕੀਤੀ ਮਾਇਆ ਭੀ ਤੇਰੇ ਹੀ ਅਧੀਨ ਹੈ, ਇਸ ਤੋਂ ਬਚਣ ਲਈ) ਤੂੰ ਹੀ ਮਦਦਗਾਰ ਹੋ ਸਕਦਾ  
 ਹੈਂ । ੫੪ ।

ਹੇ ਨਾਨਕ ! ਆਖ—(ਜਦੋਂ ਅੰਤ ਵੇਲੇ) ਸਾਰੇ ਸਾਥੀ ਸੰਗੀ ਛੱਡ ਜਾਂਦੇ ਹਨ, ਜਦੋਂ ਕੋਈ ਭੀ ਸਾਥ ਨਹੀਂ ਨਿਬਾਹ  
 ਸਕਦਾ, ਉਸ (ਇਕੱਲੇ-ਪਨ ਦੀ) ਮੁਸੀਬਤ ਵੇਲੇ ਭੀ ਸਿਰਫ ਪਰਮਾਤਮਾ ਦਾ ਹੀ ਸਹਾਰਾ ਹੁੰਦਾ ਹੈ (ਸੋ, ਹੇ  
 ਭਾਈ ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰੋ) । ੫੫ ।

ਹੇ ਨਾਨਕ ! ਆਖ—ਹੇ ਭਾਈ ! ਇਸ ਦੁਨੀਆ ਵਿਚ ਜਿਸ ਕਿਸੇ (ਮਨੁੱਖ) ਨੇ (ਹਰਿ ਨਾਮ ਸਿਮਰਨ ਵਾਲਾ) ਗੁਰੂ ਦਾ ਉਪਦੇਸ਼ ਆਪਣੇ ਅੰਦਰ ਸਦਾ ਵਸਾਇਆ ਹੈ (ਤੇ ਨਾਮ ਜਪਿਆ ਹੈ, ਅੰਤ ਵੇਲੇ ਭੀ ਪਰਮਾਤਮਾ ਦਾ) ਨਾਮ (ਉਸ ਦੇ ਨਾਲ (ਰਹਿੰਦਾ ਹੈ, (ਬਾਣੀ ਦੇ ਰੂਪ ਵਿਚ) ਗੁਰੂ ਉਸ ਦੇ ਨਾਲ ਰਹਿੰਦਾ ਹੈ, ਅਕਾਲ ਪੁਰਖ ਉਸ ਦੇ ਨਾਲ ਹੈ ।੫੬।

ਹੇ ਪ੍ਰਭੂ ! ਜਿਸ ਮਨੁੱਖ ਨੇ ਤੇਰਾ ਉਹ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਅਤੇ ਜਿਸ ਨੂੰ ਸਿਮਰਿਆਂ ਹਰੇਕ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, ਉਸ ਮਨੁੱਖ ਨੂੰ ਤੇਰਾ ਦਰਸ਼ਨ ਭੀ ਹੋ ਜਾਂਦਾ ਹੈ ।੫੭।੧।

### ਮੁੰਦਾਵਣੀ ਮਹਲਾ ੫ ॥

ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤੁ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥ ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥ ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥ (ਪੰਨਾ ੧੪੨੯)

ਨੋਟ:— ਸਿਰ ਲੇਖ ‘ਮੁੰਦਾਵਣੀ’ ਦਾ ਅਰਥ ਸਮਝਣ ਲਈ ‘ਸੋਰਠਿ ਕੀ ਵਾਰ’ ਦੀ ਅਠਵੀਂ ਪਉੜੀ ਦਾ ਪਹਿਲਾ ਸਲੋਕ ਸਾਹਮਣੇ ਰੱਖਣਾ ਜ਼ਰੂਰੀ ਹੈ :

ਸਲੋਕੁ ਮ: ੩॥ ਥਾਲੈ ਵਿਚਿ ਤੈ ਵਸਤੂ ਪਈਓ, ਹਰਿ ਭੋਜਨੁ ਅੰਮ੍ਰਿਤੁ ਸਾਰੁ ॥ ਜਿਤੁ ਖਾਧੈ ਮਨੁ ਤ੍ਰਿਪਤੀਐ, ਪਾਈਐ ਮੋਖ ਦੁਆਰੁ ॥ ਇਹੁ ਭੋਜਨੁ ਅਲਭੁ ਹੈ ਸੰਤਹੁ, ਲਭੈ ਗੁਰ ਵੀਚਾਰਿ ॥ ਏਹ ਮੁੰਦਾਵਣੀ ਕਿਉ ਵਿਚਹੁ ਕਢੀਐ, ਸਦਾ ਰਖੀਐ ਉਰਿਧਾਰਿ ॥ ਏਹ ਮੁੰਦਾਵਣੀ ਸਤਿਗੁਰੁ ਪਾਈ, ਗੁਰਸਿਖਾ ਲਧੀ ਭਾਲਿ ॥ ਨਾਨਕ ਜਿਸੁ ਬੁਝਾਏ ਸੁ ਬੁਝਸੀ, ਹਰਿ ਪਾਇਆ ਗੁਰਮੁਖਿ ਘਾਲਿ ॥੧॥੮॥

(ਸੋਰਠਿ ਕੀ ਵਾਰ ਮ: ੪, ਪੰਨਾ ੬੪੫)

ਇਸ ਸਲੋਕ ਮ: ੩ ਨੂੰ ‘ਮੁੰਦਾਵਣੀ ਮ: ੫’ ਨਾਲ ਮਿਲਾ ਕੇ ਵੇਖੋ । ਦੋਹਾਂ ਦਾ ਮਜ਼ਮੂਨ ਇੱਕੋ ਹੀ ਹੈ । ਕਈ ਲਫਜ਼ ਸਾਂਝੇ ਹਨ । ਗੁਰੂ ਅਮਰਦਾਸ ਜੀ ਦੇ ਵਾਕ ਦਾ ਸਿਰਲੇਖ ਹੈ ‘ਸਲੋਕੁ’ । ਗੁਰੂ ਅਰਜਨ ਸਾਹਿਬ ਦੇ ਵਾਕ ਦਾ ਸਿਰਲੇਖ ਹੈ ‘ਮੁੰਦਾਵਣੀ’ । ਪਰ ਇਹ ਲਫਜ਼ ਗੁਰੂ ਅਮਰਦਾਸ ਜੀ ਨੇ ‘ਸਲੋਕ’ ਦੇ ਵਿਚ ਵਰਤ ਦਿੱਤਾ ਹੈ, ਭਾਵੇਂ ਰਤਾ ਕੁ ਫਰਕ ਹੈ; ਟਿੱਪੀ ਦਾ ਫਰਕ ।

ਖਿਆਲ, ਮਜ਼ਮੂਨ, ਲਫਜ਼ਾਂ ਦੀ ਸਾਂਝ ਦੇ ਆਧਾਰ ਤੇ ਨਿਰ-ਸੰਦੇਹ ਇਹ ਕਿਹਾ ਜਾ ਸਕਦਾ ਹੈ ਕਿ ਲਫਜ਼ ‘ਮੁੰਦਾਵਣੀ’ ਅਤੇ ‘ਮੁੰਦਾਵਣੀ’ ਇੱਕੋ ਹੀ ਹੈ । ਦੋਹਾਂ ਵਾਕਾਂ ਵਿਚ ਇਹ ਲਫਜ਼ ‘ਇਸਤ੍ਰੀ ਲਿੰਗ’ ਵਿਚ ਵਰਤਿਆ ਗਿਆ ਹੈ । ਗੁਰੂ ਅਰਜਨ ਸਾਹਿਬ ਇਸ ‘ਮੁੰਦਾਵਣੀ’ ਬਾਰੇ ਆਖਦੇ ਹਨ ਕਿ ‘ਏਹ ਵਸਤੁ ਤਜੀ ਨਹ ਜਾਈ’, ਇਸ ਨੂੰ ‘ਨਿਤ ਨਿਤ ਰਖੁ ਉਰਿ ਧਾਰੋ’ । ਇਹੀ ਗੱਲ ਗੁਰੂ ਅਮਰਦਾਸ ਜੀ ਨੇ ਇਉਂ ਆਖੀ ਹੈ ਕਿ

‘ਏਹ ਮੁੰਦਾਵਣੀ ਕਿਉ ਵਿਚਹੁ ਕਢੀਐ ?

ਸਦਾ ਰਖੀਐ ਉਰਿਧਾਰਿ’ ।

ਲਫਜ਼ ‘ਮੁੰਦਾਵਣੀ’ ‘ਮੁੰਦਾਵਣੀ’ ਦਾ ਅਰਥ :

(ਸੁਦ੍—to please, ਪ੍ਰਸ਼ਨ ਕਰਨਾ ਸੋਦਯਤਿ—pleases) । ਮੁੰਦਾਵਣੀ, ਜਾਂ, ਮੁੰਦਾਵਣੀ—ਆਤਮਕ

ਪ੍ਰਸੰਨਤਾ ਦੇਣ ਵਾਲੀ ਵਸਤੂ ।

ਪਦ ਅਰਥ:— ਥਾਲ ਵਿਚਿ—(ਉਸ ਹਿਰਦੇ-) ਥਾਲ ਵਿਚ । ਤਿੰਨਿ ਵਸਤੂ—ਤਿੰਨ ਚੀਜ਼ਾਂ (ਸਤੁ, ਸੰਤੋਖੁ ਅਤੇ ਵੀਚਾਰ) । ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ । ਜਿਸ ਕਾ—(ਸੰਬੰਧਕ 'ਕਾ' ਦੇ ਕਾਰਨ ਲਫਜ਼ 'ਜਿਸੁ' ਦਾ ਉੱਡ ਗਿਆ ਹੈ) ਜਿਸ (ਨਾਮ) ਦਾ । ਸਭਸੁ—ਹਰੇਕ ਜੀਵ ਨੂੰ । ਅਧਾਰੋ—ਆਸਰਾ । ਕੋ—ਕੋਈ (ਮਨੁੱਖ) । ਭੁੰਚੈ—ਭੁੰਚਦਾ ਹੈ, ਖਾਂਦਾ ਹੈ, ਮਾਣਦਾ ਹੈ । ਤਿਸ ਕਾ—(ਸੰਬੰਧਕ 'ਕਾ' ਦੇ ਕਾਰਨ ਲਫਜ਼ 'ਤਿਸੁ' ਦਾ ਉੱਡ ਗਿਆ ਹੈ) ਉਸ (ਮਨੁੱਖ) ਦਾ । ਉਧਾਰੋ—ਪਾਰ-ਉਤਾਰਾ, ਵਿਕਾਰਾਂ ਤੋਂ ਬਚਾਉ । ਏਹ ਵਸਤੂ—ਆਤਮਕ ਪ੍ਰਸੰਨਤਾ ਦੇਣ ਵਾਲੀ ਇਹ ਚੀਜ਼, ਇਹ ਮੁਦਾਵਣੀ । ਤਜੀ ਨਹ ਜਾਈ—ਤਿਆਗੀ ਨਹੀਂ ਜਾ ਸਕਦੀ । ਰਖੁ—ਸਾਂਭ ਕੇ ਰੱਖੋ । ਉਰਿ—ਹਿਰਦੇ ਵਿਚ । ਧਾਰੋ—ਟਿਕਾਓ । ਤਮ—(ਤਸ੍ਰ) ਹਨੇਰਾ । ਤਮ ਸੰਸਾਰੁ—(ਵਿਕਾਰਾਂ ਦੇ ਕਾਰਨ ਬਣਿਆ ਹੋਇਆ) ਘੁੱਪ ਹਨੇਰਾ ਜਗਤ । ਲਗਿ—ਲਗ ਕੇ । ਸਭੁ—ਹਰ ਥਾਂ । ਬ੍ਰਹਮ ਪਸਾਰੋ—ਪਰਮਾਤਮਾ ਦਾ ਖਿਲਾਰਾ, ਪਰਮਾਤਮਾ ਦੇ ਆਪੇ ਦਾ ਪਰਕਾਸ਼ । ੧।

ਅਰਥ:— ਹੇ ਭਾਈ ! (ਉਸ ਮਨੁੱਖ ਦੇ ਹਿਰਦੇ-) ਥਾਲ ਵਿਚ ਉੱਚਾ ਆਚਰਨ, ਸੰਤੋਖ ਅਤੇ ਆਤਮਕ ਜੀਵਨ ਦੀ ਸੂਝ—ਇਹ ਤਿੰਨ ਵਸਤੂਆਂ ਟਿਕੀਆਂ ਰਹਿੰਦੀਆਂ ਹਨ, (ਜਿਸ ਮਨੁੱਖ ਦੇ ਹਿਰਦੇ-ਥਾਲ ਵਿਚ) ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਆ ਵੱਸਦਾ ਹੈ (ਇਹ 'ਅੰਮ੍ਰਿਤ ਨਾਮੁ' ਐਸਾ ਹੈ) ਕਿ ਇਸ ਦਾ ਆਸਰਾ ਹਰੇਕ ਜੀਵ ਲਈ (ਜ਼ਰੂਰੀ) ਹੈ । (ਇਸ ਆਤਮਕ ਭੋਜਨ ਨੂੰ) ਜੇ ਕੋਈ ਮਨੁੱਖ ਸਦਾ ਖਾਂਦਾ ਰਹਿੰਦਾ ਹੈ, ਤਾਂ ਉਸ ਮਨੁੱਖ ਦਾ ਵਿਕਾਰਾਂ ਤੋਂ ਬਚਾਉ ਹੋ ਜਾਂਦਾ ਹੈ ।

ਹੇ ਭਾਈ ! (ਜੇ ਆਤਮਕ 'ਉਧਾਰ' ਦੀ ਲੋੜ ਹੈ ਤਾਂ) ਆਤਮਕ ਪ੍ਰਸੰਨਤਾ ਦੇਣ ਵਾਲੀ ਇਹ ਨਾਮ-ਵਸਤੂ ਤਿਆਗੀ ਨਹੀਂ ਜਾ ਸਕਦੀ, ਇਸ ਨੂੰ ਸਦਾ ਹੀ ਆਪਣੇ ਹਿਰਦੇ ਵਿਚ ਸਾਂਭ ਰੱਖ । ਹੇ ਨਾਨਕ ! (ਇਸ ਨਾਮ ਵਸਤੂ ਦੀ ਬਰਕਤਿ ਨਾਲ) ਪ੍ਰਭੂ ਦੀ ਚਰਨੀਂ ਲੱਗ ਕੇ ਘੁੱਪ ਹਨੇਰਾ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ ਅਤੇ ਹਰ ਥਾਂ ਪਰਮਾਤਮਾ ਦੇ ਆਪੇ ਦਾ ਪਰਕਾਸ਼ ਹੀ (ਦਿੱਸਣ ਲੱਗ ਪੈਂਦਾ ਹੈ) । ੧।

**ਸਲੋਕ ਮਹਲਾ ੫ ॥ ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥ ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥ (ਪੰਨਾ ੧੪੨੯)**

ਪਦ ਅਰਥ:— ਕੀਤਾ—ਕੀਤਾ ਹੋਇਆ (ਉਪਕਾਰ) । ਜਾਤੋ ਨਾਹੀ—(ਤੇਰੇ ਕੀਤੇ ਉਪਕਾਰ ਦੀ) ਮੈਂ ਕਦਰ ਨਹੀਂ ਸਮਝੀ । ਮੈਨੋ—ਮੈਨੂੰ । ਕੀਤੋਈ—ਤੂੰ (ਮੈਨੂੰ) ਬਣਾਇਆ ਹੈ । ਜੋਗੁ—ਲਾਇਕ, (ਉਪਕਾਰ ਦੀ ਦਾਤਿ ਸਾਂਭਣ ਲਈ) ਫਬਵਾਂ (ਭਾਂਡਾ) । ਮੈ ਨਿਰਗੁਣਿਆਰੇ—ਮੈਂ ਗੁਣ-ਹੀਨ ਵਿਚ । ਕੋ ਗੁਣੁ—ਕੋਈ ਗੁਣ । ਆਪੇ—ਆਪ ਹੀ । ਮਿਹਰਾਮਤਿ—ਮਿਹਰ, ਦਇਆ । ਮਿਲੈ—ਮਿਲਦਾ ਹੈ । ਤਾਂ—ਤਦੋਂ । ਜੀਵਾਂ—ਮੈਂ ਜੀਉ ਪੈਂਦਾ ਹਾਂ, ਮੈਨੂੰ ਆਤਮਕ ਜੀਵਨ ਲੱਭ ਪੈਂਦਾ ਹੈ । ਥੀਵੈ—ਹੋ ਜਾਂਦਾ ਹੈ । ਹਰਿਆ—(ਆਤਮਕ ਜੀਵਨ ਨਾਲ) ਹਰਾ-ਭਰਾ । ੧।

ਅਰਥ:— ਹੇ ਨਾਨਕ ! (ਆਖ—ਹੇ ਪ੍ਰਭੂ ! ) ਮੈਂ ਤੇਰੇ ਕੀਤੇ ਉਪਕਾਰ ਦੀ ਕਦਰ ਨਹੀਂ ਸਮਝ ਸਕਦਾ, (ਉਪਕਾਰ ਦੀ ਦਾਤਿ ਸਾਂਭਣ ਲਈ) ਤੂੰ (ਆਪ ਹੀ) ਮੈਨੂੰ ਫਬਵਾਂ ਭਾਂਡਾ ਬਣਾਇਆ ਹੈ । ਮੈਂ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ । ਤੈਨੂੰ ਆਪ ਨੂੰ ਹੀ ਮੇਰੇ ਉਤੇ ਤਰਸ ਆ ਗਿਆ । ਹੇ ਪ੍ਰਭੂ ! ਤੇਰੇ ਮਨ ਵਿਚ ਮੇਰੇ ਵਾਸਤੇ ਤਰਸ ਪੈਦਾ ਹੋਇਆ, ਮੇਰੇ ਉਤੇ ਤੇਰੀ ਮਿਹਰ ਹੋਈ, ਤਾਂ ਮੈਨੂੰ ਮਿੱਤਰ ਗੁਰੂ ਮਿਲ ਪਿਆ (ਤੇਰਾ ਇਹ

ਉਪਕਾਰ ਭੁਲਾਇਆ ਨਹੀਂ ਜਾ ਸਕਦਾ) । (ਹੁਣ ਪਿਆਰੇ ਗੁਰੂ ਪਾਸੋਂ) ਜਦੋਂ ਮੈਨੂੰ (ਤੇਰਾ) ਨਾਮ ਮਿਲਦਾ ਹੈ, ਤਾਂ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ, ਮੇਰਾ ਤਨ ਮੇਰਾ ਮਨ (ਉਸ ਆਤਮਕ ਜੀਵਨ ਦੀ ਬਰਕਤਿ ਨਾਲ) ਖਿੜ ਆਉਂਦਾ ਹੈ । ੧।

ੴ ਸਤਿਗੁਰ ਪ੍ਰਸਾਦਿ ॥

### ਰਾਗ ਮਾਲਾ

**ਰਾਗ ਏਕ ਸੰਗਿ ਪੰਚ ਬਰੰਗਨ ॥ ਸੰਗਿ ਅਲਾਪਹਿ ਆਠਉ ਨੰਦਨ ॥ (ਪੰਨਾ ੧੪੨੯)**

ਪਦ ਅਰਥ:— ਸੰਗਿ—ਨਾਲ । ਬਰੰਗਨ—(ਕਰਾਂਗਨਾ) ਇਸਤ੍ਰੀਆਂ, ਰਾਗਣੀਆਂ । ਅਲਾਪਹਿ—(ਗਾਇਕ ਲੋਕ) ਅਲਾਪਦੇ ਹਨ, ਗਾਂਦੇ ਹਨ (ਬਹੁ-ਵਚਨ) । ਨੰਦਨ—ਪੁੱਤਰ । ਆਠਉ—ਅੱਠ ਅੱਠ ਹੀ ।

**ਪ੍ਰਥਮ ਰਾਗ ਭੈਰਉ ਵੈ ਕਰਹੀ ॥ ਪੰਚ ਰਾਗਣੀ ਸੰਗਿ ਉਚਰਹੀ ॥ (ਪੰਨਾ ੧੪੨੯-੧੪੩੦)**

ਪਦ ਅਰਥ:— ਵੈ—ਉਹ (ਗਾਇਕ ਲੋਕ) । ਕਰਹੀ—ਕਰਹਿ, ਕਰਦੇ ਹਨ । ਉਚਰਹੀ—ਉਚਰਹਿ, ਉਚਾਰਦੇ ਹਨ ।

**ਪ੍ਰਥਮ ਭੈਰਵੀ ਬਿਲਾਵਲੀ ॥ ਪੁੰਨਿਆਕੀ ਗਾਵਹਿ ਬੰਗਲੀ ॥ ਪੁਨਿ ਅਸਲੇਖੀ ਕੀ ਭਈ ਬਾਰੀ ॥ ਏ ਭੈਰਉ ਕੀ ਪਾਚਉ ਨਾਰੀ ॥ (ਪੰਨਾ ੧੪੩੦)**

ਪਦ ਅਰਥ:— ਗਾਵਹਿ—ਗਾਂਦੇ ਹਨ । ਪੁਨਿ—ਫਿਰ । (ਨੋਟ:— ਸੰਸਕ੍ਰਿਤ ਲਫਜ਼ ‘ਪੁਨਹ’ (ਪੁਨ:) ਹੈ । ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿਚ ਜਿੱਥੇ ਕਿਤੇ ਭੀ ਸੰਸਕ੍ਰਿਤ ਲਫਜ਼ ‘ਪੁਨਹ’ ਦਾ ਪੁਰਾਣਾ ਪੰਜਾਬੀ ਰੂਪ ਆਇਆ ਹੈ ਉਹ ‘ਫੁਨਿ’ ਹੈ, ‘ਪੁਨਿ’ ਕਿਤੇ ਭੀ ਨਹੀਂ । ਸਾਹਿੱਤਕ ਦ੍ਰਿਸ਼ਟੀਕੋਣ ਤੋਂ ਇਹ ਇਕ ਅਨੋਖੀ ਗੱਲ ਹੈ । ਕਿਸੇ ਭੀ ਗੁਰ-ਵਿਅਕਤੀ ਨੇ ਆਪਣੀ ਬਾਣੀ ਵਿਚ ਇਹ ਲਫਜ਼ ਨਹੀਂ ਵਰਤਿਆ) ।

ਫਿਰ ਵੇਖੋ ਸਿਰਲੇਖ । ਲਫਜ਼ ‘ਰਾਗ ਮਾਲਾ’ ਦੇ ਨਾਲ ‘ਮਹਲਾ ੧’, ‘ਮਹਲਾ ੨’, ‘ਮਹਲਾ ੩’, ‘ਮਹਲਾ ੪’, ‘ਮਹਲਾ ੫’ ਆਦਿਕ ਕੋਈ ਭੀ ਲਫਜ਼ ਨਹੀਂ, ਜਿਥੋਂ ਪਾਠਕ ਇਹ ਨਿਰਨਾ ਕਰ ਸਕੇ ਕਿ ਇਹ ਕਿਸ ਗੁਰ-ਵਿਅਕਤੀ ਦੀ ਲਿਖੀ ਹੋਈ ਹੈ ।

ਸਾਰੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਕਿਤੇ ਭੀ ਕੋਈ ਸ਼ਬਦ ਸ਼ਲੋਕ ਆਦਿਕ ਦਰਜ ਨਹੀਂ ਹੈ, ਜਿਸ ਦੇ ਲਿਖਣ ਵਾਲੇ ਗੁਰ-ਵਿਅਕਤੀ ਦਾ ਨਿਰਨਾ ਕਰਨਾ ਸਿੱਖਾਂ ਉਤੇ ਛੱਡਿਆ ਗਿਆ ਹੈ ।

ਇਥੇ ਇਹ ਅਨੋਖੀ ਗੱਲ ਕਿਉਂ ?

ਭੈਰਉ ਰਾਗ ਦੀਆਂ ਪੰਜ ਰਾਗਣੀਆਂ—ਭੈਰਵੀ, ਬਿਲਾਵਲੀ, ਪੁੰਨਿਆ, ਬੰਗਲੀ, ਅਸਲੇਖੀ ।

**ਪੰਚਮ ਹਰਖ ਦਿਸਾਖ ਸੁਨਾਵਹਿ ॥ ਬੰਗਾਲਮ ਮਧੁ ਮਾਧਵ ਗਾਵਹਿ ॥੧॥ ਲਲਤ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ ॥ ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ ॥੧॥ (ਪੰਨਾ ੧੪੩੦)**

ਪਦ ਅਰਥ:— ਸੁਨਾਵਹਿ—ਸੁਣਾਂਦੇ ਹਨ । ਗਾਵਹਿ—ਗਾਂਦੇ ਹਨ । ਗਾਵਹੀ—ਗਾਵਹਿ । ਭਾਂਤਿ—ਢੰਗ, ਕਿਸਮ । ਅਸਟ—ਅੱਠ । ਗਾਇਨ ਪਾਤ੍ਰ—ਗਵਈਏ ।

ਭੈਰਉ ਰਾਗ ਦੇ ਅੱਠ ਪੁੱਤਰ—ਪੰਚਮ, ਹਰਖ, ਦਿਸਾਖ, ਬੰਗਾਲਮ, ਮਧੁ, ਮਾਧਵ, ਲਲਤ, ਬਿਲਾਵਲ ।

(ਨੋਟ:— ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ਬਦਾਂ, ਅਸਟਪਦੀਆਂ, ਛੰਤਾਂ ਨੂੰ ਧਿਆਨ ਨਾਲ ਵੇਖੋ । ਜਦੋਂ ਕਿਤੇ ਕੋਈ

‘ਬੰਦ’ ਖਤਮ ਹੁੰਦਾ ਹੈ, ਤਾਂ ਉਸ ਦੇ ਅਖੀਰ ਤੇ ‘ਅੰਕ’ ਦਿੱਤਾ ਹੁੰਦਾ ਹੈ । ਉਸ ‘ਬੰਦ’ ਦਾ ‘ਭਾਵ’ ਆਪਣੇ ਆਪ ਵਿਚ ਮੁਕੰਮਲ ਹੁੰਦਾ ਹੈ । ਪਰ ਰਾਗ ਮਾਲਾ ਦੀ ਕਾਵਿ-ਬਣਤਰ ਵਿਚ ਇਕ ਅਨੋਖੀ ਗੱਲ ਵੇਖੀ ਜਾ ਰਹੀ ਹੈ । ‘ਚੌਪਈ’ ਦੀਆਂ ਅੱਠ ਤੁਕਾਂ ਦੇ ਅਖੀਰ ਤੇ ‘ਅੰਕ ੧’ ਦਿੱਤਾ ਹੋਇਆ ਹੈ । ਪਰ ਅਖੀਰਲੀਆਂ ਦੋ ਤੁਕਾਂ ਵਿਚ ਭੈਰਉ ਰਾਗ ਦੇ ਸਾਰੇ ਪੁੱਤਰਾਂ ਦੇ ਨਾਮ ਨਹੀਂ ਆ ਸਕੇ । ਲਲਤ ਅਤੇ ਬਿਲਾਵਲ ਦੋ ਨਾਮ ਅਗਲੀ ‘ਦੋਹਰੇ’ ਦੀ ਤੁਕ ਵਿਚ ਹਨ । ਉਸ ਦੋਹਰੇ ਦੇ ਅਖੀਰ ਤੇ ਭੀ ‘ਅੰਕ ੧’ ਹੈ ।)

**ਦੁਤੀਆ ਮਾਲਕਉਸਕ ਆਲਾਪਹਿ ॥ ਸੰਗਿ ਰਾਗਨੀ ਪਾਚਉ ਥਾਪਹਿ ॥ ਗੋਂਡਕਰੀ ਅਰੁ ਦੇਵਗੰਧਾਰੀ ॥ ਗੰਧਾਰੀ ਸੀਹੁਤੀ ਉਚਾਰੀ ॥ ਧਨਾਸਰੀ ਏ ਪਾਚਉ ਗਾਈ ॥ ਮਾਲ ਰਾਗ ਕਉਸਕ ਸੰਗਿ ਲਾਈ ॥ (ਪੰਨਾ ੧੪੩੦)**

ਪਦ ਅਰਥ:— ਆਲਾਪਹਿ—ਅਲਾਪਦੇ ਹਨ । ਪਾਚਉ—ਪੰਜ ਹੀ । ਥਾਪਹਿ—ਥਾਪਦੇ ਹਨ । ਏ ਪਾਚਉ—ਇਹ ਪੰਜੇ ਹੀ । ਮਾਲ ਰਾਗ ਕਉਸਕ—ਰਾਗ ਮਾਲਕਉਸਕ । ਸੰਗਿ—ਨਾਲ । ਲਾਈ—ਲਾਇ, ਲਾ ਕੇ ।

ਰਾਗ ਮਾਲਕਉਸਕ ਦੀਆਂ ਪੰਜ ਰਾਗਣੀਆਂ—ਗੋਂਡਕਰੀ, ਦੇਵਗੰਧਾਰੀ, ਗੰਧਾਰੀ, ਸੀਹੁਤੀ, ਧਨਾਸਰੀ ।

**ਮਾਰੂ, ਮਸਤਅੰਗ, ਮੇਵਾਰਾ ॥ ਪ੍ਰਬਲਚੰਡ, ਕਉਸਕ, ਉਭਾਰਾ ॥ ਖਉਖਟ, ਅਉ ਭਉਰਾਨਦ ਗਾਏ ॥ ਅਸਟ ਮਾਲਕਉਸਕ ਸੰਗਿ ਲਾਏ ॥੧॥ (ਪੰਨਾ ੧੪੩੦)**

ਪਦ ਅਰਥ:— ਅਉ—ਅਤੇ । ਅਸਟ—ਅੱਠ (ਪੁੱਤਰ) । ਸੰਗਿ—ਨਾਲ । ਮਾਲਕਉਸਕ ਦੇ ਅੱਠ ਪੁੱਤਰ—ਮਾਰੂ, ਮਸਤ ਅੰਗ, ਮੇਵਾਰਾ, ਪ੍ਰਬਲ ਚੰਡ, ਕਉਸਕ, ਉਭਾਰਾ, ਖਉਖਟ, ਭਉਰਾਨਦ ।

**ਪੁਨਿ ਆਇਅਉ ਹਿੰਡੋਲੁ, ਪੰਚ ਨਾਰਿ ਸੰਗਿ ਅਸਟ ਸੁਤ ॥ ਉਠਹਿ ਤਾਨ ਕਲੋਲ, ਗਾਇਨ ਤਾਰ ਮਿਲਾਵਹੀ ॥੧॥ (ਪੰਨਾ ੧੪੩੦)**

ਪਦ ਅਰਥ:— ਪੁਨਿ—ਫਿਰ । ਨਾਰਿ—ਇਸਤ੍ਰੀਆਂ, ਰਾਗਣੀਆਂ । ਸੁਤ—ਪੁੱਤਰ । ਉਠਹਿ—ਉੱਠਦੇ ਹਨ । ਗਾਇਨਿ—ਗਾਂਦੇ ਹਨ । ਮਿਲਾਵਹੀ—ਮਿਲਾਵਹਿ, ਮਿਲਾਂਦੇ ਹਨ ।

(ਨੋਟ:— ਹਰ ਥਾਂ ‘ਅੰਕ ੧’ ਦੀ ਵਰਤੋਂ ਕੋਈ ਨਿਰਨਾ ਨਹੀਂ ਦੱਸ ਰਹੀ ।)

**ਤੇਲੰਗੀ ਦੇਵਕਰੀ ਆਈ ॥ ਬਸੰਤੀ ਸੰਦੂਰ ਸੁਹਾਈ ॥ ਸਰਸ ਅਹੀਰੀ ਲੈ ਭਾਰਜਾ ॥ ਸੰਗਿ ਲਾਈ ਪਾਂਚਉ ਆਰਜਾ ॥ (ਪੰਨਾ ੧੪੩੦)**

ਪਦ ਅਰਥ:— ਸੁਹਾਈ—ਸੋਭਨੀਕ । ਭਾਰਜਾ—ਇਸਤ੍ਰੀ, ਰਾਗਣੀ । ਆਰਜਾ—ਇਸਤ੍ਰੀ, ਰਾਗਣੀ ।

ਹਿੰਡੋਲ ਦੀਆਂ ਰਾਗਣੀਆਂ—ਤੇਲੰਗੀ, ਦੇਵਕਰੀ, ਬਸੰਤੀ, ਸੰਦੂਰ, ਸਹਸ ਅਹੀਰੀ ।

**ਸੁਰਮਾਨੰਦ, ਭਾਸਕਰ ਆਏ ॥ ਚੰਦ੍ਰਬਿੰਬ, ਮੰਗਲਨ ਸੁਹਾਏ ॥ ਸਰਸਬਾਨ, ਅਉ ਆਹਿ ਬਿਨੋਦਾ ॥ ਗਾਵਹਿ ਸਰਸ ਬਸੰਤ ਕਮੋਦਾ ॥ ਅਸਟ ਪੁਤ੍ਰ ਮੈ ਕਹੇ ਸਵਾਰੀ ॥ ਪੁਨਿ ਆਈ ਦੀਪਕ ਕੀ ਬਾਰੀ ॥੧॥ (ਪੰਨਾ ੧੪੩੦)**

ਹਿੰਡੋਲ ਦੇ ਪੁੱਤਰ—ਸੁਰਮਾਨੰਦ, ਭਾਸਕਰ, ਚੰਦ੍ਰ ਬਿੰਬ, ਮੰਗਲਨ, ਸਰਸ ਬਾਨ, ਬਿਨੋਦਾ, ਬਸੰਤ, ਕਮੋਦਾ ।

(ਨੋਟ:— ਅਖੀਰਲੀ ਤੁਕ ਦੱਸਦੀ ਹੈ ਕਿ ਅਗਲੇ ‘ਬੰਦ’ ਤੋਂ ਰਾਗ ‘ਦੀਪਕ’ ਦਾ ਜ਼ਿਕਰ ਚੱਲੇਗਾ ।)

**ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ ॥ ਕਾਮੋਦੀ ਅਉ ਗੂਜਰੀ, ਸੰਗਿ ਦੀਪਕ ਕੇ ਥਾਪਿ ॥੧॥ (ਪੰਨਾ ੧੪੩੦)**



ਪਦ ਅਰਥ:— ਅਲਾਪਿ—ਅਲਾਪ ਕੇ । ਅਉ—ਅਤੇ । ਥਾਪਿ—ਥਾਪ ਕੇ ।

ਦੀਪਕ ਰਾਗ ਦੀਆਂ ਰਾਗਣੀਆਂ—ਕਛੇਲੀ, ਪਟਮੰਜਰੀ, ਟੋਡੀ, ਕਾਮੋਦੀ, ਗੂਜਰੀ ।

(ਨੋਟ:— ਇਥੇ ਚੌਪਈ ਅਤੇ ਦੋਹਰੇ ਸਮੇਤ ਤੀਜਾ ਮੁਕੰਮਲ ‘ਬੰਦ’ ਖਤਮ ਹੋ ਗਿਆ ਹੈ । ਹੁਣ ਤਕ ਭੈਰਉ, ਮਾਲਕਉਸ, ਹਿੰਡੋਲ—ਇਹਨਾਂ ਤਿੰਨ ਰਾਗਾਂ ਦਾ ਜ਼ਿਕਰ ਮੁਕੰਮਲ ਹੋ ਚੁੱਕਾ ਹੈ । ਦੀਪਕ ਰਾਗ ਦੀਆਂ ਪੰਜ ਰਾਗਣੀਆਂ ਭੀ ਦਿੱਤੀਆਂ ਜਾ ਚੁੱਕੀਆਂ ਹਨ ।

ਕਾਲੰਕਾ, ਕੁੰਤਲ, ਅਉ ਰਾਮਾ ॥ ਕਮਲਕੁਸਮ, ਚੰਪਕ ਕੇ ਨਾਮਾ ॥ ਗਉਰਾ ਅਉ ਕਾਨਰਾ ਕਲਾਨਾ ॥ ਅਸਟ ਪੁਤ੍ਰ ਦੀਪਕ ਕੇ ਜਾਨਾ ॥੧॥ (ਪੰਨਾ ੧੪੩੦)

ਰਾਗ ਦੀਪਕ ਦੇ ਅੱਠ ਪੁੱਤਰ:— ਕਾਲੰਕਾ, ਕੁੰਤਲ, ਰਾਮਾ, ਕਮਲ ਕੁਸਮ, ਚੰਪਕ, ਗਉਰਾ, ਕਾਨਰਾ, ਕਾਲਾਨਾ ।

(ਨੋਟ:— ਦੀਪਕ ਰਾਗ ਦੇ ਅੱਠ ਪੁੱਤਰ ਚੌਪਈ ਦੀਆਂ ਇਹਨਾਂ ਚਾਰ ਤੁਕਾਂ ਵਿਚ ਦੇ ਕੇ ਅਗਾਂਹ ‘ਅੰਕ ੧’ ਲਿਖਿਆ ਗਿਆ ਹੈ ।

ਇਸ ਤੋਂ ਅਗਾਂਹ ਪੰਜਵਾਂ ਰਾਗ ‘ਸਿਰੀ ਰਾਗ’ ਸ਼ੁਰੂ ਕੀਤਾ ਗਿਆ ਹੈ । ਇਹ ਭੀ ਚੌਪਈ ਨਾਲ ਹੀ ਸ਼ੁਰੂ ਹੁੰਦਾ ਹੈ) ।

ਸਭ ਮਿਲਿ ਸਿਰੀਰਾਗ ਵੈ ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥ ਬੈਰਾਰੀ ਕਰਨਾਟੀ ਧਰੀ ॥ ਗਵਰੀ ਗਾਵਹਿ ਆਸਾਵਰੀ ॥ ਤਿਹ ਪਾਛੈ ਸਿੰਧਵੀ ਅਲਾਪੀ ॥ ਸਿਰੀਰਾਗ ਸਿਉ ਪਾਂਚਉ ਥਾਪੀ ॥੧॥ (ਪੰਨਾ ੧੪੩੦)

ਪਦ ਅਰਥ:— ਮਿਲਿ—ਮਿਲ ਕੇ । ਵੈ—ਉਹ (ਵਿਦਵਾਨ) ਲੋਕ । ਗਾਵਹਿ—ਗਾਂਦੇ ਹਨ । ਬਰੰਗਨ—(ਕਰਾਂਗਨਾ) ਇਸੜੀਆਂ, ਰਾਗਣੀਆਂ । ਲਾਵਹਿ—ਲਾਂਦੇ ਹਨ, ਵਰਤਦੇ ਹਨ ।

ਸਿਰੀਰਾਗ ਦੀਆਂ ਪੰਜ ਰਾਗਣੀਆਂ:—

ਬੈਰਾਰੀ, ਕਰਨਾਟੀ; ਗਵਰੀ, ਆਸਾਵਰੀ, ਸਿੰਧਵੀ ।

ਸਾਲੂ ਸਾਰਗ ਸਾਗਰਾ, ਅਉਰ ਗੋਂਡ ਗੰਭੀਰ ॥ ਅਸਟ ਪੁਤ੍ਰ ਸ੍ਰੀਰਾਗ ਕੇ, ਗੁੰਡ ਕੁੰਭ ਹਮੀਰ ॥੧॥ (ਪੰਨਾ ੧੪੩੦)

ਸ੍ਰੀ ਰਾਗ ਦੇ ਅੱਠ ਪੁੱਤਰ—ਸਾਲੂ, ਸਾਰਗ, ਸਾਗਰਾ, ਗੋਂਡ, ਗੰਭੀਰ, ਗੁੰਡ, ਕੁੰਭ, ਹਮੀਰ ।

ਖਸਟਮ ਮੇਘ ਰਾਗ ਵੈ ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥ ਸੋਰਠਿ ਗੋਂਡ ਮਲਾਰੀ ਧੁਨੀ ॥ ਪੁਨਿ ਗਾਵਹਿ ਆਸਾ ਗੁਨ ਗੁਨੀ ॥ ਉਚੈ ਸੁਰਿ ਸੂਹਉ ਪੁਨਿ ਕੀਨੀ ॥ ਮੇਘ ਰਾਗ ਸਿਉ ਪਾਂਚਉ ਚੀਨੀ ॥੧॥ (ਪੰਨਾ ੧੪੩੦)

ਪਦ ਅਰਥ:— ਖਸਟਮ—ਛੇਵਾਂ । ਵੈ—ਉਹ (ਵਿਦਵਾਨ) ਬੰਦੇ । ਗਾਵਹਿ—ਗਾਂਦੇ ਹਨ । ਬਰੰਗਨ—(ਕਰਾਂਗਨਾ) ਇਸੜੀਆਂ, ਰਾਗਣੀਆਂ । ਪੁਨਿ—ਫਿਰ । ਉਚੈ ਸੁਰਿ—ਉੱਚੀ ਸੁਰ ਨਾਲ । ਸਿਉ—ਸਮੇਤ, ਨਾਲ । ਚੀਨੀ—ਪਛਾਣ ਲਈ ।

ਮੇਘ ਰਾਗ ਦੀਆਂ ਰਾਗਣੀਆਂ:— ਸੋਰਠਿ, ਗੋਂਡ, ਮਲਾਰੀ, ਆਸਾ, ਸੂਹਉ ।

(ਨੋਟ:— ਸਿਰੀ ਰਾਗ ਦੇ ਅੱਠ ਪੁੱਤਰਾਂ ਵਿਚ ਭੀ 'ਗੋਂਡ' ਦਾ ਜ਼ਿਕਰ ਆ ਚੁੱਕਾ ਹੈ) ।

ਬੈਰਾਧਰ, ਗਜਧਰ, ਕੇਦਾਰਾ ॥ ਜਬਲੀਧਰ, ਨਟ ਅਉ ਜਲਧਾਰਾ ॥ ਪੁਨਿ ਗਾਵਹਿ ਸੰਕਰ ਅਉ ਸਿਆਮਾ ॥  
ਮੇਘ ਰਾਗ ਪੁਤ੍ਰਨ ਕੇ ਨਾਮਾ ॥੧॥ (ਪੰਨਾ ੧੪੩੦)

ਪਦ ਅਰਥ:— ਅਉ—ਅਉਰ, ਅਤੇ ।

ਮੇਘ ਰਾਗ ਦੇ ਅੱਠ ਪੁੱਤਰਾਂ ਦੇ ਨਾਮ—ਬੈਰਾਧਰ, ਗਜਧਰ, ਕੇਦਾਰਾ, ਜਬਲੀਧਰ, ਨਟ, ਜਲਧਾਰਾ, ਸੰਕਰ, ਸਿਆਮਾ ।

(ਨੋਟ:— ਜਿੱਥੇ ਜਿੱਥੇ ਭੀ ਕੋਈ 'ਬੰਦ' ਮੁਕਾਇਆ ਹੈ, ਹਰ ਥਾਂ 'ਅੰਕ ੧' ਹੀ ਵਰਤਿਆ ਹੈ । ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿਚ ਅੰਕਾਂ ਦੀ ਕਿਤੇ ਭੀ ਇਹ ਵਿਓਂਤ ਨਹੀਂ ਹੈ । ਹਰ ਥਾਂ 'ਅੰਕ ੧' ਦਾ ਲਿਖਿਆ ਜਾਣਾ ਅੰਕਾਂ ਬਾਰੇ ਪਾਠਕ ਦੀ ਕੋਈ ਸਹਾਇਤਾ ਨਹੀਂ ਕਰਦਾ) ।

ਖਸਟ ਰਾਗ ਉਨਿ ਗਾਏ ਸੰਗਿ ਰਾਗਨੀ ਤੀਸ ॥ ਸਭੈ ਪੁਤ੍ਰ ਰਾਗੰਨ ਕੇ ਅਠਾਰਹ ਦਸ ਬੀਸ ॥੧॥੧॥ (ਪੰਨਾ ੧੪੩੦)

ਪਦ ਅਰਥ:— ਖਸਟ—ਛੇ । ਉਨਿ—ਉਹਨਾਂ ਨੇ । ਅਠਾਰਹ ਦਸ ਬੀਸ— $੧੮+੧੦+੨੦=੪੮$

ਨੋਟ:— ਛੇ ਰਾਗ—ਭੈਰਉ, ਮਾਲਕਉਸ, ਹਿੰਡੋਲ, ਦੀਪਕ, ਸਿਰੀਰਾਗ, ਮੇਘ । ਹਰੇਕ ਰਾਗ ਦੀਆਂ ਪੰਜ ਰਾਗਨੀਆਂ ।

ਕੁਲ ਰਾਗਣੀਆਂ—੩੦ ।

ਹਰੇਕ ਰਾਗ ਦੇ ਅੱਠ ਪੁੱਤਰ ।

ਛੇ ਰਾਗਾਂ ਦੇ ਕੁੱਲ ਪੁੱਤਰ—੪੮

ਸਾਰਾ ਜੋੜ— $੬+੩੦+੪੮=੮੪$  ।

(ਨੋਟ:— ਇਹ ਸਮਝ ਨਹੀਂ ਪੈਂਦੀ ਕਿ ਅਖੀਰਲੇ ਅੰਕ '੧॥੧॥' ਦਾ ਕੀਹ ਭਾਵ ਹੈ ।)

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿਚ ਹੇਠ-ਲਿਖੇ ੩੧ ਰਾਗ ਹਨ—

ਸਿਰੀਰਾਗ, ਮਾਝ, ਗਾਉੜੀ, ਆਸਾ, ਗੂਜਰੀ, ਦੇਵ ਗੰਧਾਰੀ, ਬਿਹਾਗੜਾ, ਵਡਹੰਸ, ਸੋਰਠਿ, ਧਨਾਸਰੀ, ਜੈਤਸਰੀ, ਟੋਡੀ, ਬੈਰਾੜੀ, ਤਿਲੰਗ, ਸੂਹੀ, ਬਿਲਾਵਲ, ਗੋਂਡ, ਰਾਮਕਲੀ, ਨਟ, ਮਾਲੀ ਗਉੜਾ, ਮਾਰੂ, ਤੁਖਾਰੀ, ਕੇਦਾਰਾ, ਭੈਰਉ, ਬਸੰਤ, ਸਾਰੰਗ, ਮਲਾਰ, ਕਾਨੜਾ, ਕਲਿਆਨ, ਪ੍ਰਭਾਤੀ, ਜੈਜਾਵੰਤੀ ।

ਇਹਨਾਂ ੩੧ ਤੋਂ ਇਲਾਵਾ ਹੇਠ-ਲਿਖੇ ੬ ਰਾਗ ਦੂਜੇ ਰਾਗਾਂ ਨਾਲ ਰਲਾ ਕੇ ਗਾਵਣ ਦੀ ਭੀ ਹਿਦਾਇਤ ਹੈ—

ਲਲਿਤ, ਆਸਾਵਾਰੀ, ਹਿੰਡੋਲ, ਭੋਪਾਲੀ, ਬਿਭਾਸ, ਕਾਫੀ ।

ਨੋਟ:— 'ਆਸਾਵਾਰੀ', ਰਾਗ 'ਆਸਾ' ਦੇ ਵਿਚ ਹੀ ਦਰਜ ਹੈ ।

ਨੋਟ:— ਇਸ ਤਰ੍ਹਾਂ ਸਾਰੇ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿਚ ਕੁੱਲ ੩੭ ਰਾਗ ਆ ਗਏ ।

ਨੋਟ:— ਪਾਠਕਾਂ ਵਾਸਤੇ ਇਹ ਹੈਰਾਨੀ ਵਾਲੀ ਗੱਲ ਹੀ ਹੋਵੇਗੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਵਰਤੇ ਕੁਝ

ਰਾਗ ਇਸ 'ਰਾਗ ਮਾਲਾ' ਵਿਚ ਨਹੀਂ ਹਨ । ਹੋਰ ਬਥੇਰੇ ਰਾਗਾਂ ਦਾ ਜ਼ਿਕਰ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਨਹੀਂ ਹਨ ।